

ਸਰਬੰਤ  
ਦਾ  
ਭਲਾ



ਯੋਫ਼ੈਸਰ ਸਾਹਿਬ ਸਿੰਘ

# ਸਰਬੱਤ ਦਾ ਭਲਾ

ਕਰਤਾ :

ਪ੍ਰੋਫੈਸਰ ਸਾਹਿਬ ਸਿੰਘ  
ਡੀ.ਲਿਟ.



ਸਿੰਘ ਬ੍ਰਦਰਜ਼  
ਅੰਮ੍ਰਿਤਸਰ

ISBN 81-7205-167-0

ਨੌਵੀਂ ਵਾਰ ਮਈ 1996  
ਦਸਵੀਂ ਵਾਰ ਜੂਨ 2000  
ਗਿਆਰ੍ਹਵੀਂ ਵਾਰ ਦਸੰਬਰ 2003  
ਬਾਰ੍ਹਵੀਂ ਵਾਰ ਸਤੰਬਰ 2009

ਮੁੱਲ : 50-00 ਰੁਪਏ

ਪ੍ਰਕਾਸ਼ਕ :

ਸਿੰਘ ਬ੍ਰਦਰਜ਼

ਬਜ਼ਾਰ ਮਾਈ ਸੇਵਾਂ, ਅੰਮ੍ਰਿਤਸਰ - 143 006

S.C.O. 223-24, ਸਿਟੀ ਸੈਂਟਰ, ਅੰਮ੍ਰਿਤਸਰ - 143 001

E-mail : [singhbro@vsnl.com](mailto:singhbro@vsnl.com)

Website : [www.singhbrothers.com](http://www.singhbrothers.com)

ਛਾਪਕ :

ਪ੍ਰਿੰਟਵੈੱਲ, 146, ਇੰਡਸਟ੍ਰੀਅਲ ਡੋਕਲ ਪੁਆਇੰਟ, ਅੰਮ੍ਰਿਤਸਰ

## ਤਤਕਰਾ

੧. ਮਨੁ ਦੇ ਰਾਮੁ ਲੀਆ ਹੈ ਮੋਲਿ	੭
੨. ਰੱਬੀ ਪੈਂਡਾ ਤੇ ਦਲੀਲਾਂ ਦੇ ਘੋੜੇ	੨੦
੩. ਖੈਰੁ ਦੀਜੈ ਬੰਦਗੀ	੩੨
੪. ਸਰਬੱਤ ਦਾ ਭਲਾ	੪੦
੫. ਫਰੀਦਾ! ਖਾਲਕੁ ਖਲਕ ਮਹਿ	੫੦
੬. ਅਰਦਾਸ ਅਰਜ਼ੋਈ ਦੀਆਂ ਬਰਕਤਾਂ	੬੨
੭. ਘਰ ਵਿਚ ਹੀ ਗੁਰਿਆਈ	੧੦੧
੮. ਲੁਫ਼ਜ਼ 'ਮਹਲਾ' ਦਾ ਉੱਚਾਰਨ ਤੇ ਅਰਥ	੧੧੬
੯. ਸਿੱਖ ਨੌਜੁਆਨਾਂ ਦੀ ਗੁਰਬਾਣੀ ਵਲੋਂ ਬੇਰੁੱਖੀ	੧੩੦

## ਜਾਣ ਪਛਾਣ

ਧਾਰਮਿਕ ਲੇਖਾਂ ਦੀ ਇਹ ਸਰਬੱਤ ਦਾ ਭਲਾ ਮੇਰੀ ਚੌਥੀ ਪੁਸਤਕ ਹੈ। ਪਹਿਲੀ ਪੁਸਤਕ ਬੁਰਾਈ ਦਾ ਟਾਕਰਾ ਮਾਰਚ ੧੯੪੬ ਵਿਚ ਛਪੀ ਸੀ, ਦੂਜੀ ਗੁਰਬਾਣੀ ਅਤੇ ਇਤਿਹਾਸ ਬਾਰੇ ਉਸੇ ਸਾਲ ਜੁਲਾਈ ਵਿਚ ਛਪੀ ਗਈ ਸੀ, ਤੇ ਤੀਜੀ ਪੁਸਤਕ ਗੁਰਮਤਿ ਪ੍ਰਕਾਸ਼ ਫਰਵਰੀ ੧੯੪੭ ਵਿਚ ਛਪੀ ਸੀ। ਪਹਿਲੀ ਪੁਸਤਕ ਵਿਚ ਤਾਂ 'ਧਰਮ' ਅਤੇ 'ਸਿਖ ਧਰਮ' ਬਾਰੇ ਆਮ ਵਾਕਫ਼ੀਅਤ ਦੇ ਲੇਖ ਹੀ ਸਨ, ਪਰ ਅਗਲੀਆਂ ਦੋ ਪੁਸਤਕਾਂ ਵਿਚ ਮੈਂ ਗੁਰਬਾਣੀ ਅਤੇ ਗੁਰ-ਇਤਿਹਾਸ ਬਾਰੇ ਭੀ ਲੇਖ ਸ਼ਾਮਲ ਕਰ ਲਏ। ਪੁਸਤਕ ਗੁਰਮਤਿ ਪ੍ਰਕਾਸ਼ ਦਾ ਬਹੁਤ ਹਿੱਸਾ ਭਗਤ-ਬਾਣੀ ਸੰਬੰਧੀ ਵਿਚਾਰ ਉੱਤੇ ਹੀ ਖ਼ਰਚ ਹੋ ਗਿਆ। ਇਸ ਤਰ੍ਹਾਂ ਧਰਮ ਬਾਰੇ ਲਿਖੇ ਕਈ ਲੇਖ ਅਣ-ਪਛਾਤੇ ਹੀ ਪਏ ਰਹਿ ਗਏ।

ਜੁਲਾਈ ੧੯੪੯ ਵਿਚ ਮੈਂ ਕਬੀਰ ਜੀ ਦੇ ਸਲੋਕਾਂ ਦਾ ਟੀਕਾ ਛਾਪਿਆ, ਤੇ ਉਸੇ ਸਾਲ ਅਕਤੂਬਰ ਵਿਚ ਸੱਤੇ ਬਲਵੰਡ ਦੀ ਵਾਰ ਦਾ ਟੀਕਾ। ਮੇਰੀ ਬੜੀ ਤਾਂਘ ਸੀ ਕਿ ੧੯੫੦ ਵਿਚ ਮੈਂ ਭਗਤ-ਬਾਣੀ ਦਾ ਟੀਕਾ ਛਾਪ ਦਿਆਂ; ਪਰ ਇਸ ਪੁਸਤਕ ਉੱਤੇ ਕਾਫ਼ੀ ਰਕਮ ਖ਼ਰਚ ਹੋਣੀ ਸੀ। ਦੇਸ਼ ਦੇ ਮੌਜੂਦਾ ਹਾਲਾਤ ਦੇ ਕਾਰਨ ਇਸ ਮਜ਼ਮੂਨ ਵਲੋਂ ਪਾਠਕਾਂ ਦੀ ਉਪਰਾਮਤਾ ਨੇ ਮੈਨੂੰ ਇਤਨੀ ਰਕਮ ਖ਼ਰਚ ਕਰਨ ਦਾ ਹੌਸਲਾ ਨਾ ਪੈਣ ਦਿੱਤਾ। ਮੈਂ ਕੁਝ ਕੁ ਪੰਜਾਬੀ ਮਾਸਕ-ਪੱਤਰਾਂ ਰਾਹੀਂ ਭਗਤ-ਬਾਣੀ ਸਟੀਕ ਛਾਪਣ ਦਾ ਸੰਕਲਪ ਪਰਗਟ ਭੀ ਕੀਤਾ, ਪਰ ਪੰਜ ਸਤ ਸੱਜਣਾਂ ਨੇ ਹੀ ਮੇਰੇ ਇਸ ਉੱਦਮ ਦੀ ਹਾਮੀ ਭਰੀ, ਜਿਸ ਕਰਕੇ ਮੇਰਾ ਸੰਕਲਪ ਮੇਰੇ ਮਨ ਵਿਚ ਹੀ ਰਹਿ ਗਿਆ।

ਅਣ-ਛਪੀਆਂ ਚੀਜ਼ਾਂ ਪਈਆਂ ਰਹਿਣ ਨਾਲ ਅਗਾਂਹ ਹੋਰ ਲਿਖਣ ਦਾ ਉਤਸ਼ਾਹ ਮਾਰੇ ਜਾਣ ਦਾ ਡਰ ਹੁੰਦਾ ਹੈ। ਇਹ ਭੀ ਮੈਨੂੰ ਪੂਜਦਾ ਨਹੀਂ ਸੀ। ਸੋ, ਭਗਤ-ਬਾਣੀ ਸਟੀਕ ਦੇ ਛਾਪਣ ਦਾ ਖ਼ਿਆਲ ਹਾਲਾਂ ਛੱਡ ਕੇ, ਲੇਖਾਂ ਦਾ ਇਕ ਸੰਗ੍ਰਹਿ ਹੀ ਛਾਪ ਰਿਹਾ ਹਾਂ।

ਮਜ਼ਮੂਨ ਅਨੁਸਾਰ ਇਹ ਲੇਖ ਤਿੰਨ ਹਿੱਸਿਆਂ ਵਿਚ ਵੰਡੇ ਗਏ ਹਨ।

ਪਹਿਲਾ ਹਿੱਸਾ 'ਧਰਮ ਅਤੇ ਫਿਲਾਸਫੀ' ਬਾਰੇ ਹੈ। ਦੂਜੇ ਹਿੱਸੇ ਵਿਚ ਇਕ ਲੇਖ ਗੁਰ-ਇਤਿਹਾਸ ਦੀ ਇਕ ਘਟਨਾ ਬਾਰੇ ਹੈ, ਜੋ ਗੁਰੂ ਅਮਰਦਾਸ ਜੀ ਵਲੋਂ ਬੀਬੀ ਭਾਨੀ ਜੀ ਨੂੰ ਗੁਰ-ਗੱਦੀ ਦਾ 'ਵਰ' ਦੇਣਾ ਦੱਸਦੀ ਹੈ। ਦੂਜੇ ਲੇਖ ਵਿਚ ਮੈਂ ਲਫਜ਼ 'ਮਹਲਾ' ਦਾ ਉੱਚਾਰਨ ਤੇ ਅਰਥ ਦੀ ਵਿਸਥਾਰ ਨਾਲ ਵਿਚਾਰ ਪੇਸ਼ ਕੀਤੀ ਹੈ। ਇਸ ਇਕ ਅਤਿ ਸਾਦਾ ਜਿਹੀ ਗੱਲ ਵਲੋਂ ਭੀ ਹੋ ਰਹੀ ਲਾ-ਪਰਵਾਹੀ ਬੜੀ ਹਾਸੋ-ਹੀਣੀ ਹੈ, ਤੇ ਮੈਂ ਪਾਠਕਾਂ ਦਾ ਧਿਆਨ ਇਸ ਪਾਸੇ ਦਿਵਾਣਾ ਜ਼ਰੂਰੀ ਸਮਝਿਆ ਹੈ। ਤੀਜੇ ਹਿੱਸੇ ਵਿਚ ਇਕ ਫੁਟਕਲ ਲੇਖ ਹੈ।

ਇਹ ਸਾਰੇ ਲੇਖ ਵਖ ਵਖ ਸਮਿਆਂ ਦੇ ਲਿਖੇ ਹੋਏ ਹਨ; ਤੇ ਹੁਣ ਇਹਨਾਂ ਨੂੰ ਇਕੋ ਥਾਂ ਛਾਪਣ ਲਗਿਆਂ ਮੈਂ ਇਹਨਾਂ ਵਿਚ ਕੋਈ ਵਧਾ-ਘਟਾ ਨਹੀਂ ਕਰ ਸਕਿਆ। ਲੇਖ 'ਅਰਦਾਸ ਅਰਜ਼ੋਈ ਦੀਆਂ ਬਰਕਤਾਂ' ਮਾਸਕ ਪੱਤਰ 'ਅੰਮ੍ਰਿਤ' ਦੇ ਅੰਕਾਂ ਵਿਚ ਮਾਰਚ ਤੋਂ ਜੁਲਾਈ ੧੯੩੧ ਤਕ ਛਪਦਾ ਰਿਹਾ। 'ਸਰਬੱਤ ਦਾ ਭਲਾ' ਅਤੇ 'ਫਰੀਦਾ ਖਾਲਕੁ ਖਲਕ ਮਹਿ' ਮਈ ਤੇ ਅਗਸਤ ੧੯੪੬ ਵਿਚ ਲਿਖੇ ਗਏ ਸਨ। ਲੇਖ 'ਖੈਰੁ ਦੀਜੈ ਬੰਦਗੀ' ਅਤੇ 'ਰੱਬੀ ਪੈਂਡਾ ਤੇ ਦਲੀਲਾਂ ਦੇ ਘੋੜੇ' ਜੁਲਾਈ ੧੯੪੯ ਵਿਚ ਲਿਖੇ ਸਨ। 'ਮਨੁ ਦੇ ਰਾਮੁ ਲੀਆ ਹੈ ਮੋਲਿ' ਮਾਰਚ ੧੯੪੯ ਵਿਚ ਲਿਖਿਆ ਗਿਆ ਸੀ। 'ਘਰ ਵਿਚ ਹੀ ਗੁਰਿਆਈ' ਅਗਸਤ ੧੯੪੬ ਵਿਚ ਲਿਖਿਆ ਸੀ। 'ਨੌ-ਜੁਆਨਾਂ ਦੀ ਗੁਰਬਾਣੀ ਵਲੋਂ ਬੇ-ਰੁਖੀ' ਨਵੰਬਰ ੧੯੪੯ ਦੇ 'ਆਸ਼ਾ' ਦੇ ਇਕ ਪਰਚੇ ਵਿਚ ਛਪਿਆ ਸੀ।

ਫਰਵਰੀ ੧੪, ੧੯੫੧

ਸਾਹਿਬ ਸਿੰਘ

ਦੂਜੀ ਵਾਰੀ ਹੁਣ 'ਸਿੰਘ ਬ੍ਰਦਰਜ਼' ਛਾਪ ਰਹੇ ਹਨ। ਧੰਨਵਾਦ!

੧੫.੮.੧੯੬੧

ਸਾਹਿਬ ਸਿੰਘ

## ਮਨੁ ਦੇ ਰਾਮੁ ਲੀਆ ਹੈ ਮੋਲਿ

(ਗਉੜੀ ਕਬੀਰ ਜੀ)

ਸੰਮਤ ੧੭੬੨ ਦਾ ਜ਼ਿਕਰ ਹੈ। ਕਲਗੀਧਰ ਪਾਤਿਸ਼ਾਹ ਗੁਰੂ ਗੋਬਿੰਦ ਸਿੰਘ ਜੀ ਮੁਕਤਸਰ ਸਾਹਿਬ ਦੇ ਜੁੱਧ ਤੋਂ ਪਿਛੋਂ ਤਲਵੰਡੀ ਸਾਬੋ ਕੀ ਟਿਕੇ ਹੋਏ ਸਨ। ਇਹ ਥਾਂ ਰਿਆਸਤ ਪਟਿਆਲਾ ਵਿਚ ਹੈ, ਤੇ ਹੁਣ ਇਥੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਹੈ। ਤਲਵੰਡੀ ਦਾ ਚੌਧਰੀ ਡੱਲਾ ਬਾਹਰੇ ਵਿਚ ਬੜਾ ਤੁਰਨੇ-ਸਿਰ ਆਦਮੀ ਸੀ। ਇਸ ਨੇ ਬੜੇ ਪਿਆਰ ਨਾਲ ਸਤਿਗੁਰੂ ਜੀ ਦੀ ਸੇਵਾ ਕੀਤੀ। ਸਰਹੰਦ ਦੇ ਸੂਬੇ ਵਜ਼ੀਰ ਖ਼ਾਂ ਨੇ—ਜੋ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰਨ ਦਾ ਅੱਤ ਨੀਵਾਂ ਕੁਕਰਮ ਕਰ ਚੁਕਾ ਹੋਇਆ ਸੀ ਤੇ ਹੁਣ ਉਸ ਨੀਚ-ਕਰਮ ਦੇ ਕਾਂਬੇ ਦਾ ਮਾਰਿਆ ਹੋਇਆ ਸਤਿਗੁਰੂ ਜੀ ਦਾ ਜਾਨੀ ਵੈਰੀ ਬਣਿਆ ਹੋਇਆ ਸੀ—ਉਸ ਵਜ਼ੀਰ ਖ਼ਾਂ ਨੇ ਚੌਧਰੀ ਡੱਲੇ ਨੂੰ ਕਈ ਡਰਾਵੇ ਦੇ ਭੇਜੇ ਕਿ ਤੂੰ ਮੁਗ਼ਲ ਬਾਦਸ਼ਾਹ ਦੇ ਬਾਗ਼ੀ ਗੁਰੂ ਨੂੰ ਸਾਡੇ ਹਵਾਲੇ ਕਰ ਦੇ, ਪਰ ਚੌਧਰੀ ਡੱਲਾ ਸਿਦਕ ਵਿਚ ਸਾਬਤ ਟਿਕਿਆ ਰਿਹਾ। ਤਲਵੰਡੀ ਤੋਂ ਸਰਹੰਦ ਦੀ ਵਿੱਥ ਮਸਾਂ ਸੌ ਕੁ ਮੀਲ ਹੋਵੇਗੀ। ਸੂਬੇ ਦੇ ਦਾਬੇ-ਡਰਾਵੇ ਫੋਕੇ ਹੀ ਨਹੀਂ ਸਨ। ਇਕ ਵਾਰੀ ਤਾਂ ਉਹ ਸਤਿਗੁਰੂ ਜੀ ਦਾ ਪਿੱਛਾ ਕਰ ਕੇ ਖਿਦਰਾਣੇ ਦੀ ਢਾਬ ਤਕ ਫ਼ੌਜ ਲੈ ਕੇ ਆਇਆ ਭੀ ਸੀ, ਪਰ ਤਦੋਂ ਉਸ ਨੂੰ ਭਾਂਜ ਖਾਣੀ ਪਈ ਸੀ। ਚੌਧਰੀ ਡੱਲੇ ਨੇ ਆਪਣੀ ਜਾਇਦਾਦ, ਆਪਣੀ ਜਾਨ ਤੇ ਆਪਣੀ ਦੁਨੀਆਵੀ ਇੱਜ਼ਤ ਨੂੰ ਖ਼ਤਰੇ ਵਿਚ ਪਾ ਲਿਆ, ਪਰ ਉਹ ਗੁਰੂ ਪਾਤਿਸ਼ਾਹ ਜੀ ਦੀ ਸੇਵਾ ਕਰਨ ਤੋਂ ਰਤਾ ਨਾ ਡੋਲਿਆ।

ਇਕ ਦਿਨ ਚੌਧਰੀ ਡੱਲੇ ਦੀ ਇਸ ਸੇਵਾ 'ਤੇ ਪ੍ਰਸੰਨ ਸਤਿਗੁਰੂ ਜੀ ਨੇ ਉਸ ਨੂੰ ਆਖਿਆ ਕਿ ਕੋਈ ਮਨ-ਲੋੜੀਂਦੀ ਦੁਨੀਆਵੀ ਵਡੱਪਣ ਦੱਸ, ਜੋ ਗੁਰੂ ਨਾਨਕ ਪਾਤਿਸ਼ਾਹ ਦੇ ਦਰ ਤੋਂ ਲੈ ਕੇ ਦੇਣ ਵਾਸਤੇ ਅਰਦਾਸ ਕਰੀਏ। ਡੱਲੇ ਨੇ ਹੱਥ ਜੋੜ ਕੇ ਅਰਜ਼ ਕੀਤੀ, “ਪਾਤਿਸ਼ਾਹ! ਦੁਨੀਆ ਦਾ ਰਾਜ-ਭਾਗ, ਬਾਗ਼-ਪਰਵਾਰ ਸਭ ਕੁਝ ਮਿਲਿਆ ਹੋਇਆ ਹੈ। ਜੇ ਤੁਸੀਂ ਮਿਹਰ ਕਰਨ ਲੱਗੋ ਹੋ ਤਾਂ ਆਪਣੇ ਚਰਨਾਂ ਵਿਚ ਬੈਠਣ ਲਈ ਇਕ ਪੀੜ੍ਹੀ ਜਿਤਨਾ ਥਾਂ ਦਿਉ। ਸਤਿਗੁਰੂ ਜੀ ਨੇ ਡੱਲੇ ਦੀ ਇਹ ਮੰਗ ਪੂਰੀ ਕਰਨ ਤੋਂ ਨਾਂਹ ਕਰ ਦਿੱਤੀ ਤੇ

ਆਖਿਆ ਕਿ ਤੂੰ ਗੁਰੂ ਦੀ ਸੇਵਾ ਵਿਚ ਸਿਰਫ਼ ਆਪਣੀ 'ਦੁਨੀਆ' ਭੇਟਾ ਕੀਤੀ ਹੈ; 'ਦੁਨੀਆ' ਦੇ ਵੱਟੇ 'ਦੁਨੀਆ' ਹੀ ਦਿੱਤੀ ਜਾ ਸਕਦੀ ਹੈ। ਤੇ ਗੁਰੂ ਦੇ ਨੇੜੇ ਹੋਣ ਲਈ ਸਰੀਰਕ ਨੇੜਤਾ ਕੁਝ ਨਹੀਂ ਸਵਾਰ ਸਕਦੀ। ਬਾਣੀ ਵਿਚ ਸਾਹਿਬ ਗੁਰੂ ਅਮਰਦਾਸ ਜੀ ਨੇ ਫੁਰਮਾਇਆ ਭੀ ਹੈ :

ਗੁਰ ਸਭਾ ਏਵ ਨ ਪਾਈਐ, ਨਾ ਨੇੜੈ ਨਾ ਦੂਰਿ ॥

ਨਾਨਕ ਸਤਿਗੁਰ ਤਾਂ ਮਿਲੈ, ਜਾ ਮਨੁ ਰਹੈ ਹਦੂਰਿ ॥੨॥੪॥

(ਸਿਰੀਰਾਗੁ ਕੀ ਵਾਰ, ਪੰਨਾ ੮੪)

ਦੁਨੀਆ ਦਾ ਹਰੇਕ ਵਪਾਰੀ ਇਹ ਗੱਲ ਜਾਣਦਾ ਹੈ ਕਿ ਹਰੇਕ ਸ਼ੈ ਦਾ ਆਪੋ-ਆਪਣਾ ਮੁੱਲ ਹੁੰਦਾ ਹੈ। ਕੋਈ ਸੌਦਾ-ਪੱਤਰ ਖ਼ਰੀਦਣ ਲੱਗੇ ਅਸੀਂ ਸਾਵੇਂ ਮੁੱਲ ਦੀਆਂ ਚੀਜ਼ਾਂ ਹੀ ਵਟਾਂਦੇ ਹਾਂ। ਗਾਹਕ ਹੱਥੋਂ ਨਕਦੀ ਦੇਂਦਾ ਹੈ ਤੇ ਸੌਦਾ-ਸੂਤ ਲੈਂਦਾ ਹੈ; ਹਟਵਾਣੀਆ ਸੌਦਾ ਦੇਂਦਾ ਹੈ ਤੇ ਉਸ ਦੇ ਵੱਟੇ ਦੀ ਨਕਦੀ ਲੈਂਦਾ ਹੈ। ਇਹ ਢੰਗ ਸਾਰੀ ਧਰਤੀ ਉੱਤੇ ਹੀ ਵਰਤੀਂਦਾ ਹੈ, ਤੇ ਇਸ ਨੂੰ ਹਰ ਕੋਈ ਠੀਕ ਸਮਝਦਾ ਤੇ ਆਖਦਾ ਹੈ।

ਆਤਮਕ ਦੁਨੀਆ ਵਿਚ ਭੀ ਆਤਮਕ ਸ਼ੈਆਂ ਦੇ ਵਪਾਰੀ ਆਤਮਕ ਸੌਦਾ ਖ਼ਰੀਦਦੇ ਹਨ। ਉਥੇ ਭੀ ਇਹੀ ਤਰੀਕਾ ਹੈ ਕਿ ਸਾਵੇਂ ਮੁੱਲ ਦੀਆਂ ਚੀਜ਼ਾਂ ਵਟਾਈਦੀਆਂ ਹਨ। ਪਰ ਆਤਮਕ ਗੁਣ ਤੇ ਦੁਨੀਆਵੀ ਪਦਾਰਥ ਦੇ ਵਖੋ ਵਖ ਕਿਸਮ ਦੇ ਤੇ ਵਖ ਵਖ ਮੁੱਲ ਦੇ ਸੌਦੇ ਹਨ। ਇਹਨਾਂ ਦਾ ਆਪੋ ਵਿਚ ਵਟਾਂਦਰਾ ਨਹੀਂ ਹੋ ਸਕਦਾ। ਪ੍ਰੇਮ ਇਕ ਆਤਮਕ ਵੱਖਰ ਹੈ, ਜਿਸ ਵਪਾਰੀ ਨੇ ਇਹ ਵੱਖਰ ਮੁੱਲ ਲੈਣਾ ਹੋਵੇ, ਉਸ ਨੂੰ ਮੁੱਲ ਵਜੋਂ ਉਹੀ ਨਕਦੀ ਦੇਣੀ ਪਏਗੀ ਜੋ ਆਤਮਕ ਦੁਨੀਆ ਦੀ ਮੰਡੀ ਵਿਚ ਚਲ ਸਕਦੀ ਹੈ। ਇਕ ਆਦਮੀ ਦਸ ਰੁਪਏ ਲੈ ਕੇ ਬਜ਼ਾਰੋਂ ਆਟਾ ਖ਼ਰੀਦ ਸਕਦਾ ਹੈ, ਕੱਪੜਾ ਮੁੱਲ ਲੈ ਸਕਦਾ ਹੈ, ਕਿਤਾਬਾਂ ਲੈ ਸਕਦਾ ਹੈ, ਦਸ ਰੁਪਏ ਦੇ ਕੇ ਉਹ ਦਸਾਂ ਰੁਪਏਆਂ ਦਾ ਆਟਾ, ਕਪੜਾ, ਕਿਤਾਬਾਂ ਆਦਿਕ ਲੈ ਲਏਗਾ, ਪਰ ਜੇ ਉਹੀ ਬੰਦਾ ਇਹੀ ਦਸ ਰੁਪਏ ਲੈ ਕੇ ਕਿਤੋਂ ਸਤ, ਸੰਤੋਖ, ਦਇਆ, ਧਰਮ, ਗ਼ਰੀਬੀ ਆਦਿਕ ਖ਼ਰੀਦਣ ਚੜ੍ਹ ਪਏ ਤਾਂ ਉਸ ਨੂੰ ਇਹ ਉੱਤਰ ਮਿਲੇਗਾ ਕਿ ਇਹ ਆਤਮਕ ਸ਼ੈਆਂ ਰੁਪਏਆਂ ਤੋਂ ਨਹੀਂ ਮਿਲ ਸਕਦੀਆਂ। ਆਤਮਕ ਸ਼ੈਆਂ ਤੇ ਦੁਨੀਆਵੀ ਚੀਜ਼ਾਂ ਦੇ ਸੁਭਾਵ ਆਪੋ ਵਿਚ ਨਹੀਂ ਰਲਦੇ, ਕਦੇ ਭੀ ਨਹੀਂ ਰਲ ਸਕਦੇ, ਇਹ ਆਪੋ ਵਿਚ ਵਟਾਈਆਂ ਨਹੀਂ ਜਾ ਸਕਦੀਆਂ। ਸਾਹਿਬ ਗੁਰੂ ਅਰਜਨ ਦੇਵ ਜੀ ਇਸ ਬਾਰੇ ਫੁਰਮਾਂਦੇ ਹਨ :

ਸੰਮਨ ਜਉ ਇਸ ਪ੍ਰੇਮ ਕੀ, ਦਮ ਕਿਹੁ ਹੋਤੀ ਸਾਟ ॥  
ਰਾਵਨ ਹੁਤੇ ਸੁ ਰੰਕ ਨਹਿ, ਜਿਨਿ ਸਿਰ ਦੀਨੇ ਕਾਟਿ ॥੧॥

[ਦਮ ਕਿਹੁ—ਦੰਮਾਂ ਤੋਂ, ਧੰਨ ਤੋਂ। ਸਾਟ—ਵਟਾਂਦਰਾ।]

ਰੁਪਇਆਂ ਦੇ ਵੱਟੇ ਪਰਮ ਸੰਤੋਖ ਆਦਿਕ ਖਰੀਦਣ ਚੜ੍ਹੇ ਮਨੁੱਖ ਨੂੰ ਕੋਈ ਗਿਆਨਵਾਨ ਮਨੁੱਖ ਇਹ ਮੱਤ ਭੀ ਜ਼ਰੂਰ ਦੇਵੇਗਾ ਕਿ ਭਾਈ! ਇਹ ਗੁਣ ਵਿਹਾਝਣੇ ਜ਼ਰੂਰ ਚਾਹੀਦੇ ਹਨ, ਭਾਵੇਂ ਇਹ ਗੱਲ ਠੀਕ ਹੈ ਕਿ ਇਹ ਆਤਮਕ ਪਦਾਰਥ ਸੋਨੇ ਤੇ ਰੁਪਇਆਂ ਤੋਂ ਨਹੀਂ ਮਿਲ ਸਕਦੇ, ਫਿਰ ਭੀ ਇਹਨਾਂ ਨੂੰ ਖਰੀਦਣ ਲਈ ਕੁਝ ਨਾ ਕੁਝ ਦੇਣਾ ਹੀ ਪੈਂਦਾ ਹੈ। ਰੁਪਏ ਦੇ ਥਾਂ ਆਪਾ ਦੇਣਾ ਪੈਂਦਾ ਹੈ, ਸੁਆਰਥ ਦੇਣਾ ਪੈਂਦਾ ਹੈ। ਜਿਤਨਾ ਕੁ ਸੁਆਰਥ ਛੱਡੋਗੇ, ਉਤਨਾ ਕੁ ਪਰਮ, ਉਤਨਾ ਕੁ ਗਿਆਨ ਤੇ ਉਤਨਾ ਕੁ ਆਤਮਕ ਅਨੰਦ ਮਿਲ ਜਾਏਗਾ। ਮਿਲੇਗਾ ਭੀ ਤੁਰਤ ਉਸੇ ਵੇਲੇ, ਤੇ ਮਿਲੇਗਾ ਭੀ ਜ਼ਰੂਰ। ਧਨ ਦੇ ਵੱਟੇ ਆਤਮਕ ਜੀਵਨ, ਧਨ ਦੇ ਬਦਲੇ ਪ੍ਰਭੂ ਦਾ ਪਿਆਰ ਵਿਹਾਝਣ ਵਾਲੇ ਹੀ ਕਿਸੇ ਭੁੱਲੜ ਨੂੰ ਕਬੀਰ ਜੀ ਨੇ ਆਖਿਆ ਸੀ :

ਕੰਚਨ ਸਿਉ ਪਾਈਐ ਨਹੀ ਤੋਲਿ ॥

ਮਨੁ ਦੇ ਰਾਮੁ ਲੀਆ ਹੈ ਮੋਲਿ ॥੧॥

ਅਬ ਮੋਹਿ ਰਾਮੁ ਅਪੁਨਾ ਕਰਿ ਜਾਨਿਆ ॥

ਸਹਜ ਸੁਭਾਇ ਮੇਰਾ ਮਨੁ ਮਾਨਿਆ ॥੧॥ਰਹਾਉ॥

ਬ੍ਰਹਮੈ ਕਥਿ ਕਥਿ ਅੰਤੁ ਨ ਪਾਇਆ ॥

ਰਾਮ ਭਗਤਿ ਬੈਠੇ ਘਰਿ ਆਇਆ ॥੨॥

ਕਹੁ ਕਬੀਰ ਚੰਚਲ ਮਤਿ ਤਿਆਗੀ ॥

ਕੇਵਲ ਰਾਮ ਭਗਤਿ ਨਿਜ ਭਾਗੀ ॥੩॥੧੯॥

(ਗਉੜੀ, ਪੰਨਾ ੩੨੭)

ਇਸ ਸ਼ਬਦ ਦਾ ਭਾਵ ਇਹ ਹੈ ਕਿ ਧਨ ਪਦਾਰਥ ਦੇ ਵੱਟੇ ਪਰਮਾਤਮਾ ਦਾ ਨਾਮ ਨਹੀਂ ਮਿਲ ਸਕਦਾ। ਜਿਸ ਮਨੁੱਖ ਨੇ ਆਪਾ-ਭਾਵ ਦੂਰ ਕੀਤਾ ਹੈ ਉਸ ਨੂੰ ਸਹਿਜ ਸੁਭਾਇ ਹੀ ਪ੍ਰਭੂ ਆ ਮਿਲਦਾ ਹੈ। ਇਸ ਵੱਖਰ ਦੇ ਖਰੀਦਣ ਲਈ ਮਨ ਦੀ ਚੰਚਲਤਾ ਦੇਣੀ ਪੈਂਦੀ ਹੈ।

ਸ਼ੁਮ ਨੂੰ ਧਨ ਬਹੁਤ ਪਿਆਰਾ ਹੁੰਦਾ ਹੈ, ਉਹ ਜੋੜ ਜੋੜ ਕੇ ਸਾਂਭੀ ਜਾਂਦਾ ਹੈ। ਪਰ ਜੇ ਉਸ ਨੇ ਦੁਨੀਆ ਦੇ ਸੁਖ ਆਰਾਮ ਵਿਹਾਝਣੇ ਹਨ, ਤਾਂ ਉਸ ਨੂੰ ਧਨ ਹੱਥੋਂ ਛੱਡਣਾ ਹੀ ਪਏਗਾ। ਨਿੰਦਿਆ ਕਰਨ ਤੇ ਸੁਣਨ ਦਾ ਚਸਕਾ ਬੜਾ

ਹੀ ਮਿੱਠਾ ਹੈ, ਪਰਾਇਆ ਧਨ ਤੇ ਪਰਾਇਆ ਰੂਪ ਸੁਆਰਥੀ ਮਨੁੱਖ ਨੂੰ ਬੜੀ ਖਿੱਚ ਪਾਂਦੇ ਹਨ; ਪਰ ਜਦ ਤਕ ਮਨੁੱਖ ਪਰ-ਧਨ, ਪਰ-ਤਨ ਤੇ ਪਰਾਈ-ਨਿੰਦਾ ਆਦਿਕ ਦੇ ਚਸਕੇ ਛੱਡਣ ਨੂੰ ਤਿਆਰ ਨਹੀਂ ਹੁੰਦਾ, ਆਤਮਕ ਅਨੰਦ ਦੇਣ ਵਾਲੇ ਗੁਣ ਵਿਹਾਝੇ ਨਹੀਂ ਜਾ ਸਕਦੇ। ਗੁਣਾਂ ਦਾ ਵਟਾਂਦਰਾ ਰੁਪਇਆਂ ਨਾਲ ਨਹੀਂ ਹੋ ਸਕਦਾ, ਔਗੁਣਾਂ ਨਾਲ ਹੀ ਹੋ ਸਕਦਾ ਹੈ। ਸਾਹਿਬ ਫ਼ੁਰਮਾਂਦੇ ਹਨ :

ਗੁਰਮੁਖਿ ਸਭੁ ਵਾਪਾਰੁ ਭਲਾ, ਜੇ ਸਹਜੇ ਕੀਜੈ ਰਾਮ ॥

ਅਨਦਿਨੁ ਨਾਮੁ ਵਖਾਣੀਐ, ਲਾਹਾ ਹਰਿ ਰਸੁ ਪੀਜੈ ਰਾਮ ॥

ਲਾਹਾ ਹਰਿ ਰਸੁ ਲੀਜੈ ਹਰਿ ਰਾਵੀਜੈ, ਅਨਦਿਨੁ ਨਾਮੁ ਵਖਾਣੈ ॥

ਗੁਣ ਸੰਗ੍ਰਹਿ ਅਵਗਣ ਵਿਕਣਹਿ, ਆਪੈ ਆਪੁ ਪਛਾਣੈ ॥

(ਵਡਹੰਸੁ ਮ: ੩ ਛੰਤ, ਪੰਨਾ ੫੬੮)

ਸੇ ਭਾਈ ਸੇ ਸਜਣਾ, ਜੋ ਸਚਾ ਸੇਵੰਨਿ ॥

ਅਵਗਣ ਵਿਕਣਿ ਪਲ੍ਰਨਿ, ਗੁਣ ਕੀ ਸਾਝ ਕਰੰਨਿ ॥੨੫॥

ਗੁਣ ਕੀ ਸਾਝ ਸੁਖੁ ਉਪਜੈ, ਸਚੀ ਭਗਤਿ ਕਰੇਨਿ ॥

ਸਚੁ ਵਣੰਜਹਿ ਗੁਰ ਸਬਦ ਸਿਉ, ਲਾਹਾ ਨਾਮੁ ਲਏਨਿ ॥੨੬॥

(ਸੁਹੀ ਮਹਲਾ ੩ ਘਰੁ ੧੦, ਪੰਨਾ ੭੫੬)

ਸਤਿਗੁਰੁ ਪੁਰਖੁ ਮਿਲਾਇ, ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥

ਹਰਿ ਹਰਿ ਨਾਮੁ ਧਿਆਇ, ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥

(ਸੁਹੀ ਮਹਲਾ ੪ ਛੰਤ, ਪੰਨਾ ੭੭੨-੭੩)

ਹਟਵਾਣੀਆ ਰੁਪਇਆ ਲੈ ਕੇ ਸੌਦਾ ਵੇਚਦਾ ਹੈ, ਪਰ ਉਸ ਰੁਪਏ ਨੂੰ ਉਹ ਆਪਣੇ ਪਾਸ ਨੱਪ ਕੇ ਨਹੀਂ ਰੱਖਦਾ। ਸਿਆਣਾ ਵਪਾਰੀ ਉਹੀ ਹੈ, ਜੋ ਉਸ ਰੁਪਏ ਨਾਲ ਅਗਾਂਹ ਹੋਰ ਮਾਲ ਖਰੀਦੇ। ਵਣਜ-ਵਪਾਰ ਦਾ ਅਸਲ ਮਨੋਰਥ ਇਹ ਨਹੀਂ ਕਿ ਹਰੇਕ ਮਨੁੱਖ ਰੁਪਇਆ ਜੋੜਨ ਜੋਗਾ ਹੋ ਜਾਏ, ਵਪਾਰ ਨੇ ਤਾਂ ਹਰੇਕ ਕਿਸਮ ਦੇ ਸੌਦੇ-ਸੂਤ ਦੇ ਵਟਾਂਦਰੇ ਵਿਚ ਸਹੂਲਤ ਪੈਦਾ ਕਰਨੀ ਹੈ। ਰੁਪਇਆ ਇਸ ਵਟਾਂਦਰੇ ਵਿਚ ਵਸੀਲਾ ਹੈ। ਰੁਪਏ ਨੂੰ ਇਸ ਵਸੀਲੇ ਦੇ ਤੌਰ 'ਤੇ ਵਰਤਣ ਦੇ ਥਾਂ ਜੰਦਰੇ ਕੁੰਜੀ ਵਿਚ ਘੁੱਟ-ਨੱਪ ਕੇ ਰੱਖਣ ਵਾਲਾ ਸ਼ੁਮ ਰੁਪਏ ਦੀ ਕਦਰ ਕਰਨ ਦੇ ਥਾਂ ਬੇ-ਕਦਰੀ ਕਰਦਾ ਹੈ, ਲੱਖ-ਪਤੀ ਹੁੰਦਿਆਂ ਭੀ ਉਹ ਭੁੱਖ ਨੰਗ ਨਾਲ ਮਰ ਸਕਦਾ ਹੈ। ਜਿਸ ਦੇਸ਼ ਵਿਚ ਰੁਪਇਆ ਹੋਰ-ਫੇਰ ਵਿਚ ਖੁਲ੍ਹਾ ਆਉਂਦਾ ਰਹਿੰਦਾ ਹੈ, ਉਥੋਂ ਦੀ ਬਾਬਤ ਇਹ ਨਿਸਚਾ ਬਣ ਸਕਦਾ ਹੈ

ਕਿ ਉਥੇ ਰੋਜ਼ਾਨਾ ਜੀਵਨ ਦੀਆਂ ਲੋੜੀਂਦੀ ਚੀਜ਼ਾਂ ਆਮ ਤੌਰ 'ਤੇ ਸਭ ਲੋਕਾਂ ਤਕ ਅੱਪੜ ਰਹੀਆਂ ਹਨ। ਇਨਸਾਨੀ ਰੋਜ਼ਾਨਾ ਲੋੜੀਂਦੀਆਂ ਸ਼ੈਆਂ ਦਾ ਪਰਸਪਰ ਖੁਲ੍ਹਾ ਵਟਾਂਦਰਾ—ਬੱਸ! ਇਹੀ ਹੈ ਮੋਟਾ ਗੁਰ, ਵਪਾਰੀ ਦੁਨੀਆ ਦਾ।

ਇਸੇ ਗੁਰ ਨੂੰ ਆਤਮਕ ਮੰਡਲ ਵਿਚ ਭੀ ਵਰਤ ਵੇਖੀਏ। ਜਦੋਂ ਕੋਈ ਗੁਰਮੁਖ ਮਨੁੱਖ ਸਤ, ਸੰਤੋਖ, ਦਇਆ, ਧਰਮ, ਸੇਵਾ ਆਦਿਕ ਆਤਮਕ ਵਸਤਾਂ ਕਿਸੇ ਗਾਹਕ ਨੂੰ ਦੇਂਦਾ ਹੈ, ਉਸ ਨੂੰ ਇਹਨਾਂ ਦੇ ਵੱਟੇ ਆਤਮਕ ਅਨੰਦ ਮਿਲਦਾ ਹੈ, ਉਸ ਦੀ ਆਤਮਕ ਅਵਸਥਾ ਹੋਰ ਉੱਚੀ ਹੋਰ ਉੱਚੀ ਹੁੰਦੀ ਜਾਂਦੀ ਹੈ। ਸਾਹਿਬ ਫੁਰਮਾਂਦੇ ਹਨ :

ਆਪਿ ਦ੍ਰਿੜੈ ਅਵਰਹ ਨਾਮੁ ਜਪਾਵੈ ॥

ਨਾਨਕ. ਓਹੁ ਬੈਸਨੋ ਪਰਮ ਗਤਿ ਪਾਵੈ ॥

(ਸੁਖਮਨੀ)

ਪਰ ਉਸ ਗੁਰਮੁਖ ਨੇ ਇਹ ਆਤਮਕ ਖੁਸ਼ੀ ਆਪਣੇ ਪਾਸ ਘੁੱਟ-ਨੱਪ ਕੇ ਨਹੀਂ ਰੱਖ ਲੈਣੀ। ਇਹ ਦਾਤਿ ਭੀ ਉਸ ਨੇ ਸਤਸੰਗੀਆਂ ਵਿਚ ਵੰਡਣੀ ਹੈ ਤੇ ਸਤਸੰਗ ਵਿਚੋਂ ਉਸ ਦੇ ਵਟਾਂਦਰੇ ਵਿਚ ਹੋਰ ਆਤਮਕ ਵਸਤਾਂ ਮਿਲਦੀਆਂ ਹਨ। ਧਰਮ ਦਾ ਅਸਲ ਮਨੋਰਥ ਹੀ ਇਹ ਹੈ ਕਿ ਸਿਮਰਨ ਵਿਚ ਜੁੜਨ ਵਾਲਿਆਂ ਨੇ ਸਿਮਰਨ ਦੇ ਆਤਮਕ ਅਨੰਦ ਨੂੰ ਇਕਲ-ਵਾਂਜੇ ਬੈਠ ਕੇ ਆਪਣੇ ਅੰਦਰ ਹੀ ਲੁਕਾ ਨਹੀਂ ਰੱਖਣਾ। ਇਸ ਰੱਬੀ ਸਿੱਕੇ ਨੂੰ ਆਤਮਕ ਵਸਤਾਂ ਦੀ ਮੰਡੀ ਵਿਚ ਚਲਦੇ ਰੱਖਣਾ ਹੈ। ਸਾਹਿਬ ਫੁਰਮਾਂਦੇ ਹਨ :

ਗੁਣਾ ਕਾ ਹੋਵੈ ਵਾਸੁਲਾ, ਕਢਿ ਵਾਸੁ ਲਈਜੈ ॥

ਜੇ ਗੁਣ ਹੋਵਨਿ ਸਾਜਨਾ, ਮਿਲਿ ਸਾਝ ਕਰੀਜੈ ॥

ਸਾਝ ਕਰੀਜੈ ਗੁਣਹ ਕੇਰੀ, ਛੋਡਿ ਅਵਗਣ ਚਲੀਐ ॥

ਪਹਿਰੇ ਪਟੰਬਰ ਕਰਿ ਅਡੰਬਰ, ਆਪਣਾ ਪਿੜੁ ਮਲੀਐ ॥

ਜਿਥੈ ਜਾਇ ਬਹੀਐ ਭਲਾ ਕਹੀਐ, ਝੋਲਿ ਅੰਮ੍ਰਿਤੁ ਪੀਜੈ ॥

ਗੁਣਾ ਕਾ ਹੋਵੈ ਵਾਸੁਲਾ, ਕਢਿ ਵਾਸੁ ਲਈਜੈ ॥੩॥੧॥੪॥

(ਸੁਹੀ ਮਹਲਾ ੧ ਛੰਤ)

ਆਤਮਕ ਮੰਡਲ ਦਾ ਇਹ ਵਪਾਰ ਹੈ ਹੀ ਅਜਿਹਾ ਕਿ ਜਿਉਂ ਜਿਉਂ ਇਸ ਵਿਚ ਪਰਸਪਰ ਸਾਂਝ ਵਧੇਗੀ, ਤਿਉਂ ਤਿਉਂ ਇਹ ਸਤ ਸੰਤੋਖ, ਦਇਆ, ਪਿਆਰ, ਆਦਿਕ ਆਤਮਕ ਵਸਤਾਂ ਹੋਰ ਵਧਦੀਆਂ ਹਨ, ਹੋਰ ਵਧਦੀਆਂ ਹਨ; ਅਵਗੁਣ ਵਿਕਦੇ ਜਾਂਦੇ ਹਨ, ਝੜਦੇ ਜਾਂਦੇ ਹਨ। ਬੱਸ! ਕਿਸੇ ਨੇ ਇਹ ਖਜ਼ਾਨਾ ਨੱਪ ਕੇ

ਵੱਖਰੇ ਨਹੀਂ ਹੋ ਬੈਠਣਾ। ਹਜ਼ੂਰ ਫ਼ੁਰਮਾਂਦੇ ਹਨ :

ਹਮ ਧਨਵੰਤ ਭਾਗਠ ਸਚ ਨਾਇ ॥

ਹਰਿ ਗੁਣ ਗਾਵਹ ਸਹਜਿ ਸੁਭਾਇ ॥੧॥ਰਹਾਉ॥

ਪੀਉ ਦਾਦੇ ਕਾ ਬੋਲਿ ਡਿਠਾ ਖਜਾਨਾ ॥

ਤਾ ਮੇਰੈ ਮਨਿ ਭਇਆ ਨਿਧਾਨਾ ॥੧॥

ਰਤਨ ਲਾਲ ਜਾ ਕਾ ਕਛੂ ਨ ਮੋਲੁ ॥

ਭਰੇ ਭੰਡਾਰ ਅਖੂਟ ਅਤੋਲ ॥੨॥

ਖਾਵਹਿ ਖਰਚਹਿ ਰਲਿ ਮਿਲਿ ਭਾਈ ॥

ਤੋਟਿ ਨ ਆਵੈ ਵਧਦੋ ਜਾਈ ॥੩॥

ਕਹੁ ਨਾਨਕ ਜਿਸੁ ਮਸਤਕਿ ਲੇਖੁ ਲਿਖਾਇ ॥

ਪੁ ਏਤੁ ਖਜਾਨੈ ਲਇਆ ਰਲਾਇ ॥੪॥੩੧॥੧੦੦॥

(ਗਉੜੀ ਗੁਆਰੇਗੀ ਮ: ੫, ਪੰਨਾ ੧੮੫-੮੬)

ਆਤਮਕ ਗੁਣਾਂ ਦਾ ਇਹ ਖਜ਼ਾਨਾ ਜਿਸ ਵਡਭਾਗੀ ਨੂੰ ਮਿਲਦਾ ਹੈ, ਉਸ ਨੇ ਆਪ ਭੀ ਵਰਤਣਾ ਹੈ ਤੇ ਹੋਰਨਾਂ ਨਾਲ ਰਲ-ਮਿਲ ਕੇ ਖਰਚਣਾ ਭੀ ਹੈ। ਰਲ-ਮਿਲ ਖਰਚਿਆਂ ਇਹ ਖਜ਼ਾਨਾ ਹੋਰ ਵਧਦਾ ਹੈ, ਹੋਰ ਵਧਦਾ ਹੈ। ਪਰ ਜੋ ਸੁਆਰਥੀ ਬੰਦਾ ਇਸ ਆਤਮਕ ਅਨੰਦ ਨੂੰ ਸਿਰਫ਼ ਆਪਣੇ ਪਾਸ ਸਾਂਭ ਰੱਖਣਾ ਚਾਹੁੰਦਾ ਹੈ, ਆਤਮ-ਵਪਾਰ ਦੀ ਦੁਨੀਆ ਵਿਚ ਉਸ ਨੂੰ ਸ਼ੂਮ ਸਮਝਿਆ ਜਾਂਦਾ ਹੈ। ਦੁਨੀਆ ਦੀ ਦੌਲਤ ਹੁੰਦਿਆਂ ਸੁੰਦਿਆਂ ਸ਼ੂਮ ਭੁੱਖ ਨੰਗ ਨਾਲ ਮਰਦਾ ਹੈ, ਤੇ ਉਸ ਦਾ ਧਨ ਦੱਬਿਆ ਹੀ ਰਹਿ ਜਾਂਦਾ ਹੈ, ਉਸ ਦੇ ਆਪਣੇ ਕੰਮ ਨਹੀਂ ਆਉਂਦਾ। ਇਸੇ ਤਰ੍ਹਾਂ ਆਤਮਕ ਦੁਨੀਆ ਦਾ ਸ਼ੂਮ ਸਿਮਰਨ-ਭਗਤੀ ਦੀ ਦੌਲਤ ਨੂੰ ਆਪਣੇ ਅੰਦਰ ਹੀ ਲੁਕਾ ਲੁਕਾ ਰੱਖਦਾ ਹੈ, ਇਸ ਦੌਲਤ ਦੀ ਕਦਰ ਕਰਨ ਦੇ ਥਾਂ ਉਹ ਸ਼ੂਮ ਸਗੋਂ ਪੁੱਜ ਕੇ ਇਸ ਦੀ ਬੇ-ਕਦਰੀ ਕਰਦਾ ਹੈ, ਤੇ ਜਿਸ ਆਤਮਕ ਅਨੰਦ ਨੂੰ ਸਾਂਭ ਸਾਂਭ ਕੇ ਰੱਖਣ ਦੇ ਤਰਲੇ ਲੈਂਦਾ ਹੈ ਉਹ ਭੀ ਗਵਾ ਬੈਠਦਾ ਹੈ, ਕਿਉਂਕਿ ਖਲਕਤਿ ਤੋਂ, ਸੰਗਤਿ ਤੋਂ ਨਿਵੇਕਲਾ ਹੋ ਕੇ ਬੈਠਣ ਦੇ ਜਤਨ ਕਰਦਿਆਂ ਕਰਦਿਆਂ ਦਇਆ, ਹਮਦਰਦੀ, ਮਿੱਠ-ਬੋਲਤਾ, ਪਿਆਰ ਆਦਿਕ ਦੇ ਗੁਣ ਪਲਰਨ ਦੇ ਥਾਂ ਉਸ ਦੇ ਅੰਦਰ ਰੁੱਖਾ-ਪਨ, ਵਖੇਵਾਂ, ਕੋਰਾ-ਪਨ ਆਦਿਕ ਦੇ ਅੰਗੁਣ ਜੰਮਣੇ ਸ਼ੁਰੂ ਹੋ ਜਾਣਗੇ। ਜਿਸ ਦੇਸ ਦੇ ਆਤਮ-ਵਣਜਾਰੇ ਆਮ ਜਨਤਾ ਤੋਂ ਤਰੱਠ ਕੇ ਪਹਾੜਾਂ ਦੀਆਂ ਗੁਫਾਂ ਜਾਂ ਜੰਗਲਾਂ ਦੇ ਖੂੰਜਿਆਂ ਵਿਚ ਜਾ ਬੈਠਦੇ ਹਨ, ਉਥੇ ਆਤਮਕ ਸ਼ੈਆਂ ਦਾ ਜਨਤਾ ਵਿਚ ਪਰਸਪਰ ਆਮ

ਵਟਾਂਦਰਾ ਰੁਕ ਜਾਂਦਾ ਹੈ, ਉਥੇ ਜਨਤਾ ਇਹਨਾਂ ਲੋੜੀਂਦੀਆਂ ਆਤਮਕ ਸ਼ੈਲੀਆਂ ਤੋਂ ਵਾਂਜੀ ਰਹਿ ਜਾਂਦੀ ਹੈ। ਵਟਾਂਦਰੇ ਦਾ ਪ੍ਰਵਾਹ ਮੁੱਕ ਜਾਣ ਕਰਕੇ ਪਹਾੜੀਂ ਜੰਗਲੀਂ ਬੈਠੇ ਆਤਮ-ਵਣਜਾਰਿਆਂ ਦੇ ਹਿਰਦਿਆਂ ਦੇ ਆਤਮਕ ਚਸ਼ਮੇ ਭੀ ਸੁੱਕ ਜਾਂਦੇ ਹਨ, ਉਥੇ ਭੀ ਦਇਆ ਤੇ ਪਿਆਰ ਦੀ ਹਰਿਆਵਲ ਦੇ ਥਾਂ ਰੁੱਖਾ-ਪਨ ਤੇ ਕੌਰਾਂ-ਪਨ ਦੇ ਮਾਰੂਥਲਾਂ ਦੇ ਭੱਠ ਭਖਦੇ ਹਨ।

ਸਤਿਗੁਰੂ ਨਾਨਕ ਦੇਵ ਜੀ ਦੇ ਸਮੇਂ ਸਾਡੇ ਦੇਸ ਵਿਚ ਅਜਿਹੇ ਭੁੱਲੜ ਆਤਮ-ਵਣਜਾਰਿਆਂ ਦੀ ਬਥੇਰੀ ਗਿਣਤੀ ਸੀ, ਜੋ ਖ਼ਾਲਕ ਦੀ ਖ਼ਲਕਤਿ ਤੋਂ ਰੁੱਸ ਕੇ ਹਿਮਾਲਾ ਪਰਬਤ ਦੀਆਂ ਦੂਰ-ਦੁਰੇਡੀਆਂ ਗੁਫ਼ਾਂ ਵਿਚ ਸਮਾਧੀਆਂ ਲਾਈ ਬੈਠੇ ਆਪਣੇ ਸਰੀਰ ਨੂੰ ਕਈ ਤਰ੍ਹਾਂ ਦੇ ਕਸ਼ਟ ਦੇ ਦੇ ਕੇ ਆਪਣੇ ਵਲੋਂ ਆਤਮਕ ਦੌਲਤ ਨੂੰ ਆਪਣੇ ਅੰਦਰ ਸਾਂਭੀ ਬੈਠੇ ਸਨ। ਜਿਸ ਧਰਤੀ ਵਿਚ ਇਹ ਲੋਕ ਜੰਮੇ-ਪਲੇ ਸਨ ਉਸ ਦੇ ਵਸਨੀਕ ਪਰਾਈ ਗੁਲਾਮੀ ਵਿਚ ਕਈ ਕਿਸਮ ਦੇ ਅਨਾਦਰ ਤੇ ਦੁੱਖ ਸਹਿ ਰਹੇ ਸਨ, ਪਰ ਇਹਨਾਂ ਸ਼ੂਮਾਂ ਨੂੰ ਆਪਣੇ ਵਤਨ ਦੀਆਂ ਭੈਣਾਂ ਦੀ ਨਿਰਾਦਰੀ, ਵਤਨ ਦੇ ਭੁੱਖ-ਮਰਦੇ ਬੰਦਿਆਂ ਦੀ ਤਰਸ-ਜੋਗ ਹਾਲਤ ਕੋਈ ਚੋਭ ਨਹੀਂ ਸੀ ਲਾ ਸਕਦੀ। ਦੁਖੀਆਂ ਦਾ ਦਰਦ ਵੰਡਣ ਆਏ ਗੁਰੂ ਨਾਨਕ ਪਾਤਿਸ਼ਾਹ ਇਹਨਾਂ ਲੋਕਾਂ ਪਾਸ ਭੀ ਉਚੇਚੇ ਅੱਪੜੇ। ਇਹ ਸਿੱਧ ਇਸੇ ਗੱਲ ਵਿਚ ਫ਼ਖ਼ਰ ਤੇ ਧਾਰਮਿਕ ਵਡੱਪਣ ਸਮਝਦੇ ਸਨ ਕਿ ਇਹ ਹਿਮਾਲਾ ਦੀਆਂ ਉੱਚੀਆਂ ਬਰਫ਼ਾਨੀ ਚੋਟੀਆਂ ਤੇ ਗੁਫ਼ਾਂ ਵਿਚ ਨੰਗੇ ਰਹਿ ਸਕਦੇ ਸਨ। ਸਤਿਗੁਰੂ ਨਾਨਕ ਦੇਵ ਜੀ ਨੂੰ ਉਥੇ ਅੱਪੜਿਆ ਵੇਖ ਕੇ ਸਿੱਧ ਹੈਰਾਨ ਜਿਹੇ ਹੋਏ, ਤੇ :

ਸਿਧ ਪੁੱਛਨਿ, ਸੁਣਿ ਬਾਲਿਆ ! ਕੌਣ ਸਕਤਿ ਤੁਹਿ ਏਥੇ ਲਿਆਈ।

ਫਿਰ ਉਹਨਾਂ ਸਿੱਧਾਂ ਨੇ ਸਤਿਗੁਰੂ ਜੀ ਤੋਂ ਭਾਰਤ ਦੀ ਜਨਤਾ ਦਾ ਹਾਲ ਪੁੱਛਿਆ। ਸਤਿਗੁਰੂ ਜੀ ਨੇ ਬੜੇ ਸਾਫ਼ ਲਫ਼ਜ਼ਾਂ ਵਿਚ ਦੱਸਿਆ ਕਿ ਤੁਸੀਂ ਲੋਕ, ਜਿਨ੍ਹਾਂ ਨੂੰ ਭਲੇ ਬੁਰੇ ਦੀ ਕੁਝ ਸੂਝ ਪਈ ਸੀ, ਤੁਸੀਂ ਤਾਂ ਸੁਆਰਥੀ ਬਣ ਕੇ ਪਰਬਤਾਂ ਦੀਆਂ ਕੰਦਰਾਂ ਵਿਚ ਆ ਲੁਕੇ ਹੋ, ਜਨਤਾ ਨੂੰ ਜੀਵਨ ਦਾ ਸਹੀ ਰਾਹ ਕੌਣ ਦੱਸਦਾ ? ਸੋ, ਦੇਸ ਵਿਚ ਕੂੜ ਹੀ ਕੂੜ ਪਰਧਾਨ ਹੈ। ਹਾਂ, ਗਿਆਨ ਤੋਂ ਸੱਖਣੇ ਜੋਗੀ ਪਿੰਡੇ ਸੁਆਹ ਮਲਣ ਨੂੰ ਹੀ ਧਰਮ ਸਮਝ ਰਹੇ ਹਨ, ਤੇ ਲੋਕਾਂ ਪਾਸੋਂ ਸੇਵਾ-ਮਾਨਤਾ ਕਰਾ ਰਹੇ ਹਨ। ਰਾਜਿਆਂ ਹਾਕਮਾਂ ਦਾ ਫ਼ਰਜ਼ ਸੀ ਕਿ ਪਰਜਾ ਦੀ ਪਾਲਣਾ ਕਰਦੇ, ਪਰ ਉਹ ਤਾਂ ਉਲਟੇ ਗ਼ਰੀਬਾਂ ਦਾ ਲਹੂ ਪੀ ਰਹੇ ਹਨ, ਹਰ ਪਾਸੇ ਰਿਸ਼ਵਤ ਦਾ ਜ਼ੋਰ ਹੈ।

ਸਿੱਧਾਂ ਅਤੇ ਸਤਿਗੁਰੂ ਜੀ ਦੀ ਉਸ ਵਾਰਤਾਲਾਪ ਨੂੰ ਭਾਈ ਗੁਰਦਾਸ ਜੀ ਨੇ ਆਪਣੀ ਪਹਿਲੀ 'ਵਾਰ' ਵਿਚ ਇਉਂ ਬਿਆਨ ਕੀਤਾ ਹੈ :

ਫਿਰ ਪੁੱਛਨਿ ਸਿਧ, ਨਾਨਕਾ ! ਮਾਤ ਲੋਕ ਵਿਚਿ ਕਿਆ ਵਰਤਾਰਾ ॥  
 ਸਭ ਸਿਧੀਂ ਇਹ ਬੁਝਿਆ, ਕਲਿ ਤਾਰਨ ਨਾਨਕ ਅਵਤਾਰਾ ॥  
 ਬਾਬੇ ਕਹਿਆ, ਨਾਥ ਜੀ ! ਸੱਚੁ ਚੰਦ੍ਰਮਾ, ਕੂੜੁ ਅੰਧਾਰਾ ॥  
 ਕੂੜੁ ਅਮਾਵਸਿ ਵਰਤਿਆ, ਹਉ ਭਾਲਣ ਚੜਿਆ ਸੰਸਾਰਾ ॥  
 ਪਾਪ-ਗਿਰਾਸੀ ਪਿਰਥਮੀ, ਧੌਲੁ ਖੜਾ ਧਰ ਹੇਠਿ ਪੁਕਾਰਾ ॥  
 ਸਿਧ ਛਪਿ ਬੈਠੇ ਪਰਬਤੀਂ, ਕੌਣੁ ਜਗਤ ਕਉ ਪਾਰਿ ਉਤਾਰਾ ॥  
 ਜੋਗੀ ਗਿਆਨ-ਵਿਹੂਣਿਆ ਨਿਸਿ ਦਿਨ ਅੰਗ ਲਗਾਇਨਿ ਛਾਰਾ ॥  
 ਬਾਬੁ ਗੁਰੂ ਡੁੱਬਾ ਜਗੁ ਸਾਰਾ ॥੨੯॥

ਕਲਿ ਆਈ ਕੁੱਤੇ ਮੁਹੀ, ਖਾਜੁ ਹੋਆ ਮੁਰਦਾਰੁ, ਗੁਸਾਈਂ ॥  
 ਰਾਜੇ ਪਾਪ ਕਮਾਂਵਦੇ, ਉਲਟੀ ਵਾੜ ਖੇਤ ਕਉ ਖਾਈ ॥  
 ਪਰਜਾ ਅੰਧੀ ਗਿਆਨ ਬਿਨੁ, ਕੂੜੁ ਕੁਸੱਤੁ ਮੁਖਹੁ ਅਲਾਈ ॥  
 ਚੇਲੇ ਸਾਜ ਵਜਾਇੰਦੇ, ਨੱਚਨਿ ਗੁਰੂ ਬਹੁਤੁ ਬਿਧਿ ਭਾਈ ॥  
 ਸੇਵਕ ਬੈਠਨਿ ਘਰਾਂ ਵਿਚਿ, ਗੁਰੂ ਉਠਿ ਘਰੀਂ ਤਿਨਾੜੇ ਜਾਈ ॥  
 ਕਾਜੀ ਹੋਏ ਰਿਸ਼ਵਤੀ, ਵੱਢੀ ਲੈ ਕੇ ਹੱਕ ਗਵਾਈ ॥  
 ਇਸਤ੍ਰੀ ਪੁਰਖੇ ਦਾਮ ਹਿਤੁ, ਭਾਵੈਂ ਆਇ ਕਿਥਾਉ ਜਾਈ ॥  
 ਵਰਤਿਆ ਪਾਪੁ ਸਭਸ ਜਗ ਮਾਹੀ ॥੩੦॥

ਆਪਣੇ ਦੇਸ ਦੀ ਤਰਸ-ਜੋਗ ਹਾਲਤ ਸੁਣ ਕੇ ਸਿੱਧਾਂ ਦੇ ਦਿਲ ਨੂੰ ਕੋਈ ਰਤਾ ਭਰ ਭੀ ਚੋਟ ਨਾ ਵੱਜੀ। ਕੋਰਾ-ਪਨ ਉਹਨਾਂ ਦੇ ਅੰਦਰ ਧਾਅ ਚੁਕਾ ਹੋਇਆ ਸੀ। ਪਰਬਤਾਂ ਦੀਆਂ ਉਚਾਈਆਂ ਦੇ ਉਹ ਰਮਣੀਕ ਨਜ਼ਾਰੇ ਛੱਡ ਕੇ ਦੁਖੀਆਂ ਦੇ ਦਰਦ ਵੰਡਣ ਲਈ ਉਹਨਾਂ ਲੋਕਾਂ ਨੇ ਭਲਾ ਕਾਹਨੂੰ ਆਉਣਾ ਸੀ? ਉਹ ਸਗੋਂ ਹੁਣ ਇਹ ਕੋਸ਼ਲ ਕਰਨ ਲੱਗ ਪਏ ਕਿ ਕਿਸੇ ਨਾ ਕਿਸੇ ਤਰ੍ਹਾਂ ਸਤਿਗੁਰੂ ਨਾਨਕ ਦੇਵ ਜੀ ਭੀ ਉਹਨਾਂ ਤੋਂ ਮੰਤਰ ਲੈ ਕੇ ਉਥੇ ਹੀ ਟਿਕ ਜਾਣ। ਦਿਲ ਦੇ ਕੋਰਿਆਂ ਪਾਸ ਰਿੱਧੀ ਸਿੱਧੀ ਹੀ ਇਕ ਰਾਸ-ਪੂਜੀ ਸੀ, ਉਸ ਦੀ ਰਾਹੀਂ ਸਤਿਗੁਰੂ ਜੀ ਨੂੰ ਭਰਮਾਣ ਦੀ ਕੋਸ਼ਲ ਕੀਤੀਓ ਨੇ। ਪਰ ਜਿਸ ਪਾਤਿਸ਼ਾਹ ਦਾ ਦਿਲ ਪਰਮਾਤਮਾ ਤੇ ਪਰਮਾਤਮਾ ਦੇ ਬੰਦਿਆਂ ਦੇ ਪਿਆਰ ਦੇ ਹੁਲਾਰੇ ਵਿਚ ਝੁਮ ਰਿਹਾ ਸੀ, ਉਸ ਨੂੰ ਕੌਣ ਭਰਮਾ ਸਕਦਾ ਸੀ? ਭਾਈ ਗੁਰਦਾਸ ਜੀ ਲਿਖਦੇ ਹਨ :

ਸਿੱਖੀਂ ਮਨੈ ਬਿਚਾਰਿਆ, ਕਿਵੈ ਦਰਸਨੁ ਇਹੁ ਲੇਵੈ ਬਾਲਾ ॥  
 ਐਸਾ ਜੋਗੀ ਕਲੀ ਮਾਹਿ, ਹਮਰੈ ਪੰਥਿ ਕਰੈ ਉਜਿਆਲਾ ॥  
 ਖੱਪਰੁ ਦਿੱਤਾ ਨਾਥ ਜੀ, ਪਾਣੀ ਭਰਿ ਲੈਵਣ ਉਠਿ ਚਾਲਾ ॥  
 ਬਾਬਾ ਆਇਆ ਪਾਣੀਐ, ਡਿਠੇ ਰਤਨ ਜਵਾਹਰ ਲਾਲਾ ॥  
 ਸਤਿਗੁਰੁ ਅਗਮੁ ਅਗਾਧੁ ਪੁਰਖੁ, ਕੇਹੜਾ ਝੱਲੇ ਗੁਰੂ ਦੀ ਝਾਲਾ ?  
 ਫਿਰ ਆਇਆ ਗੁਰੁ, ਨਾਥ ਜੀ ! ਪਾਣੀ ਠਉੜ ਨਹੀ ਉਸ ਤਾਲਾ ॥  
 ਸੁਬੰਦਿ ਜਿਤੀ ਸਿਧ ਮੰਡਲੀ, ਕੀਤੋਸੁ ਆਪਣਾ ਪੰਥੁ ਨਿਰਾਲਾ ॥  
 ਕਲਿਜੁਗਿ ਨਾਨਕ ਨਾਮੁ ਸੁਖਾਲਾ ॥੩੧॥ (੧)

ਸਾਡੀ ਧਰਤੀ ਉੱਤੇ ਕਈ ਧਰਮ ਹਨ। ਇਹਨਾਂ ਦੇ ਵੱਖ-ਵੱਖ ਧਾਰਮਿਕ ਚਿੰਨ੍ਹ, ਵੱਖ ਵੱਖ ਰਸਮਾਂ-ਰੀਤਾਂ ਤੇ ਵਖ-ਵਖ ਮਰਯਾਦਾ ਹਨ। ਪਰ ਸਭਨਾਂ ਹੀ ਧਰਮਾਂ ਦਾ ਇਕ ਸਾਂਝਾ ਗੁਰੂ ਹੈ ਕਿ ਧਰਤੀ ਦੇ ਬੰਦੇ ਆਤਮਕ ਬਰਕਤਾਂ ਦਾ ਵਟਾਂਦਰਾ ਸਦਾ ਕਰਦੇ ਰਹਿਣ। ਉਹ ਆਤਮਕ ਬਰਕਤਾਂ ਕੀ ਹਨ ? ਦਇਆ, ਭਰੋਪਣ, ਭਲੀ ਨੀਅਤ, ਹਮਦਰਦੀ, ਖਿਮਾ, ਜਿਰਾਂਦ, ਇਤਬਾਰ, ਸ਼ਾਂਤੀ, ਪਿਆਰ, ਤਰਸ ਆਦਿਕ। ਇਹ ਗੁਣ ਹਰੇਕ ਆਤਮਾ ਦੀ ਖੁਰਾਕ ਹਨ। ਜਿਸ ਜਿੰਦ ਨੂੰ ਇਹ ਖੁਰਾਕ ਨਹੀਂ ਮਿਲ ਰਹੀ, ਉਹ ਜਿੰਦ ਭੁੱਖ ਦੀ ਮਾਰੀ ਸੁੱਕਦੀ ਜਾਂਦੀ ਹੈ, ਬੋੜ੍ਹ-ਵਿਤੀ ਹੁੰਦੀ ਜਾਂਦੀ ਹੈ। ਜਿੰਦ ਦਾ ਇਹ ਭੋਜਨ, ਇਹ ਸੌਦਾ ਮਿਲ ਸਕਦਾ ਹੈ; ਪਰ ਮਿਲਦਾ ਹੈ ਓਸੇ ਹੱਟੀ ਤੋਂ, ਜਿਸ ਹੱਟੀ 'ਤੇ ਇਹ ਵਿਕ ਸਕਦਾ ਹੈ। ਮਿਲਦਾ ਭੀ ਮੁੱਲ ਤੋਂ ਹੀ ਹੈ, ਪਰ ਰੁਪਇਆਂ ਪੈਸਿਆਂ ਤੋਂ ਨਹੀਂ। ਇਸ ਸੌਦੇ ਦੇ ਵੱਟੇ ਨਿਰਦਇਤਾ, ਮੇਰ-ਤੇਰ, ਖੋਟ, ਬੀਰਖਾ, ਵੈਰ, ਹੋਛਾ-ਪਨ, ਕ੍ਰੋਧ, ਨਿੰਦਿਆ ਆਦਿਕ ਦੀ ਜਨਮਾਂ-ਜਨਮਾਂਤਰਾਂ ਤੋਂ ਸਾਂਭੀ ਹੋਈ ਰਾਸ ਪੂੰਜੀ ਦੇਣੀ ਪੈਂਦੀ ਹੈ। ਬੀਰਖਾ, ਨਿੰਦਿਆ ਆਦਿਕ ਤੋਂ ਜੋ ਸੁਆਦ ਆਉਂਦਾ ਹੈ, ਉਹ ਭੀ ਦੇਣਾ ਹੁੰਦਾ ਹੈ। ਬੱਸ! ਖੋਟ, ਨਿੰਦਿਆ, ਮੇਰ-ਤੇਰ ਆਦਿਕ ਦੀ ਜਿਤਨੀ ਜਿਤਨੀ ਨਕਦੀ ਹੱਥੋਂ ਛੱਡਦੇ ਜਾਵਾਂਗੇ, ਉਤਨਾ ਉਤਨਾ ਆਤਮਕ ਗੁਣਾਂ ਦਾ ਭੋਜਨ ਜਿੰਦ ਨੂੰ ਮਿਲਦਾ ਜਾਏਗਾ। ਪਰ ਇਹ ਜਨਮਾਂ-ਜਨਮਾਂਤਰਾਂ ਦੀ ਇਕੱਠੀ ਕੀਤੀ ਹੋਈ ਦੌਲਤ ਮਨੁੱਖ ਨੂੰ ਬੜੀ ਹੀ ਪਿਆਰੀ ਲੱਗਦੀ ਹੈ, ਇਹ ਦੌਲਤ ਖਰਚਣ ਨੂੰ ਜੀਅ ਨਹੀਂ ਕਰਦਾ। ਮੇਰ-ਤੇਰ ਦੇ ਕੇ ਸਹੋਦਰਤਾ ਮੁੱਲ ਲੈਣੀ, ਸਾੜਾ ਵੇਚ ਕੇ ਸ਼ਾਂਤੀ ਖਰੀਦਣੀ, ਨਿਰਦਇਤਾ ਤੋਂ ਦਇਆ-ਤਰਸ ਵਟਾਣਾ—ਹਰੇਕ ਬੰਦਾ ਆਪੋ ਆਪਣੇ ਨਿੱਤ ਦੇ ਜੀਵਨ ਵਿਚੋਂ, ਨਿੱਤ ਦੀ ਹੱਡ-ਬੀਤੀ ਵਿਚੋਂ ਨਿਰਨਾ ਕਰ ਕੇ ਵੇਖ ਲਏ, ਇਹ ਸੌਦਾ ਬੜਾ ਹੀ ਮਹਿੰਗਾ ਜਾਪਦਾ ਹੈ। ਕਿਸੇ ਦੀ ਨਿੰਦਿਆ

ਕਰਨ ਸੁਣਨ ਲੱਗੇ ਅਸੀਂ ਘੰਟਿਆਂ ਬੱਧੀ ਗੁਜ਼ਾਰ ਸਕਦੇ ਹਾਂ, ਕੋਲੋਂ ਘਿਉ ਦਾ ਘੜਾ ਡੁੱਲ੍ਹ ਜਾਏ ਤਾਂ ਬੇਸ਼ੱਕ ਡੁੱਲ੍ਹ ਜਾਏ। ਬਦਲਾ ਲੈਣ ਦਾ ਸੁਆਦ ਇਤਨਾ ਮਿੱਠਾ ਹੈ ਕਿ ਅਸੀਂ ਕਈ ਪੀੜ੍ਹੀਆਂ ਤਕ ਵੈਰ ਨਹੀਂ ਭੁੱਲਾਂਦੇ, ਕਤਲ-ਖੂਨ ਵਿਚ ਕੁਲਾਂ ਦੀਆਂ ਕੁਲਾਂ ਗਰਕ ਹੋ ਜਾਣ ਤਾਂ ਬੇਸ਼ੱਕ ਹੋ ਜਾਣ। ਆਤਮਕ ਮੰਡੀ ਦੇ ਇਹਨਾਂ ਖੋਟੇ ਸਿੱਕਿਆਂ ਨੂੰ ਮੁੜ ਮੁੜ ਸਾਂਭ ਕੇ ਰੱਖਣ ਦੀ ਸਾਡੀ ਇਸ ਮੂਰਖਤਾ ਦਾ ਜ਼ਿਕਰ ਕਰ ਕੇ ਕਬੀਰ ਜੀ ਪਰਮਾਤਮਾ ਅੱਗੇ ਇਸ ਬੇ-ਬਸੀ ਦਾ ਜ਼ਿਕਰ ਇਉਂ ਕਰਦੇ ਹਨ :

ਕਵਨ ਕਾਜ ਸਿਰਜੇ ਜਗ ਭੀਤਰਿ,  
ਜਨਮਿ ਕਵਨ ਫਲੁ ਪਾਇਆ ॥  
ਭਵਨਿਧਿ ਤਰਨ ਤਾਰਨ ਚਿੰਤਾਮਣਿ,  
ਇਕ ਨਿਮਖ ਨ ਇਹੁ ਮਨੁ ਲਾਇਆ ॥੧॥  
ਗੋਬਿੰਦ ਹਮ ਐਸੇ ਅਪਰਾਧੀ ॥  
ਜਿਨਿ ਪ੍ਰਭਿ ਜੀਉ ਪਿੰਡੁ ਥਾ ਦੀਆ,  
ਤਿਸ ਕੀ ਭਾਉ ਭਗਤਿ ਨਹੀ ਸਾਧੀ ॥੧॥ਰਹਾਉ॥  
ਪਰ ਧਨੁ ਪਰ ਤਨੁ ਪਰਤੀ ਨਿੰਦਾ, ਪਰ ਅਪਵਾਦੁ ਨ ਛੂਟੈ ॥  
ਆਵਾਗਵਨੁ ਹੋਤੁ ਹੈ ਫੁਨਿ ਫੁਨਿ ਇਹੁ ਪਰਸੰਗੁ ਨ ਤੂਟੈ ॥੨॥  
ਜਿਹ ਘਰਿ ਕਥਾ ਹੋਤ ਹਰਿ ਸੰਤਨ,  
ਇਕ ਨਿਮਖ ਨ ਕੀਨੋ ਮੈ ਫੇਰਾ ॥  
ਲੰਪਟ ਚੋਰ ਦੂਤ ਮਤਵਾਰੇ, ਤਿਨ ਸੰਗਿ ਸਦਾ ਬਸੇਰਾ ॥੩॥  
ਕਾਮ ਕ੍ਰੋਧ ਮਾਇਆ ਮਦ ਮਤਸਰ, ਏ ਸੰਪੈ ਸੋ ਮਾਗੀ ॥  
ਦਇਆ ਧਰਮੁ ਅਰੁ ਗੁਰ ਕੀ ਸੇਵਾ, ਏ ਸੁਪਨੰਤਰਿ ਨਾਹੀ ॥੪॥

(ਰਾਮਕਲੀ ਕਬੀਰ)

ਸੋ, ਜਨਮਾਂ-ਜਨਮਾਂਤਰਾਂ ਦੀ ਇਕੱਠੀ ਕੀਤੀ ਹੋਈ ਵਿਕਾਰਾਂ ਦੀ ਰਾਸ-ਪੁੰਜੀ ਵਾਲੇ ਬੰਦੇ ਨੂੰ ਇਹ ਗੱਲ ਬੜੀ ਭਾਰੂ ਦਿੱਸਦੀ ਹੈ ਕਿ ਉਹ ਇਹ ਪੁੰਜੀ ਹੱਥੋਂ ਛੱਡੇ। ਹਰ ਰੋਜ਼ ਸਵੇਰੇ ਦੋ ਦੋ ਘੰਟੇ ਗੁਰਦੁਆਰੇ ਵਿਚ ਬੈਠਣ ਦੀ ਕੁਰਬਾਨੀ ਕਰ ਆਵਾਂਗੇ, ਸੰਗਮਰਮਰ ਦੀਆਂ ਸਿੱਲਾਂ ਲਵਾ ਦਿਆਂਗੇ, ਸੋਨੇ ਦੇ ਛਤਰ ਭੀ ਚੜ੍ਹਾ ਆਵਾਂਗੇ, ਦਿਨ ਦਿਹਾਰ 'ਤੇ ਅਖੰਡ ਪਾਠ ਭੀ ਕਰਾ ਦਿਆਂਗੇ, ਪਰ ਉਸ ਅਸਲ ਰਾਸ-ਪੁੰਜੀ ਨੂੰ ਹੱਥ ਪਾਣ ਨੂੰ ਤਿਆਰ ਨਹੀਂ ਹੋ ਸਕਾਂਗੇ।

ਹਾਂ, ਇਕ ਗੱਲ ਹੋਰ ਭੀ ਹੈ। ਕਈ ਸਰਦੇ-ਪੁਜਦੇ ਮਾਪੇ ਆਪਣੇ ਬੱਚਿਆਂ

ਨੂੰ ਰੋਜ਼ਾਨਾ ਜੇਬ-ਖ਼ਰਚ ਲਈ ਨਕਦੀ ਦੇਂਦੇ ਹਨ। ਬੱਚਿਆਂ ਨੂੰ ਆਮ ਤੌਰ 'ਤੇ ਖਾਣ ਦਾ ਚਸਕਾ ਹੋਇਆ ਹੀ ਕਰਦਾ ਹੈ। ਸਾਹਮਣੇ ਵਿਕਦੀ ਸੁਆਦਲੀ ਚੀਜ਼ ਵੇਖ ਕੇ ਉਹ ਜੇਬ-ਖ਼ਰਚ ਦੇ ਮਿਲੇ ਪੈਸੇ ਘੁੱਟ ਕੇ ਸਾਂਭ ਰੱਖਣ—ਇਹ ਗੱਲ ਉਹਨਾਂ ਲਈ ਬਹੁਤ ਔਖੀ ਹੁੰਦੀ ਹੈ। ਕਈ ਬੱਚੇ ਸੰਜੁਹੜੇ ਸੁਭਾਵ ਦੇ ਭੀ ਹੋਇਆ ਕਰਦੇ ਹਨ। ਉਹ ਆਪਣੇ ਪੈਸੇ ਜੋੜਦੇ ਜਾਂਦੇ ਹਨ। ਉਹਨਾਂ ਦਾ ਪਿਆਰ ਪੈਸਿਆਂ ਨਾਲ ਬਣਦਾ ਜਾਂਦਾ ਹੈ। ਪੈਸੇ ਸਾਂਭ ਕੇ ਰੱਖਣ ਵਿਚ ਹੀ ਉਹਨਾਂ ਨੂੰ ਖੁਸ਼ੀ ਹੁੰਦੀ ਹੈ। ਪਰ ਅਜਿਹੇ ਬੱਚਿਆਂ ਉੱਤੇ ਭੀ ਐਸਾ ਸਮਾ ਆਉਂਦਾ ਹੈ ਜਦੋਂ ਉਹ ਕੋਈ ਐਸੀ ਚੀਜ਼ ਵੇਖਦੇ ਹਨ ਜਿਹੜੀ ਉਹਨਾਂ ਦੇ ਮਨ ਨੂੰ ਡਾਢੀ ਖਿੱਚ ਪਾਂਦੀ ਹੈ ਤੇ ਉਹ ਆਪਣੇ ਚਿਰ ਦੇ ਜੋੜੇ ਹੋਏ ਸਾਰੇ ਹੀ ਪੈਸੇ ਨਿਸੰਗ ਤੇ ਦਲੇਰ ਹੋ ਕੇ ਖ਼ਰਚ ਦੇਂਦੇ ਹਨ। ਅਜਿਹੇ ਵੇਲੇ ਕਿਸੇ ਦੀ ਭੀ ਕੋਈ ਸਿਖ-ਮਤਿ ਉਹਨਾਂ 'ਤੇ ਕਾਟ ਨਹੀਂ ਕਰਦੀ। ਮਾਪੇ ਬੇ-ਸ਼ੱਕ ਪ੍ਰੇਰਨ ਤੇ ਆਖਣ, “ਕਾਕਾ! ਰੁਪਏ ਐਵੇਂ ਨਹੀਂ ਗਵਾਈਦੇ। ਇਹ ਖਿਡੌਣਾ ਤੇਰੇ ਕਿਸ ਕੰਮ ਆਵੇਗਾ? ਇਹ ਮੋੜ ਦੇ ਤੇ ਆਪਣੇ ਪੈਸੇ ਵਾਪਸ ਲੈ ਲੈ।” ਪਰ ਬੱਚੇ ਦੀ ਨਵੀਂ ਲਗਨ, ਨਵੀਂ ਖਿੱਚ ਉਸ ਦੇ ਸੰਜੁਹੜੇ-ਪਨ ਨੂੰ ਹੁਣ ਕਿਤੇ ਨੇੜੇ ਨਹੀਂ ਢੁੱਕਣ ਦੇਂਦੀ। ਪਹਿਲਾਂ ਉਸ ਨੂੰ ਪੈਸੇ ਰੁਪਏ ਸੋਹਣੇ ਲੱਗਦੇ ਸਨ, ਹੁਣ ਉਸ ਨੇ ਇਕ ਐਸੀ ਚੀਜ਼ ਵੇਖੀ ਹੈ ਜੋ ਉਸ ਨੂੰ ਪੈਸਿਆਂ ਨਾਲੋਂ ਭੀ ਵਧੀਕ ਪਿਆਰੀ ਲੱਗੀ ਹੈ। ਕਈ ਦਿਨਾਂ ਦੇ ਜੋੜੇ ਹੋਏ ਪੈਸਿਆਂ ਤੋਂ ਉਹ ਚੀਜ਼ ਵਟਾ ਕੇ ਉਸ ਨੂੰ ਚਾਉ ਚੜ੍ਹ ਰਿਹਾ ਹੈ। ਕਦੇ ਮਾਂ ਨੂੰ ਵਿਖਾਂਦਾ ਹੈ, ਕਦੇ ਪਿਉ ਅੱਗੇ ਉਸ ਚੀਜ਼ ਦੀਆਂ ਸਿਫ਼ਤਾਂ ਕਰਦਾ ਹੈ।

ਆਤਮਕ ਦੁਨੀਆ ਵਿਚ ਭੀ ਕਈ ਵਾਰੀ ਐਸੀਆਂ ਗੱਲਾਂ ਵਾਪਰਦੀਆਂ ਰਹਿੰਦੀਆਂ ਹਨ। ਦਾਤੇ ਦੀ ਮਿਹਰ ਹੁੰਦੀ ਹੈ, ਕੋਈ ਐਸੀ ਝਲਕ ਵੱਜਦੀ ਹੈ ਕਿ ਜਨਮਾਂ ਦੇ ਇਕੱਠੇ ਕੀਤੇ ਹੋਏ ਕੁਝ ਸੁਭਾਵ ਦੀ ਪੁੰਜੀ ਦੇ ਕੇ ਉਸ ਰੱਬੀ ਝਲਕ ਦਾ ਸੌਦਾ ਖ਼ਰੀਦਣ ਨੂੰ ਤਿਆਰ ਹੋ ਪਈਦਾ ਹੈ। ਕੂੜ ਦੀਆਂ ਕੰਧਾਂ ਢਹਿ ਜਾਂਦੀਆਂ ਹਨ, ਪਹਿਲੇ ਸਾਰੇ ਵੈਲ ਫਿੱਕੇ ਲੱਗਣ ਲੱਗ ਪੈਂਦੇ ਹਨ। ਲੋਕ ਵੇਖ ਵੇਖ ਕੇ ਹੈਰਾਨ ਹੁੰਦੇ ਹਨ ਕਿ ਇਹ ਕੇਹੀ ਕਰਾਮਾਤ ਹੋਈ ਹੈ। ਨਿੰਦਿਆ, ਸਾੜਾ, ਕਾਮ, ਲੋਭ ਆਦਿਕ ਦੀਆਂ ਨਰਮ ਨਰਮ ਫਾਹੀਆਂ ਵਿਚੋਂ ਨਿਕਲਣਾ ਇਕ ਭਾਰੀ ਸੂਰਮਤਾ ਹੈ। ਪਰ ਇਸ ਜਗਤ-ਅਖਾੜੇ ਵਿਚ ਅਜਿਹੇ ਤਮਾਸ਼ੇ ਸੁਣਨ ਵੇਖਣ ਵਿਚ ਆ ਹੀ ਜਾਂਦੇ ਹਨ, ਜਿੱਥੇ ਕੋਈ ਸੂਰਮਾ ਜਨਮਾਂ ਜਨਮਾਂ ਦੀਆਂ ਸਾਂਭੀਆਂ ਪਿਆਰੀਆਂ ਵਾਦੀਆਂ ਨੂੰ ਲੱਤ ਮਾਰ ਕੇ ਇਤਨਾ ਮਹਿੰਗਾ ਸੌਦਾ ਮੁੱਲ ਲੈ ਲੈਂਦਾ ਹੈ।

ਫਿਰ ਭੀ, ਇਸ ਰਣ-ਭੂਮੀ ਵਿਚ ਕੋਈ ਦਮ ਨਹੀਂ ਮਾਰ ਸਕਦਾ। ਇੱਥੇ

ਤਿਲੁਕਣ-ਬਾਜ਼ੀ ਬਹੁਤ ਹੈ। ਅੰਦਰੋਂ ਹੀ ਬੇ-ਮਲੂਮੇ ਜਿਹੇ ਉਹ ਪੁਰਾਣੇ ਚਸਕੇ ਮੁੜ ਝਾਤੀਆਂ ਮਾਰਨ ਦੀ ਕੋਸ਼ਿਸ਼ ਕਰਦੇ ਹਨ, ਤੇ ਰਤਾ ਕੁ ਜਿਤਨਾ ਭੀ ਅਵੇਸਲਾ-ਪਨ ਸਾਰੀ ਬਣੀ-ਬਣਾਈ ਖੇਡ ਨੂੰ ਢਾਹ ਸਕਦਾ ਹੈ। ਤਾਹੀਏਂ ਭਗਤ ਰਵਿਦਾਸ ਜੀ ਇਸ ਖਤਰੇ ਵਲੋਂ ਸੁਚੇਤ ਕਰਦੇ ਹਨ, ਤੇ ਆਖਦੇ ਹਨ ਕਿ ਮਹਿੰਗੇ-ਮੁੱਲ ਖਰੀਦੇ ਹੋਏ ਇਸ ਸੌਦੇ ਦੀ ਜੇ ਖਾਸ ਧਿਆਨ ਨਾਲ ਰਾਖੀ ਨਾ ਕੀਤੀ ਗਈ, ਤਾਂ ਪਤਾ ਨਹੀਂ ਕਿਹੜੇ ਵੇਲੇ ਇਹ ਸਾਰੇ ਦਾ ਸਾਰਾ ਹੀ ਲੁੱਟਿਆ ਜਾਏ। ਭਗਤ ਜੀ ਲਿਖਦੇ ਹਨ :

ਚਿਤਿ ਸਿਮਰਨੁ ਕਰਉ, ਨੈਨ ਅਵਿਲੋਕਨੋ,  
 ਸ੍ਵਨ ਬਾਨੀ ਸੁਜਸੁ ਪੂਰਿ ਰਾਖਉ ॥  
 ਮਨੁ ਸੁ ਮਧੁਕਰੁ ਕਰਉ, ਚਰਨ ਹਿਰਦੇ ਧਰਉ,  
 ਰਸਨ ਅੰਮ੍ਰਿਤ ਰਾਮ ਨਾਮ ਭਾਖਉ ॥੧॥  
 ਮੇਰੀ ਪ੍ਰੀਤਿ ਗੋਬਿੰਦ ਸਿਉ ਜਿਨਿ ਘਟੈ ॥  
 ਮੈ ਤਉ ਮੋਲਿ ਮਹਗੀ ਲਈ ਜੀਅ ਸਟੈ ॥੧॥ਰਹਾਉ॥  
 ਸਾਧ ਸੰਗਤਿ ਬਿਨਾ ਭਾਉ ਨਹੀ ਉਪਜੈ,  
 ਭਾਵ ਬਿਨੁ ਭਗਤਿ ਨਹਿ ਹੋਇ ਤੇਰੀ ॥  
 ਕਹੈ ਰਵਿਦਾਸੁ ਇਕ ਬੇਨਤੀ ਹਰਿ ਸਿਉ,  
 ਪੈਜ ਰਾਖਹੁ ਰਾਜਾ ਰਾਮ ਮੇਰੀ ॥੨॥

(ਧਨਾਸਰੀ)

(ਜਿਨਿ—ਮਤਾਂ। ਜਿਨਿ ਘਟੈ—ਮਤਾਂ ਘਟ ਜਾਏ, ਕਿਤੇ ਘਟ ਨਾ ਜਾਏ।)

ਭਾਵ, (ਮੈਨੂੰ ਡਰ ਰਹਿੰਦਾ ਹੈ ਕਿ) ਗੋਬਿੰਦ ਨਾਲ ਮੇਰੀ ਪ੍ਰੀਤਿ ਕਿਤੇ ਘਟ ਨਾ ਜਾਏ, ਮੈਂ ਤਾਂ ਬੜੇ ਮਹਿੰਗੇ ਮੁੱਲ (ਇਹ ਪ੍ਰੀਤਿ) ਲਈ ਹੈ, ਜਿੰਦ ਦੇ ਕੇ (ਇਹ ਪ੍ਰੀਤਿ) ਵਿਹਾੜੀ ਹੈ। ੧। ਰਹਾਉ।

(ਤਾਹੀਏਂ ਮੇਰੀ ਅਰਜ਼ੋਈ ਹੈ ਕਿ) ਮੈਂ ਚਿੱਤ ਨਾਲ ਪ੍ਰਭੂ ਦਾ ਸਿਮਰਨ ਕਰਦਾ ਰਹਾਂ, ਅੱਖਾਂ ਨਾਲ ਉਸ ਦਾ (ਹਰ ਥਾਂ) ਦੀਦਾਰ ਕਰਦਾ ਰਹਾਂ, ਕੰਨਾਂ ਵਿਚ ਉਸ ਦੀ ਬਾਣੀ, ਉਸ ਦਾ ਸੋਹਣਾ ਜਸ ਭਰੀ ਰੱਖਾਂ, ਆਪਣੇ ਮਨ ਨੂੰ ਭੌਰਾ ਬਣਾਈ ਰੱਖਾਂ, ਉਸ ਦੇ ਚਰਨ (ਕਮਲ) ਹਿਰਦੇ ਵਿਚ ਟਿਕਾਈ ਰੱਖਾਂ, ਤੇ ਜੀਭ ਨਾਲ ਉਸ ਪ੍ਰਭੂ ਦਾ ਅਮਰ ਕਰਨ ਵਾਲਾ ਨਾਮ ਉਚਾਰਦਾ ਰਹਾਂ।

(ਪਰ ਇਹ) ਪ੍ਰੀਤਿ ਸਾਧ ਸੰਗਤਿ ਤੋਂ ਬਿਨਾ ਪੈਦਾ ਨਹੀਂ ਹੋ ਸਕਦੀ, ਤੇ ਹੇ ਪ੍ਰਭੂ! ਪ੍ਰੀਤਿ ਤੋਂ ਬਿਨਾ ਤੇਰੀ ਭਗਤੀ ਨਹੀਂ ਹੋ ਸਕਦੀ। ਰਵਿਦਾਸ ਪ੍ਰਭੂ ਅੱਗੇ

ਇਕ ਅਰਦਾਸ ਕਰਦਾ ਹੈ—ਹੇ ਮੇਰੇ ਰਾਜਨ! ਹੇ ਮੇਰੇ ਰਾਮ! (ਮੈਂ ਤੇਰੀ ਸ਼ਰਨ ਆਇਆ ਹਾਂ) ਮੇਰੀ ਲਾਜ਼ ਰੱਖੀਂ।

ਮੁੱਕਦੀ ਗੱਲ, ਆਤਮਕ ਗੁਣਾਂ ਦਾ ਸੌਦਾ ਸਾਧ ਸੰਗਤਿ ਦੇ ਹੱਟ ਤੋਂ ਹੀ ਵਿਹਾਇਆ ਜਾ ਸਕਦਾ ਹੈ। ਇਸ ਸੌਦੇ ਨੂੰ ਲੁੱਟੇ ਜਾਣ ਤੋਂ ਬਚਾਣ ਲਈ ਨਿੱਤ ਸਤਸੰਗ ਕਰਨਾ ਹੈ, ਜੀਭ ਨਾਲ ਆਤਮਕ ਗੁਣਾਂ ਦੇ ਸੌਮੇ ਪਰਮਾਤਮਾ ਨੂੰ ਯਾਦ ਕਰਦੇ ਰਹਿਣਾ ਹੈ, ਅੱਖਾਂ ਨਾਲ ਹਰ ਥਾਂ ਉਸੇ ਨੂੰ ਹੀ ਵੇਖਣਾ ਹੈ, (ਕੋਈ ਮਾੜਾ ਨਾ ਦਿੱਸੇ, ਕਿਸੇ ਨਾਲ ਵੈਰ-ਵਿਰੋਧ ਨਾ ਹੋਵੇ, ਕਿਸੇ ਨਾਲ ਠੱਗੀ-ਫਰੋਬ ਨਾ ਕਰੀਏ, ਸਭ ਦਾ ਭਲਾ ਲੋੜੀਏ ਕਿ ਕੋਈ ਗ਼ਰੀਬੀ ਤੇ ਅਨਪੜ੍ਹਤਾ ਵਿਚ ਰੁਲਦਾ ਨਾ ਰਹਿ ਜਾਏ) ਤੇ ਇਸ ਤਰ੍ਹਾਂ ਕਿਸੇ ਦੀ ਨਿੰਦਿਆ ਕੰਨਾਂ ਦੇ ਨੇੜੇ ਨਹੀਂ ਆਉਣ ਦੇਣੀ।

## ਰੱਬੀ ਪੈਂਡਾ ਤੇ ਦਲੀਲਾਂ ਦੇ ਘੋੜੇ

ਸੰਨ ੧੬੮੪-੮੫ ਦਾ ਜ਼ਿਕਰ ਹੈ। ਸਾਹਿਬ ਗੁਰੂ ਗੋਬਿੰਦ ਸਿੰਘ ਜੀ ਰਿਆਸਤ ਨਾਹਨ ਵਿਚ ਗਏ ਹੋਏ ਸਨ। ਇਹ ਰਿਆਸਤ ਜਮਨਾ ਨਦੀ ਦੇ ਉਗਰਲੇ ਪਾਸੇ ਹੈ ਤੇ ਅਨੰਦਪੁਰ ਸਾਹਿਬ ਤੋਂ ਕੋਈ ਇਕ ਸੌ ਮੀਲ ਦੇ ਕਰੀਬ ਹੈ। ਇਥੇ ਹੀ ਹਜ਼ੂਰ ਨੇ ਜਮਨਾ ਦੇ ਕੰਢੇ 'ਤੇ ਇਹਨਾਂ ਭੁੱਲੜ ਪੱਥਰ-ਪੂਜ ਪਹਾੜੀਆਂ ਦੀ ਖ਼ਾਤਰ ਗੁਰੂ ਨਾਨਕ ਪਾਤਿਸ਼ਾਹ ਦੀ ਬਖ਼ਸ਼ੀ ਹੋਈ ਰੋਸ਼ਨੀ ਦਾ ਮੁਨਾਰਾ ਤਿਆਰ ਕੀਤਾ ਸੀ, ਜਿਸ ਦਾ ਨਾਮ ਸ੍ਰੀ ਪਾਉਂਟਾ ਸਾਹਿਬ ਹੈ। ਜਮਨਾ ਤੋਂ ਪਾਰਲੇ ਪਾਸੇ ਦੀ ਦੂਣ ਵਿਚ ਬਾਬਾ ਰਾਮ ਰਾਇ ਜੀ ਰਹਿੰਦੇ ਸਨ। ਐਸ਼ੂਰਜ ਪਰਤਾਪ ਬਹੁਤ ਸੀ; ਕੋਈ ਸਾਧਾਰਨ ਜਿਹੇ ਤਾਂ ਨਹੀਂ ਸਨ, ਬੰਦਗੀ ਤੇ ਕਰਣੀ ਵਾਲੇ ਸਨ। ਪਰ ਇਹ ਐਸ਼ੂਰਜ ਪਰਤਾਪ ਭੀ ਕਈ ਵਾਰੀ ਟਪਲਾ ਲੁਆ ਦਿੰਦਾ ਹੈ। ਕਿਸੇ ਅਭਾਗ ਸਮੇਂ ਖੁੰਝ ਗਏ ਹੋਏ ਸਨ। ਕਿਤਨਾ ਭੀ ਮਾਣ-ਆਦਰ ਪਿਆ ਹੋਵੇ, ਜਿਨ੍ਹਾਂ ਕਦੇ ਸੋਹਣੇ ਸਤਿਗੁਰੂ ਦੇ ਚਰਨ-ਕਮਲਾਂ ਦਾ ਭੋਰਾ ਬਣ ਵੇਖਿਆ ਹੋਵੇ, ਉਹਨਾਂ ਤੋਂ ਵਿਛੋੜੇ ਦਾ ਦਰਦ ਭੀ ਉਹੀ ਜਾਣ ਸਕਦੇ ਹਨ। ਪਰ ਸ਼ਾਇਦ ਇਹ ਚੰਦਰਾ ਮਾਣ-ਆਦਰ ਮੁੜ ਮਿਲਣ ਤੋਂ ਰੋਕਦਾ ਰਿਹਾ ਹੋਵੇ। ਹੁਣ ਜਦ ਸੁਣਿਓ ਨੇ ਕਿ ਸੋਹਣੇ ਸਾਈਂ ਆਪ ਹੀ ਆ ਅੱਪੜੇ ਹਨ, ਤੇ ਨੇੜੇ ਹੀ ਆ ਗਏ ਹਨ, ਸਭ ਖੁਦ-ਦਾਰੀਆਂ ਢਹਿ ਪਈਆਂ, ਜਿਤਨਾ ਹੀ ਵਿਛੋੜੇ ਦਾ ਸੱਲ ਡੂੰਘਾ ਹੋ ਚੁੱਕਾ ਸੀ, ਹੁਣ ਜਿੰਦ ਉਤਨੀ ਹੀ ਵਧੀਕ ਕਾਹਲੀ ਪਈ ਮੁੜ ਮਿਲਣ ਲਈ। ਇਤਿਹਾਸ ਵਿਚ ਲਿਖਿਆ ਹੈ, ਜਮਨਾ ਨਦੀ ਵਿਚ ਬਾਬਾ ਜੀ ਸ੍ਰੀ ਕਲਗੀਧਰ ਪਾਤਿਸ਼ਾਹ ਜੀ ਨੂੰ ਮਿਲੇ। ਆਪਣੇ ਡੇਰੇ ਤੋਂ ਤੁਰਨ ਲੱਗਿਆਂ ਕੁਝ ਸੇਵਕ ਭੀ ਨਾਲ ਲੈ ਆਏ ਸਨ, ਉਹ ਜਮਨਾ ਦੇ ਪਾਰਲੇ ਕੰਢੇ ਖਲੋਤੇ ਰਹੇ। ਇਧਰੋਂ ਸਤਿਗੁਰੂ ਜੀ ਦੇ ਨਾਲ ਭੀ ਕੁਝ ਸਿਖ ਗਏ ਹੋਏ ਸਨ, ਜੋ ਜਮਨਾ ਦੇ ਉਰਲੇ ਪਾਸੇ ਖੜੇ ਰਹੇ। ਪਰ ਇਕ ਅਜਬ ਖੇਡ ਭੀ ਵਰਤੀ। ਬਾਬਾ ਰਾਮ ਰਾਇ ਜੀ ਦੇ ਸੇਵਕਾਂ ਨੇ ਇਸ ਖਿਆਲ ਨਾਲ ਕਿ ਅਸੀਂ ਬਾਬਾ ਜੀ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਮੰਨਦੇ, ਜਮਨਾ ਦੇ ਕੰਢੇ ਅੱਪੜ ਕੇ ਸਤਿਗੁਰੂ ਜੀ ਵਲ ਪਿੱਠ ਕਰ ਦਿੱਤੀ। ਸਤਿਗੁਰੂ ਜੀ ਦੇ ਸਿਖ

ਸਨਮੁਖ ਹੀ ਟਿਕੇ ਰਹੇ ਤੇ ਵਿਛੜੀ ਰੂਹ ਦੇ ਮੁੜ ਹੋਏ ਮਿਲਾਪ ਨੂੰ ਬੜੇ ਸ਼ੌਕ ਨਾਲ ਵੇਖ ਕੇ ਆਤਮਕ ਹੁਲਾਰੇ ਲੈਂਦੇ ਰਹੇ। ਬਾਅਦ ਵਿਚ ਗੱਲ-ਬਾਤ ਹੋਣ 'ਤੇ ਗੁਰਸਿੱਖਾਂ ਨੇ ਦੱਸਿਆ ਸੀ—ਪਾਤਿਸ਼ਾਹ! ਜਿਧਰ ਵੇਖਦੇ ਹਾਂ, ਤੂੰ ਹੀ ਦਿੱਸਦਾ ਹੈਂ? ਨਫਰਤ ਕਿਸ ਤੋਂ ਕਰੀਏ? ਤੇ ਮੂੰਹ ਕਿਸ ਵੱਲੋਂ ਮੋੜੀਏ?

ਭਾਗਾਂ ਦੀ ਗੱਲ ਹੈ! ਜਿਸ ਉੱਤੇ ਮੌਲਾ ਦੀ ਮਿਹਰ ਹੋਵੇ ਉਹ ਆਪਣੇ ਦੀਨ ਦੁਨੀਆ ਦੇ ਵਾਲੀ ਗੁਰੂ ਨਾਲ ਮਿਲ ਕੇ ਇਉਂ ਹੀ ਗਾਉਂਦਾ ਹੈ:

ਤੁਧੁ ਬਿਨੁ ਦੂਜਾ ਨਾਹੀ ਕੋਇ ॥

ਤੂ ਕਰਤਾਰੁ ਕਰਹਿ ਸੋ ਹੋਇ ॥.....

ਹੈ ਤੂ ਹੈ ਤੂ ਹੋਵਨਹਾਰ ॥

ਅਗਮ ਅਗਾਧਿ ਉਚ ਆਪਾਰ ॥.....

ਜੋ ਦੀਸੈ ਸੋ ਤੇਰਾ ਰੂਪੁ ॥

ਗੁਣ ਨਿਧਾਨ ਗੋਵਿੰਦ ਅਨੂਪ ॥.....॥੪॥੨॥

(ਤਿਲੰਗ ਮਹਲਾ ੫)

ਪਰ ਇਹ ਸਾਦਾ ਜਿਹੀ ਜਾਪਦੀ ਖੇਡ ਅਸਲ ਵਿਚ ਹੈ ਬੜੀ ਔਖੀ। ਯਕੀਨ ਨਹੀਂ ਬੱਝਦਾ ਕਿ ਉਹ ਦਾਤਾ ਹਰ ਥਾਂ ਮੌਜੂਦ ਹੈ। ਦੁਨੀਆ ਦੇ ਮੌਜ-ਮੇਲੇ ਵੇਖਣ ਗਿੱਝੀਆਂ ਹੋਈਆਂ ਸਾਡੀਆਂ ਅੱਖਾਂ ਦੁਨੀਆ ਦੀ ਮੇਰ-ਤੇਰ ਹੀ ਵੇਖ ਸਕਦੀਆਂ ਹਨ; ਕਹਿਣ ਨੂੰ ਬੇਸ਼ੱਕ ਕਹਿ ਦੇਂਦੇ ਹਾਂ ਕਿ ਰੱਬ ਹਰ ਥਾਂ ਹੈ, ਪਰ ਇਹ ਨਿਰੀ ਕਹਿਣ ਦੀ ਗੱਲ ਹੀ ਰਹਿ ਜਾਂਦੀ ਹੈ। ਭਾਈ ਨੰਦ ਲਾਲ ਜੀ ਨੇ ਭੀ ਆਖਿਆ ਹੈ:

ਗਰ-ਚਿਹ ਹੱਕ ਦਰ ਜੁਮਲਾ-ਏ ਦਿਲਹਾ ਬ-ਵਦ ॥

ਲੋਕ ਆਰਿਫ ਸਾਹਿਬੇ ਈਮਾਂ ਬ-ਵਦ ॥

ਚਸ਼ਮੇ ਆਰਿਫ ਕਾਬਲੇ ਦੀਦਾਰ ਹਸਤ ॥

ਮਰਦ ਆਰਿਫ ਵਾਕਿਫੇ ਅਸਰਾਰ ਹਸਤ ॥

ਭਾਵ, ਅਕਾਲ ਪੁਰਖ ਭਾਵੇਂ ਹਰੇਕ ਹਿਰਦੇ ਵਿਚ ਮੌਜੂਦ ਹੈ, ਪਰ ਇਸ ਗੱਲ ਦਾ ਨਿਸਚਾ ਕਿਸੇ ਵਿਰਲੇ ਗੁਰਮੁਖ ਮਹਾਂ ਪੁਰਖ ਨੂੰ ਬੱਝਦਾ ਹੈ। ਗੁਰਮੁਖ ਮਹਾਂ ਪੁਰਖ ਦੀ ਅੱਖ ਹੀ ਉਸ ਨੂੰ ਹਰ ਥਾਂ ਵੇਖ ਸਕਦੀ ਹੈ, ਮਹਾਂ ਪੁਰਖ ਹੀ ਇਸ ਭੇਤ ਨੂੰ ਜਾਣਦਾ ਹੈ।

ਸਿਆਣੇ ਵਿਦਵਾਨ ਲੋਕ ਪੁਰਾਣੇ ਸਮਿਆਂ ਤੋਂ ਹੀ ਕਈ ਦਲੀਲਾਂ ਤੇ ਵਿਚਾਰਾਂ ਪੇਸ਼ ਕਰ ਕੇ ਭੁੱਲੀ ਹੋਈ ਦੁਨੀਆ ਨੂੰ ਦੱਸਣ ਦੀ ਕੋਸ਼ਿਸ਼ ਕਰਦੇ ਆਏ ਹਨ ਕਿ ਪਰਮਾਤਮਾ ਇਸ ਬਹੁ-ਰੰਗੇ ਜਗਤ ਨੂੰ ਬਣਾਣ ਵਾਲਾ ਹੈ ਤੇ ਇਸ ਵਿਚ

ਹਰ ਥਾਂ ਮੌਜੂਦ ਹੈ। ਸਿਆਣਿਆਂ ਦੀਆਂ ਇਹੋ ਜਿਹੀਆਂ ਕੋਸ਼ਿਸ਼ਾਂ ਦਾ ਹੀ ਨਤੀਜਾ ਹੈ ਕਿ ਅਕਾਲ ਪੁਰਖ ਦੀ ਹਸਤੀ ਸਾਬਤ ਕਰਨ ਲਈ ਐਸ ਵੇਲੇ ਕਈ ਕਿਸਮ ਦੀਆਂ ਦਲੀਲਾਂ ਮਿਲਦੀਆਂ ਹਨ, ਜਿਨ੍ਹਾਂ ਵਿਚੋਂ ਪਰਸਿੱਧ ਦਲੀਲਾਂ ਇਹ ਹਨ :

(੧) (ਜੜ੍ਹ ਪਦਾਰਥਾਂ ਦੀ ਹਸਤੀ ਦੇ ਅਧਾਰ 'ਤੇ ਦਲੀਲ)—ਜਗਤ ਵਿਚ 'ਹਸਤੀ' ਵਾਲੇ ਪਦਾਰਥ ਆਪਣੇ ਆਪ ਵਿਚ ਮੁਕੰਮਲ ਹਨ। ਸੋ, ਮੁਕੰਮਲ ਸ਼ਖਸੀਅਤ ਵਿਚ ਹੋਰ ਗੁਣਾਂ ਤੋਂ ਇਲਾਵਾ 'ਹੋਂਦ' (ਹਸਤੀ, Existence) ਦਾ ਭੀ ਇਕ ਗੁਣ ਹੈ। ਦੂਜੇ ਲਫਜ਼ਾਂ ਵਿਚ ਇਹ ਕਹਿ ਲਵੋ ਕਿ ਪਰਮਾਤਮਾ (ਜੋ ਮੁਕੰਮਲ ਸ਼ਖਸੀਅਤ ਹੈ) ਹਸਤੀ ਵਾਲਾ ਹੈ।

(੨) ਜਗਤ ਵਿਚ ਹਰੇਕ ਘਟਨਾ ਦਾ, ਹਰੇਕ 'ਕਾਰਜ' ਦਾ, ਕੋਈ ਨਾ ਕੋਈ 'ਕਾਰਣ' ਹੁੰਦਾ ਹੈ; ਇਹ ਕਾਰਣ ਭੀ ਕਿਸੇ ਪਹਿਲੇ 'ਕਾਰਣ' ਤੋਂ ਬਣ ਕੇ 'ਕਾਰਜ'-ਰੂਪ ਵਿਚ ਆਇਆ। ਇਸ ਤਰ੍ਹਾਂ 'ਕਾਰਣ' ਤੇ 'ਕਾਰਜ' ਦਾ ਸਿਲਸਿਲਾ ਇਕ ਅਨਾਦੀ ਪ੍ਰਵਾਹ ਵਾਂਗ ਚੱਲ ਪੈਂਦਾ ਹੈ। ਕਿਤੋਂ ਨਾ ਕਿਤੋਂ ਤਾਂ ਇਹ ਸਿਲਸਿਲਾ ਜਾਰੀ ਹੋਇਆ ਹੀ ਹੈ। ਸੋ, ਇਸ ਸਿਲਸਿਲੇ ਦਾ 'ਪਰਮ-ਕਾਰਣ' ਪਰਮਾਤਮਾ ਹੈ।

(੩) ਜਗਤ ਵਿਚ ਦਿੱਸਦੇ ਪਦਾਰਥਾਂ ਦੇ ਖ਼ਾਸ ਖ਼ਾਸ ਗੁਣ ਤੇ ਸੁਭਾਵ ਹਨ। ਇਹਨਾਂ ਗੁਣਾਂ ਤੇ ਸੁਭਾਵਾਂ ਤੋਂ ਨਤੀਜਾ ਨਿਕਲਦਾ ਹੈ ਕਿ ਇਹਨਾਂ ਪਦਾਰਥਾਂ ਦਾ ਰਚਣ ਵਾਲਾ ਵੀ ਗੁਣਾਂ ਦਾ ਸੋਮਾ ਹੈ, ਖ਼ਾਸ ਸ਼ਖਸੀਅਤ ਵਾਲਾ ਪਰਮਾਤਮਾ ਹੈ। ਉਹ 'ਗੁਣ' ਕਿਹੜੇ ਹਨ—(ੳ) ਜੀਵਾਂ ਦੇ ਸਰੀਰਾਂ ਦੀ ਬਣਤਰ ਵਿਚ ਇਕ ਐਸੀ ਤਰਤੀਬ ਦੀ ਸਾਖ ਮਿਲਦੀ ਹੈ ਜੋ ਤਰਤੀਬ ਪ੍ਰਕ੍ਰਿਤੀ ਦੇ ਨਿਯਮਾਂ ਦੀ ਤਾਕਤ ਤੋਂ ਪਰੇ ਹੈ। (ਅ) ਜੀਵਾਂ ਤੇ ਹੋਰ ਪਦਾਰਥਾਂ ਦਾ ਇਕ ਵਾਰੀ ਹਸਤੀ ਵਿਚ ਆਣਾ ਤੇ ਕੁਝ ਚਿਰ ਪਿਛੋਂ ਮੁੱਕ ਜਾਣਾ—ਨਿਰਾ ਇਹੀ ਮਨੋਰਥ ਇਹਨਾਂ ਹਸਤੀਆਂ ਦਾ ਨਹੀਂ ਹੈ। ਹਰੇਕ ਦਾ ਕੁਝ ਨਾ ਕੁਝ ਪਰਭਾਵ ਦੂਜਿਆਂ ਉੱਤੇ ਪੈਂਦਾ ਹੈ। ਇਸ ਵਿਚ ਕਿਸੇ ਉੱਚੀ ਸਿਰਜਣਹਾਰ-ਹਸਤੀ ਦਾ ਲੁਕਵਾਂ ਭੇਦ ਹੈ। (ੲ) ਸਾਰੀ ਕਾਇਨਾਤ ਵਿਚ ਇਕ ਏਕਤਾ ਜਿਹੀ ਦਿੱਸਦੀ ਹੈ। ਸੋ, ਸਭ ਦਾ ਕੋਈ ਇੱਕੋ ਹੀ ਕਰਤਾ ਹੈ।

(੪) ਜਗਤ ਵਿਚ 'ਇਖਲਾਕੀ ਨਿਯਮ' ਪਰਤੱਖ ਤੌਰ 'ਤੇ ਕੰਮ ਕਰ ਰਹੇ ਹਨ। ਇਹਨਾਂ ਤੋਂ ਬਿਨਾ ਜਗਤ ਦਾ ਕਾਇਮ ਰਹਿਣਾ ਅਸੰਭਵ ਹੈ। ਇਹ ਨਿਯਮ ਭੀ ਇਖਲਾਕ-ਦੇ-ਕੇਂਦਰ-ਪ੍ਰਭੂ ਦੀ ਹਸਤੀ ਸਾਬਤ ਕਰਦੇ ਹਨ।

(੫) ਕੁਦਰਤ ਦੀ ਸੁੰਦਰਤਾ ਇਸ ਸੁਹਜ-ਦੇ-ਸੋਮੇ ਪਰਮਾਤਮਾ ਦੀ ਹਸਤੀ

ਦਾ ਸਬੂਤ ਹੈ।

ਅੱਜ-ਕੱਲ੍ਹ ਇਹ ਰਿਵਾਜ ਪੈਂਦਾ ਜਾ ਰਿਹਾ ਹੈ ਕਿ ਸਿਆਣੇ ਮਨੁੱਖ ਆਪਣੀ 'ਧਾਰਮਿਕ-ਹੱਡ-ਬੀਤੀ' ਦੇ ਅਨੁਸਾਰ ਪਰਮਾਤਮਾ ਦੀ ਹੋਂਦ ਸੰਬੰਧੀ ਦਲੀਲਾਂ ਤੇ ਵਿਚਾਰਾਂ ਬਣਾ ਲੈਂਦੇ-ਹਨ। ਸੋ, ਉਪਰ-ਦਿੱਤੀਆਂ ਪੰਜ ਦਲੀਲਾਂ 'ਤੇ ਹੀ ਸਾਰੀ ਵਿਚਾਰ ਮੁੱਕ ਨਹੀਂ ਜਾਂਦੀ। ਜਗਤ ਦੇ ਦਿੱਸਦੇ ਪਦਾਰਥਾਂ ਨਾਲ ਸਾਨੂੰ ਰੋਜ਼ ਹਰ ਵੇਲੇ ਵਾਹ ਪੈਂਦਾ ਹੈ, ਇਹਨਾਂ ਦੀ ਹਸਤੀ ਉੱਤੇ ਸਾਨੂੰ ਕਦੇ ਸ਼ੱਕ ਨਹੀਂ ਪੈਂਦਾ। ਇਸੇ ਤਰ੍ਹਾਂ ਧਾਰਮਿਕ ਜੀਵਨ ਵਾਲੇ ਮਨੁੱਖ ਦੀ ਰੋਜ਼ ਦੀ ਹੱਡ-ਬੀਤੀ ਐਸੀ ਹੁੰਦੀ ਹੈ ਜਿਸ ਦੇ ਆਸਰੇ ਉਸ ਨੂੰ ਪਰਮਾਤਮਾ ਇਉਂ ਜੀਉਂਦਾ-ਜਾਗਦਾ ਦਿੱਸਦਾ ਹੈ ਜਿਵੇਂ ਸਾਨੂੰ ਜਗਤ ਦੇ ਪਦਾਰਥ। ਸੋ ਧਾਰਮਿਕ ਮਨੁੱਖ ਦੀ ਜਿਤਨੀ ਕੁ ਹੱਡ-ਬੀਤੀ ਹੈ, ਉਤਨੀਆਂ ਹੀ ਉਸ ਦੇ ਵਾਸਤੇ ਪਰਮਾਤਮਾ ਦੀ ਹਸਤੀ ਲਈ ਦਲੀਲਾਂ ਤੇ ਸਬੂਤ ਹਨ।

ਅਸਾਂ ਹੁਣ ਇਹ ਵੇਖਣਾ ਹੈ ਕਿ ਨਿਰੀ ਦਲੀਲ ਦੀ ਕਸਵੱਟੀ ਦੇ ਆਸਰੇ ਇਸ 'ਰੱਬੀ ਸ਼ਰਧਾ' ਦੀ ਕਿਤਨੀ ਕੁ ਪਕਿਆਈ ਹੋ ਸਕਦੀ ਹੈ।

ਅੱਜ-ਕੱਲ੍ਹ ਦੀ ਸਾਈਕਾਲੋਜੀ ਇਹ ਗੱਲ ਸਾਬਤ ਕਰਨ 'ਤੇ ਵਧੀਕ ਜ਼ੋਰ ਦੇ ਰਹੀ ਹੈ ਕਿ ਸਾਡੇ ਆਪਣੇ ਦਿਲ-ਤਰੰਗ, ਸਾਡੀਆਂ ਭਾਵਨਾਂ, ਸਾਡੀਆਂ ਮਨੋ-ਕਾਮਨਾ ਹੀ ਸਾਡੇ 'ਧਾਰਮਿਕ-ਵਿਸ਼ਵਾਸ' ਬਣਾਣ ਦਾ ਮੂਲ-ਕਾਰਨ ਹਨ। ਜਿਉਂ ਜਿਉਂ ਜਿੱਥੋਂ ਜਿੱਥੋਂ ਸਾਡੀਆਂ ਲੋੜਾਂ ਤੇ ਅਰਦਾਸਾਂ ਪੂਰੀਆਂ ਹੁੰਦੀਆਂ ਹਨ, ਤਿਉਂ ਤਿਉਂ ਉਥੇ ਉਥੇ ਉਹੋ ਜਿਹੀ ਸਾਡੀ 'ਸ਼ਰਧਾ' ਬਣਦੀ ਜਾਂਦੀ ਹੈ।

ਜਿਨ੍ਹਾਂ ਗ੍ਰਿਹਸਤੀਆਂ ਦੇ ਘਰ ਬਾਲ ਨਹੀਂ ਜੰਮਦੇ, ਉਹ ਕਈ ਧਰਮ-ਅਸਥਾਨਾਂ 'ਤੇ ਜਾ ਕੇ ਸੁੱਖਣਾਂ ਸੁੱਖਦੇ ਹਨ। ਜਿੱਥੋਂ ਕਿਸੇ ਦੀ ਮੁਰਾਦ ਪੂਰੀ ਹੁੰਦੀ ਹੈ, ਉਥੇ ਉਸ ਦੀ ਸ਼ਰਧਾ ਟਿਕ ਜਾਂਦੀ ਹੈ। ਪੋਠੋਹਾਰ ਤੇ ਪਿਸ਼ੌਰ ਦੇ ਇਲਾਕੇ ਤੋਂ ਚੱਲ ਕੇ ਲੋਕ ਹਰੇਕ 'ਪੰਚਮੀ' 'ਤੇ ਛਿਹਰਟੇ ਸਾਹਿਬ ਇਸ਼ਨਾਨ ਕਰਨ ਆਉਂਦੇ ਹਨ। ਜਿਨ੍ਹਾਂ ਨਿੱਕੇ ਬਾਲਾਂ ਨੂੰ 'ਸੋਕੇ' ਦਾ ਰੋਗ ਹੋ ਜਾਂਦਾ ਹੈ, ਉਹਨਾਂ ਦੀ ਖ਼ਾਤਰ ਕਈ ਥਾਈਂ ਸੁੱਖਣਾਂ ਸੁੱਖੀਦੀਆਂ ਹਨ। ਸਟੇਸ਼ਨ ਵੇਰਕੇ ਦੇ ਪਾਸ ਗੁਰਦੁਆਰਾ ਨਾਨਕਸਰ ਵਿਚ ਹਰੇਕ ਐਤਵਾਰ ਸਵੇਰੇ ਮੇਲਾ ਜਿਹਾ ਲੱਗਾ ਹੁੰਦਾ ਹੈ, ਸੋਕੇ ਵਾਲੇ ਬਾਲਾਂ ਨੂੰ ਮਾਪੇ ਇਸ਼ਨਾਨ ਕਰਾਣ ਲੈ ਅੱਪੜਦੇ ਹਨ। ਪਰ ਸਾਨੂੰ ਭੁਲੇਖਾ ਇਹ ਰਹਿੰਦਾ ਹੈ ਕਿ ਅਸਾਂ ਆਪਣੇ ਸਾਰੇ ਧਾਰਮਿਕ ਵਿਸ਼ਵਾਸ ਬੜੀ ਸੋਚ-ਵਿਚਾਰ ਨਾਲ ਦਲੀਲ ਦੇ ਆਸਰੇ ਬਣਾਏ ਹੋਏ ਹਨ। ਹਾਂ, ਇਹ ਹੋ ਸਕਦਾ ਹੈ ਕਿ ਜੇ

ਅਸੀਂ 'ਦਲੀਲ' ਦੇ ਘੋੜੇ ਦੁੜਾਣ ਵਿਚ ਸਿਆਣੇ ਹਾਂ ਤਾਂ ਆਪਣੇ 'ਧਾਰਮਿਕ ਖਿਆਲਾਂ' ਸੰਬੰਧੀ ਕਈ ਸੋਹਣੀਆਂ ਦਲੀਲਾਂ ਪੇਸ਼ ਕਰ ਸਕੀਏ। ਪਰ ਅਸਲ ਵਿਚ ਇਹ ਦਲੀਲਾਂ ਅਸ਼ਾਡੇ 'ਧਾਰਮਿਕ ਵਿਸ਼ਵਾਸ' ਦਾ ਮੂਲ-ਕਾਰਨ ਨਹੀਂ ਹੁੰਦੀਆਂ, ਸਗੋਂ ਇਹਨਾਂ ਦਲੀਲਾਂ ਤੋਂ ਬਾਹਰ ਕੋਈ ਹੋਰ ਹੱਡ-ਬੀਤੀ ਸਾਰੀ 'ਧਾਰਮਿਕ ਸ਼ਰਧਾ' ਦਾ ਕਾਰਨ ਹੁੰਦੀ ਹੈ। ਇਹੋ ਜਿਹੀ 'ਦਲੀਲ-ਲੜੀ' ਨੂੰ ਅੰਗਰੇਜ਼ੀ ਵਿਚ Rationalisation ਆਖਦੇ ਹਨ। ਇਹ ਅਸਲ ਵਿਚ ਆਪਣੀ ਹੱਡ-ਬੀਤੀ ਦੀ ਪਕਿਆਈ ਲਈ ਪਿਛੋਂ-ਘੜੇ ਢੁੱਚਰ ਹੋਇਆ ਕਰਦੇ ਹਨ।

ਇਸ ਕਿਸਮ ਦੀ ਦਲੀਲ-ਲੜੀ ਦੀਆਂ ਮਿਸਾਲਾਂ ਪਾਗਲਾਂ ਵਿਚ ਆਮ ਮਿਲਦੀਆਂ ਹਨ। ਜੇ ਕਿਸੇ ਵਹਿਮੀ ਨੂੰ ਇਹ ਵਹਿਮ ਪੈ ਜਾਏ ਕਿ ਲੋਕ ਉਸ ਦੀ ਜਾਨ ਦੇ ਲਾਗੂ ਹਨ ਤਾਂ ਹਰ ਗੱਲ ਹਰ ਥਾਂ ਉਹ ਆਪਣੇ ਮਨੋਂ ਇਹ ਸਬੂਤ ਬਣਾ ਲੈਂਦਾ ਹੈ। ਜੇ ਤੁਸੀਂ ਕੋਈ ਦਲੀਲ ਦੇ ਕੇ ਉਸ ਨੂੰ ਸਮਝਾਣ ਦਾ ਜਤਨ ਕਰੋ, ਤਾਂ ਇਸ ਵਿਚ ਕਾਮਯਾਬੀ ਨਹੀਂ ਹੋ ਸਕਦੀ, ਕਿਉਂਕਿ ਚੰਗਾ ਭਲਾ ਹੋਸ਼ ਵਾਲਾ ਮਨੁੱਖ ਜਿਸ ਘਟਨਾ ਵਿਚੋਂ ਦਲੀਲ ਦੇ ਕੇ ਇਹ ਸਮਝਾਂਦਾ ਹੈ ਕਿ ਇਸ ਵਿਚ ਕਿਤੇ ਭੀ ਉਸ ਜਿੰਦ ਨੂੰ ਕੋਈ ਖਤਰਾ ਨਹੀਂ ਸੀ, ਉਸੇ ਹੀ ਘਟਨਾ ਵਿਚੋਂ ਉਹ ਵਹਿਮੀ ਮਨੁੱਖ ਆਪਣੇ ਵਹਿਮ ਅਨੁਸਾਰ ਦਲੀਲਾਂ ਦੇ ਕੇ ਸਾਫ਼ ਪਰਗਟ ਕਰ ਦੇਂਦਾ ਹੈ ਕਿ ਇੱਥੇ ਫਲਾਣੇ ਪਾਸੇ ਵਲੋਂ ਉਸ ਦੀ ਜਿੰਦ ਉੱਤੇ ਵਾਰ ਕੀਤਾ ਗਿਆ ਸੀ।

ਇਕ ਡਾਕਟਰ ਇਕ ਪਾਗਲ ਦਾ ਹਾਲ ਲਿਖਦਾ ਹੈ। ਉਸ ਨੂੰ ਵਹਿਮ ਪੈ ਗਿਆ ਕਿ ਮੇਰੀ ਵਹੁਟੀ ਮੈਨੂੰ ਮਾਰੂ ਹੈ। ਡਾਕਟਰ ਲਿਖਦਾ ਹੈ—“ਜੇ ਉਸ ਦੀ ਵਹੁਟੀ ਉਸ ਦੀ ਸੁਖ-ਸਾਂਦ ਵਾਸਤੇ ਅਰਦਾਸ ਕਰੇ ਤਾਂ ਉਹ ਪਾਗਲ ਆਖੇ—ਇਹ ਸਭ ਠੱਗੀ ਹੈ, ਬਾਹਰੋਂ ਪਖੰਡ ਹੈ, ਅੰਦਰਲੀ ਨੀਅਤ ਲੁਕਾਣ ਵਾਸਤੇ। ਜੇ ਉਹ ਕਦੇ ਆਪਣੇ ਖਸਮ ਨੂੰ ਖਰ੍ਹਵਾ ਬੋਲੇ ਤਾਂ ਉਹ ਝੱਟ ਆਖੇ—ਵੇਖਿਆ ਜੇ ਇਸ ਦੀ ਭੈੜੀ ਨੀਅਤ ਸਾਫ਼ ਪਈ ਦਿੱਸਦੀ ਹੈ। ਜੇ ਉਹ ਵਿਚਾਰੀ ਉਸ ਵਾਸਤੇ ਰੋਟੀ ਲਿਆਵੇ, ਤਾਂ ਕਹੋ—ਹਾਂ, ਲੈ ਆ! ਮੈਨੂੰ ਜ਼ਹਿਰ ਦੇਣਾ ਚਾਹੁੰਦੀ ਹੈ? ਜੇ ਉਹ ਡਰਦੀ ਮਾਰੀ ਰੋਟੀ ਨਾ ਦੇਵੇ, ਤਾਂ ਪਾਗਲ ਆਖੇ—ਬੱਸ! ਮੈਨੂੰ ਮਾਰ ਭੁੱਖਿਆਂ।”

ਡਾਕਟਰ ਲਿਖਦਾ ਹੈ ਕਿ ਜੇ ਅਸੀਂ ਕਦੇ ਉਸ ਨੂੰ ਸਮਝਾਂਦੇ ਸਾਂ, ਤਾਂ ਉਹ ਹੱਸ ਛੱਡਦਾ ਸੀ। ਉਸ ਦੇ ਹਾਸੇ ਤੋਂ ਇਹ ਜਾਪਦਾ ਸੀ ਕਿ ਜਾਂ ਤਾਂ ਉਹ ਸਾਨੂੰ ਮੂਰਖ ਤੇ ਭੋਲੇ ਸਮਝਦਾ ਸੀ, ਜਾਂ, ਉਸ ਨੂੰ ਸ਼ੱਕ ਪੈਂਦਾ ਸੀ ਕਿ ਇਹ ਭੀ ਮੇਰੀ ਵਹੁਟੀ ਦੇ ਨਾਲ ਸਲਾਹਕਾਰ ਹਨ।

ਮੇਰੇ ਇਕ ਨੌਜਵਾਨ ਮਿੱਤਰ ਨੂੰ 'ਅਨੀਦੇ' ਦੀ ਬੀਮਾਰੀ ਹੋ ਗਈ। ਪਰ ਉਵੇ ਵੇਖਣ ਨੂੰ ਉਹ ਚੰਗਾ ਰਿਸ਼ਟ-ਪੁਸ਼ਟ ਸੀ। ਜਦੋਂ ਇਹ ਬੀਮਾਰੀ ਵਧੀਕ ਲਮਕ ਗਈ, ਤਾਂ ਉਸ ਨੂੰ ਤਪਦਿਕ ਦਾ ਵਹਿਮ ਪੈ ਗਿਆ। ਬੀਮਾਰੀ ਦੀ ਛੁੱਟੀ ਲੈ ਕੇ ਘਰ ਆਇਆ। ਪਿੰਡ ਦੇ ਗੁਆਂਢੀ-ਸੱਜਣ, ਮਿੱਤਰ ਦੀ ਖਬਰ ਲੈਣ ਆਇਆ ਕਰਨ, ਤਾਂ ਉਹ ਆਪਣੀ ਵਹੁਟੀ ਨੂੰ ਆਖੇ—ਵੇਖਿਆ ਈ, ਮੈਨੂੰ ਤਪਦਿਕ ਹੈ, ਤਾਹੀਏਂ ਇਹ ਮੇਰੀ ਸੁਰਤਿ ਪੁੱਛਣ ਆਉਂਦੇ ਹਨ। ਪਰ ਜੇ ਕਦੇ ਕੋਈ ਬੰਦਾ ਇਕ ਵਾਰੀ ਮਿਲਣ ਪਿਛੋਂ ਕਈ ਦਿਨ ਨਾ ਆਵੇ, ਤਾਂ ਵਹੁਟੀ ਨੂੰ ਆਖੇ—ਉਹ ਤਾਹੀਏਂ ਨਹੀਂ ਆਇਆ ਕਿ ਮੇਰੀ ਬੀਮਾਰੀ ਤੋਂ ਡਰਦਾ ਹੈ। ਆਖਰ ਇਸੇ ਵਹਿਮ ਵਿਚ ਕਿ ਕਿਤੇ ਤਪਦਿਕ ਨਾਲ ਰੁਲ ਕੇ ਨਾ ਮਰਾਂ, ਗੱਡੀ ਹੇਠ ਆ ਗਿਆ।

ਇਹ ਹਾਲ ਨਿਰਾ ਪਾਗਲਾਂ ਦਾ ਹੀ ਨਹੀਂ ਹੁੰਦਾ, ਕਈ ਵਾਰੀ ਚੰਗੇ ਭਲੇ ਮਨੁੱਖ ਨਾਲ ਕਿਸੇ ਖਾਸ ਸਦਮੇ ਦੇ ਕਾਰਨ ਇਹੀ ਵਾਪਰ ਜਾਂਦੀ ਹੈ। ਉਹੀ ਡਾਕਟਰ ਲਿਖਦਾ ਹੈ—“ਮੇਰੇ ਪਾਸ ਇਕ ਮਰੀਜ਼ ਆਇਆ; ਪਹਿਲਾਂ ਉਹ ਇਕ ਸਕੂਲ ਵਿਚ ਈਸਾਈ ਧਰਮ ਦਾ ਅਧਿਆਪਕ ਸੀ, ਪਰ ਮੁੜ ਉਹ ਪੱਕਾ ਨਾਸਤਕ ਬਣ ਗਿਆ। ਜਦੋਂ ਉਸ ਨੂੰ ਪੁੱਛਿਆ ਗਿਆ ਕਿ ਉਹ ਆਸਤਕ ਤੋਂ ਨਾਸਤਕ ਕਿਵੇਂ ਬਣਿਆ, ਤਾਂ ਉਸ ਨੇ ਉੱਤਰ ਦਿੱਤਾ—‘ਮੈਂ ਨਾਸਤਕਤਾ ਸੰਬੰਧੀ ਪੁਸਤਕਾਂ ਬੜੀ ਮਿਹਨਤ ਤੇ ਖੋਜ ਵਿਚਾਰ ਨਾਲ ਪੜ੍ਹੀਆਂ ਹਨ ਤੇ ਇਹ ਮਤ ਮੈਨੂੰ ਆਸਤਕ ਮਤਾਂ ਨਾਲੋਂ ਵਧੀਕ ਜ਼ਚਿਆ ਹੈ।’ ਇਹ ਸੱਚ ਭੀ ਸੀ ਕਿ ਨਾਸਤਕ ਮਤ ਬਾਰੇ ਉਸ ਦੀ ਵਾਕਫ਼ੀ ਬੜੀ ਜ਼ਿਆਦਾ ਤੇ ਡੂੰਘੀ ਸੀ। ਜਿਸ ਅਕੀਦੇ ਬਾਰੇ ਉਸ 'ਤੇ ਪ੍ਰਸ਼ਨ ਕੀਤਾ ਗਿਆ, ਉਹ ਬੜੇ ਸੋਹਣੇ ਦਲੀਲ-ਭਰੇ ਤਰੀਕੇ ਨਾਲ ਉਸ ਦਾ ਉੱਤਰ ਦੇਂਦਾ ਸੀ। ਪਰ, ਜਦੋਂ ਉਸ ਦੇ ਰੋਗ ਦੀ ਭਾਲ ਕਰਦਿਆਂ ਉਸ ਦੇ 'ਮਨ' ਦੀ ਖੋਜ ਕੀਤੀ ਤਾਂ ਅਸਲੀ ਘੁੰਡੀ ਲੱਭ ਪਈ, ਜਿਸ ਨੇ ਆਸਤਕਤਾ ਦੇ ਵਿਰੁੱਧ ਉਸ ਦੇ ਅੰਦਰ ਗੰਢ ਪਾ ਦਿੱਤੀ ਸੀ। ਜਦੋਂ ਇਹ ਆਦਮੀ ਈਸਾਈ-ਮਤ ਦਾ ਪ੍ਰਚਾਰਕ ਸੀ, ਇਸ ਦਾ ਇਕ ਹੋਰ ਸਾਥੀ-ਮਿੱਤਰ ਭੀ ਸੀ। ਉਹ ਭੀ ਇਹੀ ਕੰਮ ਕਰਦਾ ਸੀ। ਇਸ ਮਨੁੱਖ ਦੀ ਮੰਗਣੀ ਇਕ ਕੁੜੀ ਨਾਲ ਹੋਈ ਹੋਈ ਸੀ। ਪਰ ਵਿਆਹ ਤੋਂ ਪਹਿਲਾਂ ਇਹ ਨਾਤਾ ਤੋੜ ਕੇ ਉਹ ਕੁੜੀ ਏਸ ਦੇ ਮਿੱਤਰ ਨਾਲ ਸ਼ਾਦੀ ਕਰ ਕੇ ਓਥੋਂ ਚਲੀ ਗਈ। ਇਸ ਮਿੱਤਰ-ਧਰੋਹ ਨੇ ਉਸ ਦੇ ਦਿਲ 'ਤੇ ਡਾਢੀ ਸੱਟ ਮਾਰੀ। ਉਸ ਦਾ ਗੁੱਸਾ ਆਪਣੇ ਮਿੱਤਰ ਦੇ ਵਿਰੁੱਧ ਸੀ; ਪਰ ਮਿੱਤਰ ਦਾ ਕੁਝ ਵਿਗਾੜ ਨਹੀਂ ਸੀ ਸਕਦਾ। ਸੋ, ਇਸ ਕ੍ਰੋਧ ਤੇ ਜੋਸ਼ ਨੇ ਆਪਣਾ ਸਾਰਾ ਜ਼ੋਰ ਉਹਨਾਂ ਦੀ ਉਸ ਪਹਿਲੀ 'ਧਾਰਮਿਕ-ਸਾਂਝ' ਦੇ ਉਲਟ ਲਗਾ ਦਿੱਤਾ ਤੇ

ਉਸ ਦੇ ਦਿਲ ਵਿਚ ਉਸ 'ਧਰਮ' ਦੇ ਵਿਰੁੱਧ ਨਫ਼ਰਤ ਪੈਦਾ ਕਰ ਦਿੱਤੀ, ਜਿਸ ਵਿਚ ਧਰਮ-ਭਾਈ ਹੁੰਦਿਆਂ ਉਸ ਦੇ ਨਾਲ ਇਹ ਦਗਾ ਕੀਤਾ ਗਿਆ ਸੀ। ਨਾਸਤਕਤਾ ਦਾ ਅਸਲ ਕਾਰਨ ਤਾਂ ਇਹ ਸੀ, ਪਰ ਉਸ ਦੀ ਮਗਰੋਂ ਦੀ ਖੋਜ ਤੇ ਉਕਤੀਆਂ ਜੁਕਤੀਆਂ ਨਿਰੇ ਢੁੱਚਰ ਸਨ, ਪਿਛੋਂ ਦੀ ਦਲੀਲ-ਲੜੀ ਸੀ।"

ਸੰਨ ੧੯੨੧ ਵਿਚ ਸਿਖ ਕੌਮ ਦੇ ਅੰਦਰ ਆਪਣੇ ਗੁਰਦੁਆਰਿਆਂ ਦਾ ਪਰਬੰਧ ਆਪਣੇ ਹੱਥ ਵਿਚ ਲੈ ਕੇ ਇਸ ਪਰਬੰਧ ਨੂੰ ਸੁਧਾਰਨ ਦੀ ਰੋ ਚਲ ਪਈ। ਇਹ ਕੁਦਰਤੀ ਗੱਲ ਸੀ ਕਿ ਇਸ ਰੋ ਦੀ ਕਾਮਯਾਬੀ 'ਤੇ ਕੌਮ ਵਿਚ ਏਕਾ ਤੇ ਤਾਕਤ ਵਧਣੀ ਸੀ। ਜਿਨ੍ਹਾਂ ਨੂੰ ਸਿਖ ਕੌਮ ਦਾ ਇਹ ਭਵਿੱਖ ਨਾ ਸੁਖਾਇਆ, ਉਹਨਾਂ ਕਈ ਰੁਕਾਵਟਾਂ ਪਾਈਆਂ। ਸ੍ਰੀ ਦਰਬਾਰ ਸਾਹਿਬ ਦੀਆਂ ਚਾਬੀਆਂ, ਗੁਰੂ ਕਾ ਬਾਗ਼, ਜੈਤੋ ਦਾ ਅਖੰਡ ਪਾਠ—ਇਹ ਤਕੜੇ ਮੋਰਚੇ ਲੱਗੇ, ਜਿਨ੍ਹਾਂ ਵਿਚ ਪਹਿਲਾਂ ਸੈਂਕੜੇ ਤੇ ਫਿਰ ਹਜ਼ਾਰਾਂ ਸਿੰਘਾਂ ਨੇ ਇਕ ਦੂਜੇ ਤੋਂ ਵਧ ਵਧ ਕੇ ਕੁਰਬਾਨੀਆਂ ਕੀਤੀਆਂ। ਇਹ ਮੋਰਚੇ ਅਗਸਤ ੧੯੨੧ ਤੋਂ ਲੈ ਕੇ ਜੁਲਾਈ ੧੯੨੫ ਤਕ ਲੱਗਦੇ ਰਹੇ ਤੇ ਆਖ਼ਰ ਕੁਰਬਾਨੀ ਦੀ ਜੈ ਹੋਈ। ੯ ਜੁਲਾਈ ੧੯੨੫ ਨੂੰ ਪੰਜਾਬ ਸਰਕਾਰ ਦੀ ਕੌਂਸਲ ਵਿਚ ਗੁਰਦੁਆਰਾ ਐਕਟ ਪਾਸ ਹੋਇਆ, ਜਿਸ ਰਾਹੀਂ ਸਵਾ ਤਿੰਨ ਸੌ ਦੇ ਕਰੀਬ ਇਤਿਹਾਸਕ ਗੁਰਦੁਆਰਿਆਂ ਦਾ ਪਰਬੰਧ ਕੌਮ ਦੀ ਚੁਣੀ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਥ ਆਇਆ। ਪਰ ਦੋਖੀ ਆਪਣਾ ਦਾਅ ਭੀ ਲਾ ਗਏ। ਐਕਟ ਦੇ ਪਾਸ ਹੁੰਦਿਆਂ ਹੀ ਪੰਥ ਵਿਚ ਫੁੱਟ ਪੈ ਗਈ, ਦੋ ਧੜੇ ਬਣ ਗਏ: ਇਕ ਨਰਮ ਧੜਾ, ਇਕ ਗਰਮ ਧੜਾ। ਮੈਂ ਕਮੇਟੀ ਦੇ ਦਫ਼ਤਰ ਵਿਚ ਮੀਤ ਸਕੱਤਰ ਸਾਂ, ਦਫ਼ਤਰ ਦੀ ਜ਼ਿੰਮੇਵਾਰੀ ਮੇਰੇ ਸਿਰ ਸੀ। ਇਕ ਅਜੀਬ ਅਜ਼ਮਾਇਸ਼ ਆਈ। ਕਿਸ ਧੜੇ ਨਾਲ ਸ਼ਾਮਲ ਹੋਵਾਂ? ਜੇ ਕਿਸੇ ਧੜੇ ਵਿਚ ਸ਼ਾਮਲ ਹੋ ਗਿਆ ਤਾਂ ਨਿਰੋਲ ਸ਼੍ਰੋਮਣੀ ਕਮੇਟੀ ਦਾ ਕੰਮ ਕਿਵੇਂ ਪੂਰੀ ਈਮਾਨਦਾਰੀ ਨਾਲ ਨਿਭੇਗਾ? ਸੋ, ਮੈਂ ਕਿਸੇ ਧੜੇ ਵਿਚ ਰਲਣੋਂ ਨਾਂਹ ਕਰ ਦਿੱਤੀ। ਉਹਨੀਂ ਦਿਨੀਂ ਮੇਰਾ ਇਕ ਮਸੇਰ ਵੀਰ ਭੀ ਇੱਥੇ ਹੀ ਕੰਮ ਕਰਦਾ ਸੀ। ਜੋਸ਼ੀਲਾ ਨੌਜੁਆਨ ਸੀ। ਕੌਮ ਵਿਚ ਫੁੱਟ ਪੈਣ 'ਤੇ ਇਕ ਧੜੇ ਵਿਚ ਰਲ ਤੁਰਿਆ। ਮੇਰੇ ਵਰਜਣ 'ਤੇ ਮੈਨੂੰ ਕਾਇਰ ਆਖਿਆ ਕਰੇ। ਧੜੇ ਵਾਲਿਆਂ ਲੋੜ ਅਨੁਸਾਰ ਉਸ ਨੂੰ ਚੰਗੀ ਤਰ੍ਹਾਂ ਵਰਤਿਆ। ਇਕ ਨਵੀਂ ਕੱਢੀ ਅਖ਼ਬਾਰ ਦਾ ਐਡੀਟਰ ਬਣਾ ਦਿਤੇ ਨੇ। ਪਰ, ਘੋਲ ਵਿਚ ਕਦੇ ਜਿੱਤ ਕਦੇ ਹਾਰ ਕੁਦਰਤੀ ਗੱਲ ਹੈ। ਉਸ 'ਦੇ ਭਾਗਾਂ ਨੂੰ ਉਸ ਵਾਲਾ ਧੜਾ ਰਹਿ ਗਿਆ, ਸਦਾ ਲਈ ਰਹਿ ਗਿਆ। ਧੜੇ ਦੇ ਸਰਦਾਰ ਕੁਝ ਅਜਿਹੇ ਘਬਰਾਏ ਕਿ ਸਾਥ ਨਿਭਾਉਣ ਵਾਲੀ ਅਣਖ ਤੇ ਲਾਜ

ਭੀ ਭੁੱਲ ਗਈਓ ਨੇ। ਮੇਰੇ ਮਸੇਰ ਵੀਰ ਦੀ ਬਾਂਹ ਅਚਨਚੇਤ ਬੜੀ ਨਿਰਦਇਤਾ ਤੇ ਬੇ-ਰਹਿਮੀ ਨਾਲ ਛੱਡ ਦਿੱਤੀਓ ਨੇ। ਇਸ ਨੂੰ ਬੜਾ ਕਾਰੀ ਧੱਕਾ ਵੱਜਾ, ਹਿਰਦੇ ਵਿਚ ਨਫਰਤ ਦਾ ਭਾਂਬੜ ਬਲ ਉੱਠਿਆ। ਆਪਣੇ ਅਮੀਰ ਸਰਦਾਰ ਆਗੂ-ਸਾਥੀਆਂ ਦਾ ਤਾਂ ਕੁਝ ਵਿਗਾੜ ਹੀ ਨਹੀਂ ਸੀ ਸਕਦਾ, ਨਫਰਤ ਦਾ ਇਹ ਭਾਂਬੜ 'ਧਾਰਮਿਕ ਸਾਂਝ' 'ਤੇ ਜਾ ਪਿਆ। ਸਿਖ ਧਰਮ ਲਈ ਪਿਆਰ ਤੇ ਸਤਿਕਾਰ ਉੱਡ ਗਿਆ, ਸਿਖ ਸੰਗਤਾਂ ਵਿਚ ਰਲ ਕੇ ਬੈਠਣੋਂ ਮਨ ਝੱਕਣ ਲੱਗ ਪਿਆ। ਉਹ ਸਿਖ-ਬਰਾਦਰੀ ਵਿਚ ਤਾਂ ਟਿਕਿਆ ਰਿਹਾ, ਪਰ ਹੁਣ ਉਸ ਨੂੰ ਕਿਸੇ ਭੀ ਸਿਖ-ਕਾਰਜ ਵਿਚ ਕੋਈ ਦਿਲਚਸਪੀ ਨਹੀਂ ਹੈ। ਉਹ ਨੌਜੁਆਨ ਗਰੈਜੂਏਟ ਸਿਖ, ਜੋ ਕਈ ਉਮੰਗਾਂ ਲੈ ਕੇ ਕੁਰਬਾਨੀ ਦਾ ਢੋਲ ਵੱਜਣ ਵੇਲੇ ਰਣ-ਭੂਮੀ ਵਿਚ ਕੁੱਦਿਆ ਸੀ, ਕਿਸੇ ਸਾਥੀ ਜਾਂ ਸਾਥੀਆਂ ਦੀ ਬੇ-ਵਫ਼ਾਈ ਨਾਲ ਅੱਜ ਅੰਦਰੋਂ ਕੋਰਾ ਤੇ ਸੱਖਣਾ ਤੁਰਿਆ ਫਿਰਦਾ ਹੈ। ਪਰ ਲੁਤਫ਼ ਇਹ ਹੈ ਕਿ ਉਹ ਆਪਣੇ ਆਪ ਨੂੰ ਹੁਣ ਠੀਕ ਰਾਹੇ ਪਿਆ ਸਮਝਦਾ ਹੈ, ਧਰਮ-ਪਰਚਾਰ ਤੇ ਧਰਮ ਦੀ ਖ਼ਾਤਰ ਕੁਰਬਾਨੀ ਨੂੰ ਪਖੰਡ ਸਮਝਦਾ ਹੈ, ਤੇ ਆਪਣੇ ਵਿਤ ਅਨੁਸਾਰ ਕਈ ਦਲੀਲਾਂ ਭੀ ਪੇਸ਼ ਕਰਦਾ ਹੈ। ਆਮ ਲੋਕਾਂ ਨੂੰ ਉਸ ਦੀ ਇਸ ਅੰਦਰਲੀ ਹੱਡ-ਬੀਤੀ ਦਾ ਪਤਾ ਨਹੀਂ ਸੀ। ਜਦੋਂ ਉਹ ਸਿਖ ਆਗੂ-ਕਾਰਕੁਨਾਂ ਨਾਲੋਂ ਹਟ ਖਲੋਤਾ, ਤਾਂ ਭੀ ਉਹ ਆਪਣੀ ਰਿਆਸਤ ਦੇ ਸਾਂਝੇ ਵਸਨੀਕਾਂ ਦੇ ਹੱਕਾਂ ਦੀ ਖ਼ਾਤਰ ਰਾਜਸੀ ਘੋਲ ਵਿਚ ਘੁਲਦਾ ਹੀ ਰਿਹਾ; ਉਸ ਨੇ ਕਈ ਨੁਕਸਾਨ ਉਠਾਏ, ਜੇਲ੍ਹਾਂ ਭੀ ਕੱਟੀਆਂ। ਪਰ ਉਸ ਦੇ ਧਰਮ-ਭਰਾ ਉਸ ਨੂੰ ਔਝੜੇ ਪਿਆ ਹੀ ਸਮਝਦੇ ਰਹੇ; ਤੇ ਇਹ ਵਹਿਮ ਹੁਣ ਤਕ ਦੋਹੀਂ ਪਾਸੀਂ ਕਾਇਮ ਹੈ। ਮੈਨੂੰ ਚੁੰਕਿ ਅਸਲ ਹੱਡ-ਬੀਤੀ ਦਾ ਪਤਾ ਸੀ, ਮੈਂ ਸਮਝਦਾ ਸਾਂ ਕਿ ਉਸ ਦੀਆਂ ਸਿਖ-ਧਰਮ ਪਰਚਾਰ ਦੇ ਵਿਰੁੱਧ ਦਲੀਲਾਂ ਨਿਰੇ ਢੁੱਚਰ ਸਨ, ਪਿਛੋਂ-ਘੜੀਆਂ ਦਲੀਲਾਂ ਸਨ।

ਇਨਸਾਨੀ ਸੁਭਾਉ ਸਭ ਥਾਂ ਇਕੋ ਜਿਹਾ ਹੈ। ਪਿਛੋਂ-ਘੜੀਆਂ ਦਲੀਲਾਂ ਸੰਬੰਧੀ ਸਾਡਾ ਹਰੇਕ ਦਾ ਇਹੀ ਹਾਲ ਹੈ; ਜੇ ਕੋਈ ਸਾਨੂੰ ਸਾਡੇ ਭੁਲੇਖੇ ਦੱਸਣ ਦਾ ਜਤਨ ਕਰੇ ਭੀ, ਸਾਨੂੰ ਯਕੀਨ ਨਹੀਂ ਆਵੇਗਾ। ਕਿਉਂ? ਅਸਲ ਗੱਲ ਇਹ ਹੈ ਕਿ ਇਹਨਾਂ ਪਿਛੋਂ-ਘੜੀਆਂ ਦਲੀਲਾਂ ਦਾ ਮਤਲਬ ਹੀ ਇਹ ਹੁੰਦਾ ਹੈ ਕਿ ਅਸੀਂ ਆਪਣੇ ਮਨ ਨੂੰ ਤਸੱਲੀ ਦੇਂਦੇ ਹਾਂ ਕਿ ਸਾਡੇ ਫਲਾਣੇ ਵਿਸ਼ਵਾਸ ਤੇ ਅਕੀਦੇ ਬਿਲਕੁਲ ਠੀਕ ਹਨ ਤੇ 'ਦਲੀਲ' ਦੀ ਕਸਵੱਟੀ ਉੱਤੇ ਪੂਰੇ ਉਤਰਦੇ ਹਨ। ਜਦੋਂ ਭੀ ਅਸੀਂ ਆਪਣੀ 'ਸੱਚਾਈ' ਜਾਂ 'ਉਕਾਈ' ਦੀ ਪਰਖ ਕਰਨਾ ਚਾਹੁੰਦੇ ਹਾਂ, ਸਾਨੂੰ ਆਪਣੇ ਮਨ ਦੀ ਹੀ ਪੜਤਾਲ ਕਰਨੀ ਪੈਂਦੀ ਹੈ, ਪਰ ਸਾਡਾ ਮਨ ਇਸ

ਢੁੱਚਰ-ਜਾਲ ਵਿਚ ਪਤੀਜ ਚੁਕਿਆ ਹੁੰਦਾ ਹੈ। 'ਉਕਾਈ' ਦੀ ਸੂਝ ਕਿਵੇਂ ਪਏ ?

ਪਰ ਕਈ ਤਰੀਕੇ ਐਸੇ ਹਨ, ਜਿਨ੍ਹਾਂ ਨਾਲ ਅਸਾਨੂੰ ਪਤਾ ਲੱਗ ਸਕਦਾ ਹੈ ਕਿ ਅਸੀਂ ਇਹਨਾਂ 'ਮਨੋਕਲਪਿਤ ਦਲੀਲਾਂ' ਦੇ ਜਾਲ ਵਿਚ ਫਸੇ ਹੋਏ ਹਾਂ। ਆਪਣੀ ਪਿਛਲੀ ਜ਼ਿੰਦਗੀ ਵਲ ਧਿਆਨ ਮਾਰੀਏ, ਤਦੋਂ ਦੇ ਉਹਨਾਂ ਅਕੀਦਿਆਂ ਦੀ ਖੋਜ-ਪੜਤਾਲ ਕਰੀਏ ਜਿਨ੍ਹਾਂ ਉੱਤੇ ਅਸਾਨੂੰ ਐਸ ਵੇਲੇ ਨਿਸਚਾ ਨਹੀਂ ਹੈ। ਉਹਨਾਂ ਅਕੀਦਿਆਂ ਦੀ ਪੁਸ਼ਟੀ ਵਾਸਤੇ ਜੋ 'ਦਲੀਲਾਂ' ਦੇਂਦੇ ਸਾਂ, ਉਹਨਾਂ ਨੂੰ ਹੁਣ ਵਿਚਾਰੀਏ, ਹੁਣ ਉਹ ਸਾਰੀਆਂ ਦਲੀਲਾਂ ਬੋਦੀਆਂ ਜਾਪਦੀਆਂ ਹਨ।

ਮੇਰਾ ਇਕ ਮਿੱਤਰ ਚੰਗਾ ਸੌਖਾ ਸੀ, ਜ਼ਮੀਨ ਭੁਇੰ ਦਾ ਮਾਲਕ ਸੀ, ਮੁਲਾਜ਼ਮਤ ਵਿਚ ਭੀ ਚੰਗੀ ਤਨਖ਼ਾਹ ਲੈ ਰਿਹਾ ਸੀ। ਉਸ ਨੂੰ ਜਦ ਕਦੇ ਕੋਈ ਬੀਮਾ-ਕੰਪਨੀ ਦਾ ਏਜੰਟ ਆ ਕੇ ਜ਼ਿੰਦਗੀ-ਬੀਮਾ ਕਰਨ ਲਈ ਆਖੇ, ਤਾਂ ਉਸ ਨਾਲ ਧਾਰਮਿਕ ਬਹਿਸ ਛੇੜ ਦਿਆ ਕਰੇ ਤੇ ਸਦਾ ਇਹੀ ਆਖੇ ਕਿ ਜਿਸ ਸਿਖ ਨੇ ਆਪਣੀ ਜ਼ਿੰਦਗੀ ਗੁਰੂ-ਘਰ ਵਿਚ ਬੀਮਾ ਕਰਾ ਦਿੱਤੀ ਹੈ, ਉਸ ਨੂੰ ਇਹਨਾਂ ਕੰਪਨੀਆਂ ਦੀ ਕੋਈ ਮੁਥਾਜੀ ਨਹੀਂ ਰਹਿੰਦੀ। ਉਸ ਦੀਆਂ ਦਲੀਲਾਂ ਸੁਣਿਆਂ ਉਹ ਬੜਾ ਚੰਗਾ ਭਰੋਸੇ ਵਾਲਾ ਜਾਪਦਾ ਸੀ। ਪਰ ਸਮਾ ਪਲਟਿਆ, ਨਾ ਉਹ ਭੁਇੰ ਦੀ ਮਾਲਕੀ ਰਹੀ, ਨਾ ਉਤਨੀ ਤਨਖ਼ਾਹ ਰਹੀ; ਇਸ ਦੁਨੀਆਵੀ ਹਾਲਤ ਦੇ ਪਲਟਣ ਨਾਲ ਉਹ ਨਿਸਚੇ ਭੀ ਬਦਲ ਗਏ। ਹੁਣ ਕਦੇ ਪੁੱਛੀਏ ਤਾਂ ਦੁਨੀਆਂਦਾਰਾਂ ਵਾਂਗ ਇਹ ਉੱਤਰ ਦੇਂਦਾ ਹੈ ਕਿ ਜੇ ਕੋਈ ਗ੍ਰਿਹਸਤੀ ਹੱਕ ਦੀ ਮਿਹਨਤ ਕਰ ਕੇ ਉਸ ਵਿਚੋਂ ਬੋੜੀ ਬਹੁਤ ਮਾਇਆ ਕਿਸੇ ਔਕੜ ਦੇ ਸਮੇ ਵਾਸਤੇ ਬਚਾ ਕੇ ਰੱਖਣਾ ਇਕ ਜ਼ਰੂਰੀ ਫਰਜ਼ ਸਮਝਦਾ ਹੈ ਤਾਂ ਇਹ ਬੀਮਾ ਭੀ ਉਸੇ ਕਿਸਮ ਦਾ ਹੀ ਇਕ ਜਤਨ ਹੈ।

ਇਸ ਢੁੱਚਰ-ਜਾਲ ਵਿਚ ਮਨ ਦੀ ਸਾਰੀ ਉਧੇੜ-ਬੁਣ ਕਿਵੇਂ ਬਣਦੀ ਤੇ ਢਹਿੰਦੀ ਰਹਿੰਦੀ ਹੈ?—ਇਸ ਦੀ ਪੜਤਾਲ ਹਰੇਕ ਮਨੁੱਖ ਆਪਣੇ ਕਿਸੇ ਪਿਛਲੇ ਅਕੀਦੇ ਨੂੰ ਮੁੜ ਸਾਹਮਣੇ ਲਿਆ ਕੇ ਠੀਕ ਤਰ੍ਹਾਂ ਕਰ ਸਕਦਾ ਹੈ। ਜਿਹੜਾ ਇਕ ਖ਼ਾਸ 'ਨਿਸਚਾ' ਬਣਿਆ ਹੋਇਆ ਸੀ, ਉਸ ਦੀ ਪਕਿਆਈ ਵਾਸਤੇ ਜੋ ਵੀ ਜੱਗ-ਬੀਤੀ ਜਾਂ ਹੱਡ-ਬੀਤੀ ਜਾਂ ਦਲੀਲ ਅਸਾਨੂੰ ਫਬਦੀ ਜਾਪਦੀ ਸੀ, ਉਹ ਅਸੀਂ ਮਨ ਵਿਚ ਇਕੱਠੀ ਕਰੀ ਜਾਂਦੇ ਸਾਂ। ਜੇ ਕੋਈ ਮਨੁੱਖ ਅਸਾਡੇ ਉਸ 'ਨਿਸਚੇ' ਨੂੰ ਤੋੜਨ ਲਈ ਕੋਈ ਦਲੀਲ ਪੇਸ਼ ਕਰਦਾ ਸੀ, ਤਾਂ ਅਸੀਂ ਆਪਣੀ ਪਕਿਆਈ ਵਾਸਤੇ ਦਲੀਲਾਂ ਦੀਆਂ ਹੋਰ ਕੰਧਾਂ ਖੜੀਆਂ ਕਰੀ ਜਾਂਦੇ ਸਾਂ। ਕਿਸੇ ਵਿਰੋਧੀ

ਦਲੀਲ ਨੂੰ ਅਸੀਂ ਆਪਣੇ 'ਨਿਸਚੇ' ਦੇ ਨੇੜੇ ਢੁੱਕਣ ਨਹੀਂ ਸਾਂ ਦੋਂਦੇ। ਪਰ ਕਿਸੇ ਦੁਨੀਆਵੀ ਸੱਟ ਦਾ ਇੱਕੋ ਹੀ ਧੱਕਾ ਆ ਕੇ ਉਸ ਸਾਰੀ ਇਮਾਰਤ ਨੂੰ ਢਾਹ ਗਿਆ, ਉਹ ਸਾਰੀਆਂ ਦਲੀਲਾਂ ਹੁਣ ਹਾਸੋ-ਹੀਣੀਆਂ ਜਾਪਣ ਲੱਗ ਪਈਆਂ।

ਫਿਰ, ਕੀ ਇਸ ਦਾ ਭਾਵ ਇਹ ਹੈ ਕਿ ਅਸਾਡੇ ਕਿਸੇ ਭੀ 'ਨਿਸਚੇ' ਜਾਂ 'ਧਾਰਮਿਕ ਅਕੀਦੇ' ਦੀ ਨੀਂਹ 'ਦਲੀਲ ਤੇ ਵਿਚਾਰ' ਉੱਤੇ ਨਹੀਂ ਹੈ? ਇਹ ਸੋਚ ਭੀ ਉਕਾਈ-ਭਰੀ ਹੈ।

ਜੇ ਲੋਕ ਇਸ ਢੁੱਚਰ-ਢੰਗ ਨੂੰ ਚੰਗੀ ਤਰ੍ਹਾਂ ਸਮਝ ਲੈਂਦੇ ਹਨ, ਉਹ ਇਸ ਨੂੰ 'ਮਜ਼ਹਬੀ ਬਹਿਸ' ਵਿਚ ਬਹੁਤ ਵਰਤਦੇ ਹਨ। ਬਹਿਸ ਵੇਲੇ ਤੁਹਾਨੂੰ ਇਸ ਗੱਲ ਦੀ ਲੋੜ ਨਹੀਂ ਕਿ ਤੁਸੀਂ ਆਪਣੇ ਵਿਰੋਧੀ ਪੱਖ ਦੇ 'ਵਕਤਾ' ਦੀਆਂ ਦਿੱਤੀਆਂ 'ਦਲੀਲਾਂ' ਉਤੇ ਵਿਚਾਰ ਕਰੋ ਅਤੇ ਉਹਨਾਂ ਦਾ ਉੱਤਰ ਦਿਉ। ਤੁਸੀਂ ਸਿਰਫ ਇਹੀ ਦੱਸਣ ਦਾ ਜਤਨ ਕਰੋ ਕਿ ਵਿਰੋਧੀ ਪੱਖ ਵਾਲੇ ਮਨੁੱਖ ਦੀਆਂ ਦਲੀਲਾਂ ਦੀ ਤਹਿ ਹੇਠ ਇਸ ਦੇ ਆਪਣੇ ਫਲਾਣੇ ਜਜ਼ਬੇ ਅਤੇ ਖੁਦ-ਗਰਜ਼ੀਆਂ ਹਨ, ਇਹ ਕੋਈ 'ਦਲੀਲਾਂ' ਨਹੀਂ, ਪਹਿਲਾਂ ਜ਼ਾਤੀ 'ਲੋੜਾਂ' ਦੇ ਕਾਰਨ ਇਸ ਦਾ 'ਸੁਭਾਉ' ਬਣ ਚੁਕਿਆ ਹੈ, ਪਿਛੋਂ ਉਸ ਦੀ ਪਕਿਆਈ ਵਾਸਤੇ ਇਸ ਨੇ ਦਲੀਲਾਂ ਘੜ ਲਈਆਂ ਹਨ, ਹੁਣ ਤਾਂ ਇਹ ਨਿਰੀ ਢੁੱਚਰ-ਬਾਜ਼ੀ ਹੈ। 'ਬਹਿਸ' ਵਿਚ ਇਸ ਤਰੀਕੇ ਦਾ ਆਮ ਰਿਵਾਜ ਪੈਂਦਾ ਜਾ ਰਿਹਾ ਹੈ।

ਪਰ ਏਸ ਤਰ੍ਹਾਂ ਦੇ 'ਢੁੱਚਰ' ਹਰ ਥਾਂ ਕਾਮਯਾਬ ਨਹੀਂ ਹੋ ਸਕਦੇ। ਪਹਿਲਾਂ ਤਾਂ, ਇਹ ਗੱਲ ਕਿਵੇਂ ਮੰਨੀ ਜਾਏ ਕਿ ਕਿਸੇ ਭੀ 'ਨਿਸਚੇ' ਦੇ ਬਣਨ ਵਿਚ ਕਿਸੇ ਭੀ 'ਦਲੀਲ' ਦਾ ਕੋਈ ਅਸਰ ਨਹੀਂ ਪੈਂਦਾ। ਦੂਜੇ, ਇਹ ਕੋਈ ਜ਼ਰੂਰੀ ਨਹੀਂ ਕਿ ਜਿਸ 'ਨਿਸਚੇ' ਦੀ ਨੀਂਹ ਕਿਸੇ 'ਦਲੀਲ' ਉੱਤੇ ਨਹੀਂ, ਉਹ 'ਨਿਸਚਾ' ਜ਼ਰੂਰ ਗਲਤ ਤੇ ਕਮਜ਼ੋਰ ਹੈ।

ਕਈ ਵਾਰੀ ਐਸਾ ਹੁੰਦਾ ਹੈ ਕਿ ਅਸਾਡੀ ਕੋਈ ਰਾਇ ਮੁੱਢ ਤੋਂ ਹੀ ਕਿਸੇ 'ਦਲੀਲ' ਦੀ ਨੀਂਹ ਉੱਤੇ ਬਣਦੀ ਹੈ, ਅਸਾਡੀ ਕਿਸੇ ਵਾਦੀ ਜਾਂ ਗਰਜ਼ ਦਾ ਇਸ ਵਿਚ ਕੋਈ ਦਖਲ ਨਹੀਂ ਹੁੰਦਾ। 'ਰਾਇ' ਪੱਕੀ ਬਣ ਜਾਣ ਪਿੱਛੋਂ ਅਸਾਡੀ ਹੱਡ-ਬੀਤੀ ਵਿਚ ਕਈ ਐਸੀਆਂ ਘਟਨਾਂ ਵਾਪਰਦੀਆਂ ਹਨ ਜੋ ਉਸ ਬਣੀ ਹੋਈ 'ਰਾਇ' ਦੇ ਉਲਟ ਜਾਂਦੀਆਂ ਹਨ। ਇੱਥੇ ਅੱਪੜ ਕੇ 'ਮਨ' ਵਿਚ ਉਸ 'ਰਾਇ' ਦਾ 'ਪੱਖ' ਸ਼ੁਰੂ ਹੁੰਦਾ ਹੈ, ਚਿੱਤ ਕਰਦਾ ਹੈ ਕਿ ਇਹ 'ਰਾਇ' ਕਿਸੇ ਤਰ੍ਹਾਂ ਬਣੀ ਰਹੇ, ਇਹੀ 'ਨਿਸਚਾ' ਕਾਇਮ ਰਹੇ। ਪਹਿਲਾਂ ਤਾਂ ਮਨ ਮੰਨਣ ਵਿਚ ਹੀ ਨਹੀਂ

ਆਉਂਦਾ ਕਿ ਸਾਡੀ ਬਣੀ ਹੋਈ 'ਰਾਇ' ਵਿਚ ਕੋਈ ਭੁੱਲ ਹੈ; ਫਿਰ, ਹੱਡ-ਬੀਤੀ ਦੀਆਂ ਜੋ ਘਟਨਾਂ ਵਾਪਰ ਰਹੀਆਂ ਹਨ, ਅਜੇ ਉਹ ਭੀ ਇਤਨੀਆਂ ਤਕੜੀਆਂ ਨਹੀਂ ਹਨ ਕਿ ਉਸ 'ਰਾਇ' ਨੂੰ ਤੋੜ ਸਕਣ। ਸੋ, ਇਹਨਾਂ ਨਵੇਂ ਸ਼ੱਕਾਂ ਦੇ ਟਾਕਰੇ ਉੱਤੇ ਮਨ ਅੜ ਖਲੋਂਦਾ ਹੈ ਤੇ 'ਢੁੱਚਰ' ਘੜਨੇ ਸ਼ੁਰੂ ਕਰ ਦਿੰਦਾ ਹੈ। ਇਸ ਹਾਲਤ ਵਿਚ ਦਲੀਲਾਂ ਦੀ ਇਹ ਉਧੇੜ-ਬੁਣ ਸ਼ੁਰੂ ਵਿਚ ਨਹੀਂ ਸੀ, ਮਗਰੋਂ ਮਨ ਵਿਚ ਸ਼ੁਰੂ ਹੋਈ।

ਬੜੇ ਬੜੇ ਦਾਨੇ ਤੇ ਸਿਆਣੇ ਸਾਇੰਸ-ਵੇਤਾ ਨਵੀਂ ਖੋਜ ਦੇ ਸਮੇਂ ਇਸੇ ਮਾਨਸਿਕ ਔਕੜ ਵਿਚ ਆ ਫਸਦੇ ਹਨ।

ਹੁਣ ਤਕ ਅਸੀਂ ਏਸ ਨਤੀਜੇ 'ਤੇ ਅੱਪੜੇ ਹਾਂ ਕਿ ਜੋ ਨਿਸਚੇ ਤੇ ਅਕੀਦੇ ਅਸਾਡੇ ਬਣ ਚੁਕੇ ਹਨ, ਉਹ ਆਮ ਤੌਰ 'ਤੇ ਖਾਸ 'ਸਮਝ ਸੋਚ' ਦੀ ਮਦਦ ਨਾਲ ਨਹੀਂ ਬਣੇ। ਪਰ ਇਸ ਦਾ ਮਤਲਬ ਇਹ ਨਹੀਂ ਹੈ ਕਿ ਸਾਡੇ ਨਿਸਚਿਆਂ ਤੇ ਅਕੀਦਿਆਂ ਵਿਚ 'ਸਮਝ ਸੋਚ' ਨੂੰ ਉੱਕਾ ਹੀ ਕੋਈ ਥਾਂ ਨਹੀਂ ਹੈ। 'ਸਮਝ ਸੋਚ' ਭੀ ਕੰਮ ਕਰਦੀ ਹੈ ਤੇ ਕਰਦੀ ਹੈ ਆਪਣੇ ਹੀ ਤਰੀਕੇ ਨਾਲ। 'ਨਿਸਚੇ' ਦੀ ਜਾਂਚ-ਪੜਤਾਲ ਕਰਨੀ ਅਤੇ ਉਸ ਨੂੰ ਡੋਲਣ ਤੋਂ ਬਚਾ ਕੇ ਰੱਖਣਾ—ਇਹ ਕੰਮ 'ਸਮਝ ਸੋਚ' ਹੀ ਕਰ ਸਕਦੀ ਹੈ।

ਦੁਨੀਆਂ ਵਿਚ ਇਨਸਾਨ ਨੂੰ ਕਈ ਦੁਖ ਸੁਖ ਵਾਪਰਦੇ ਹਨ, ਕਈ ਲੋੜਾਂ ਤੇ ਮਜ਼ਬੂਰੀਆਂ ਆ ਘੇਰਦੀਆਂ ਹਨ, ਜਿੱਥੇ ਮਨ ਦਾ ਆਪਣੇ ਟਿਕਾਣੇ ਤੋਂ ਡੋਲ ਜਾਣਾ ਕੋਈ ਵੱਡੀ ਗੱਲ ਨਹੀਂ। ਪਰ ਜੇ ਅਸਾਡੇ 'ਧਾਰਮਿਕ ਨਿਸਚੇ' ਸਾਡੀ ਰੋਜ਼ਾਨਾ ਹੱਡ-ਬੀਤੀ ਦੇ ਨਾਲ ਟਕਰ ਨਹੀਂ ਖਾਂਦੇ, ਦੁਖ ਸੁਖ ਹੁੰਦਿਆਂ ਭੀ ਮਨ ਅਡੋਲ ਰਹਿੰਦਾ ਹੈ, ਤਾਂ ਇਹ ਇਸ ਗੱਲ ਦੀ ਨਿਸ਼ਾਨੀ ਹੈ ਕਿ ਅਸਾਡੀ 'ਸਮਝ ਸੋਚ' ਭੀ ਕੰਮ ਕਰ ਰਹੀ ਹੈ।

ਇਕ ਹੋਰ ਗੱਲ ਭੀ ਹੈ। ਇਹ ਪਤਾ ਕਰਨ ਵਾਸਤੇ ਕਿ ਸਾਡਾ ਫਲਾਣਾ 'ਨਿਸਚਾ' ਠੀਕ ਹੈ ਜਾਂ ਗ਼ਲਤ, 'ਦਲੀਲ ਦੀ ਕਸਵੱਟੀ' ਹੀ ਨਿਰਾ ਇਕ ਮਾਪ ਨਹੀਂ ਹੈ। ਸਗੋਂ, ਇਹ ਭੀ ਹੋ ਸਕਦਾ ਹੈ ਕਿ ਅਸਾਡੇ 'ਨਿਸਚੇ' ਤੇ 'ਵਿਸ਼ਵਾਸ' ਤਾਂ ਬਿਲਕੁਲ ਠੀਕ ਹਨ, ਪਰ ਇਹਨਾਂ ਨੂੰ ਠੀਕ ਸਾਬਤ ਕਰਨ ਵਾਸਤੇ ਜੋ 'ਦਲੀਲਾਂ' ਅਸੀਂ ਵਰਤਦੇ ਹਾਂ ਉਹ ਨਿਰੇ ਬੋਏ 'ਢੁੱਚਰ' ਹੀ ਹੋਣ; ਦੂਜੇ ਲਫਜ਼ਾਂ ਵਿਚ ਇਹ ਕਹਿ ਲਵੋ ਕਿ ਅਸੀਂ ਉਸ 'ਸੱਚਾਈ' ਉੱਤੇ 'ਦਲੀਲ' ਦੀ ਮਦਦ ਨਾਲ ਨਹੀਂ, ਸਗੋਂ ਕਿਸੇ ਹੋਰ ਤਰੀਕੇ ਨਾਲ ਅੱਪੜੇ ਸਾਂ।

ਆਓ, ਹੁਣ ਉਸ 'ਧਰਮ' ਵਲ ਨਜ਼ਰ ਮਾਰੀਏ ਜੋ ਨਿਰਾ 'ਦਲੀਲ' ਦੀ ਕਸਵੱਟੀ 'ਤੇ ਕਾਇਮ ਹੈ। ਅਜਿਹੇ 'ਧਰਮ' ਵਿਚ 'ਦਲੀਲ' ਨੂੰ ਸਭ ਤੋਂ ਵਧੀਕ ਥਾਂ ਮਿਲਦੀ ਹੈ। ਆਮ ਤੌਰ 'ਤੇ ਫ਼ਿਲਾਸਫ਼ਰਾਂ ਦਾ 'ਧਰਮ' ਇਸ ਕਿਸਮ ਦਾ ਹੁੰਦਾ ਹੈ, ਕਿਉਂਕਿ ਉਹਨਾਂ ਨੂੰ ਸਦਾ ਹਰ ਕੰਮ ਵਿਚ 'ਵਿਚਾਰ-ਸੱਤਾ' ਵਰਤਣ ਦੀ ਆਦਤ ਪੈ ਜਾਂਦੀ ਹੈ। ਜੋ ਭੀ ਮਨੁੱਖ ਅਜਿਹੀਆਂ ਗੱਲਾਂ ਬਾਬਤ ਹਰ ਵੇਲੇ 'ਵਿਚਾਰ' ਦੇ ਘੋੜੇ ਦੁੜਾਂਦਾ ਰਹਿੰਦਾ ਹੈ, ਉਸ ਦੇ ਮਨ ਦਾ ਇਹ ਸੁਭਾਉ ਬਣ ਜਾਂਦਾ ਹੈ। ਆਖ਼ਰ ਸਿੱਟਾ ਕੀ ਨਿਕਲਦਾ ਹੈ? ਜਾਂ ਤਾਂ ਉਹ ਮਨੁੱਖ 'ਧਰਮ' ਵਲੋਂ ਉੱਕਾ ਮੁਨਕਰ ਹੋ ਜਾਂਦੇ ਹਨ, ਜਾਂ 'ਦਲੀਲ' ਵਲੋਂ ਹਟ ਕੇ ਸਗੋਂ ਜਜ਼ਬੇ ਤੇ ਵਲਵਲੇ ਦੇ ਵਹਿਣ ਨੂੰ ਵਧੀਕ ਪਸੰਦ ਕਰਨ ਲੱਗ ਪੈਂਦੇ ਹਨ। ਕਿਉਂ? ਇਸ ਵਾਸਤੇ ਕਿ ਹਰ ਵੇਲੇ ਦਲੀਲ ਦੇ ਘੋੜੇ ਦੁੜਾਂਦਿਆਂ ਆਖ਼ਰ ਉਹਨਾਂ ਨੂੰ ਸਮਝ ਆ ਜਾਂਦੀ ਹੈ ਕਿ ਇਹ ਟੇਕ ਉੱਕਾ ਹੀ ਕਮਜ਼ੋਰ ਹੈ। ਦੁਨੀਆ ਵਿਚ ਸਿਆਣੇ ਤੇ ਦਲੀਲ-ਬਾਜ਼ ਭੀ ਪਰੇ ਤੋਂ ਪਰੇ ਹਨ, ਜੇ ਉਹ ਅੱਜ ਕਿਸੇ ਸਿਖ ਫ਼ਿਲਾਸਫ਼ਰ ਦੀ ਦਲੀਲ ਦੇ ਕਾਇਲ ਹੋਏ ਹਨ, ਤਾਂ ਕੱਲ੍ਹ ਨੂੰ ਕੋਈ ਸਮਾਜੀ ਸ਼ਾਸਤ੍ਰਾਰਥੀ ਉਹਨਾਂ ਨੂੰ ਵਧੀਕ ਜਚਦਾ ਹੈ; ਪਰਸੋਂ ਨੂੰ ਕਿਸੇ ਈਸਾਈ ਪ੍ਰਚਾਰਕ ਦੇ ਢਹੇ ਚੜ੍ਹ ਜਾਂਦੇ ਹਨ। ਅਜਿਹਾ ਸਮਾ ਆਉਣਾ ਬਹੁਤ ਕਠਨ ਹੈ ਜਦੋਂ ਉਹ ਇਹ ਦਮ ਮਾਰ ਸਕਣ ਕਿ ਉਹਨਾਂ ਦੀ ਆਪਣੀ ਦਲੀਲ ਹੁਣ ਅਜਿੱਤ ਹੋ ਚੁੱਕੀ ਹੈ। ਏਡੀ ਦੂਰ ਕੀ ਜਾਣਾ? ਪਹਿਲਾਂ ਸ਼ੁਰੂ ਵਿਚ ਹੀ ਪਰਮਾਤਮਾ ਦੀ ਹਸਤੀ ਸਾਬਤ ਕਰਨ ਵੇਲੇ ਹੀ ਉਹ ਕੋਈ ਐਸੀਆਂ ਦਲੀਲਾਂ ਪੇਸ਼ ਨਹੀਂ ਕਰ ਸਕਦੇ, ਜਿਨ੍ਹਾਂ ਨਾਲ ਉਹਨਾਂ ਦਾ ਆਪਣਾ ਹੀ ਮਨ ਪਤੀਜ ਸਕੇ। ਜੇ ਉਹ ਕੋਈ ਐਸੀਆਂ ਦਲੀਲਾਂ ਲੱਭ ਹੀ ਲੈਣ, ਤਾਂ ਭੀ ਇਹਨਾਂ ਦਾ ਲਾਭ ਤਦ ਤਕ ਕੁਝ ਨਹੀਂ ਹੋ ਸਕਦਾ, ਜਦ ਤਕ ਅਸਾਡੇ ਨਿੱਜ ਦੇ ਮਨ-ਤਰੰਗ ਤੇ ਅਸਾਡਾ ਅਮਲੀ ਜੀਵਨ ਉਸ ਮਿਥੀ ਦਲੀਲ ਨਾਲ ਵਾਰਾ ਨਾ ਖਾਣ।

## ਖੈਰੁ ਦੀਜੈ ਬੰਦਗੀ

(ਫਰੀਦ ਜੀ)

ਪਰਮਾਤਮਾ ਦੇ ਦਰ 'ਤੇ ਅਸੀਂ ਕਈ ਲੋੜਾਂ ਦੀ ਖ਼ਾਤਰ ਅਰਦਾਸਾਂ ਕਰਦੇ ਹਾਂ। ਜੇ ਅਸੀਂ ਇਹਨਾਂ ਲੋੜਾਂ ਅਨੁਸਾਰ ਵੱਡ ਕਰੀਏ ਤਾਂ ਸਾਡੀਆਂ ਅਰਦਾਸਾਂ ਦੀਆਂ ਮੋਟੀਆਂ ਮੋਟੀਆਂ ਤਿੰਨ ਕਿਸਮਾਂ ਹੋ ਸਕਦੀਆਂ ਹਨ :

- (੧) ਆਤਮਕ ਗੁਣਾਂ ਦੀ ਪ੍ਰਾਪਤੀ ਵਾਸਤੇ, ਜਿਨ੍ਹਾਂ ਦਾ ਵਾਹ ਨਿਰੋਲ ਸਾਡੇ ਆਤਮਾ ਨਾਲ ਪੈਣਾ ਹੈ।
- (੨) ਦੂਜਿਆਂ ਦੇ ਭਲੇ ਵਾਸਤੇ।
- (੩) ਦੁਨੀਆਵੀ ਪਦਾਰਥਾਂ ਵਾਸਤੇ।

ਬੋਝੀ ਜਿਹੀ ਵਿਚਾਰ ਨਾਲ ਹੀ ਇਹ ਨਿਸਚਾ ਹੋ ਜਾਂਦਾ ਹੈ ਕਿ ਇਹ ਤਿੰਨਾਂ ਕਿਸਮਾਂ ਦੀਆਂ ਅਰਜ਼ਾਂ ਇਕੋ ਜਿਹੀਆਂ ਹੀ ਪਰਮਾਤਮਾ ਦੀ 'ਰਜ਼ਾ' ਦੇ ਅਨੁਸਾਰ ਨਹੀਂ ਹੋ ਸਕਦੀਆਂ। ਠੀਕ ਇਉਂ ਜਾਪਦਾ ਹੈ ਕਿ ਦੁਨੀਆਵੀ ਪਦਾਰਥਾਂ ਨਾਲੋਂ ਆਤਮਕ ਗੁਣਾਂ ਦੀ ਪ੍ਰਾਪਤੀ ਵਾਸਤੇ ਕੀਤੀਆਂ ਅਰਜ਼ੋਈਆਂ ਪਰਮਾਤਮਾ ਦੀ 'ਰਜ਼ਾ' ਦੇ ਵਧੀਕ ਅਨੁਸਾਰ ਹਨ, ਕਿਉਂਕਿ ਉਤਨੇ ਉਤਨੇ ਹੀ ਉੱਚੇ ਆਤਮਕ ਗੁਣਾਂ ਦੀ ਖ਼ਾਤਰ ਅਸੀਂ ਅਰਦਾਸ ਕਰ ਸਕਦੇ ਹਾਂ, ਜਿਤਨੀ ਕੁ ਸਾਨੂੰ ਪਰਮਾਤਮਾ ਦੀ 'ਰਜ਼ਾ' ਦੀ ਸਮਝ ਪੈਂਦੀ ਜਾਏ। ਜਿਉਂ ਜਿਉਂ ਰੱਬੀ ਪਿਆਰ ਦੇ ਤਰੰਗ ਸਾਡੇ ਅੰਦਰ ਉੱਠਦੇ ਹਨ, ਤਿਉਂ ਤਿਉਂ ਉਮਾਹ ਵਿਚ ਆ ਕੇ ਅਸੀਂ ਇਸ ਪਿਆਰ ਨਾਲ ਸੰਬੰਧ ਰੱਖਣ ਵਾਲੇ ਗੁਣਾਂ ਦੀ ਪ੍ਰਾਪਤੀ ਦੀ ਤਾਂਘ ਕਰਦੇ ਹਾਂ।

ਪਰ, ਜਦੋਂ ਦੁਨੀਆ ਦੇ ਪਦਾਰਥ ਮੰਗਦੇ ਹਾਂ, ਤਦੋਂ ਕੋਈ ਅਜਿਹੀ ਪ੍ਰੇਰਨਾ ਸਾਡੇ ਅੰਦਰੋਂ ਨਹੀਂ ਉੱਠਦੀ। ਉਵੇਂ ਪਰਮਾਤਮਾ ਪਾਸੋਂ ਦੁਨੀਆਵੀ ਪਦਾਰਥ ਮੰਗਣ ਵਿਚ ਕੋਈ ਮਾੜ ਨਹੀਂ, ਅਸੀਂ ਉਸ ਦੇ ਬੱਚੇ ਹਾਂ, ਬੱਚਿਆਂ ਨੇ ਮਾਪਿਆਂ ਤੋਂ ਹੀ ਮੰਗਣਾ ਹੈ। ਪਰ ਜਿਵੇਂ ਅਸੀਂ ਆਪਣੇ ਬਾਲਾਂ ਦਾ ਭਲਾ ਸੋਚ ਕੇ ਉਹਨਾਂ

ਦੀ ਹਰੇਕ ਮੰਗ ਪੂਰੀ ਨਹੀਂ ਕਰਦੇ, ਤਿਵੇਂ ਪ੍ਰਭੂ-ਪਿਤਾ ਜੇ ਇਹ ਵੇਖੇ ਕਿ ਸਾਡੀ ਫਲਾਣੀ ਮੰਗ ਸਾਡੀ ਆਤਮਕ ਉੱਨਤੀ ਦੇ ਰਾਹ ਵਿਚ ਰੁਕਾਵਟ ਪਾਉਂਦੀ ਹੈ ਤਾਂ ਉਹ ਪੂਰੀ ਨਹੀਂ ਕਰਦਾ।

ਹਾਂ, ਜਦੋਂ ਅਸੀਂ ਆਤਮਕ ਗੁਣਾਂ ਦੀ ਦਾਤਿਤ ਮੰਗਦੇ ਹਾਂ ਤਾਂ ਆਮ ਤੌਰ 'ਤੇ ਅਸਾਨੂੰ ਇਹ ਨਿਸ਼ਚਾ ਰਹਿਣਾ ਚਾਹੀਦਾ ਹੈ ਕਿ ਅਸੀਂ ਪਰਮਾਤਮਾ ਦੀ ਰਜ਼ਾ ਦੇ ਅਨੁਕੂਲ ਹੀ ਮੰਗ ਰਹੇ ਹਾਂ। ਗੁਰਬਾਣੀ ਵਿਚੋਂ ਸਾਨੂੰ ਪਤਾ ਮਿਲਦਾ ਹੈ ਕਿ 'ਸਿਮਰਨ' ਦੀ ਖ਼ਾਤਰ ਇਹ ਜਗਤ ਰਚਿਆ ਗਿਆ ਹੈ ਤੇ 'ਸਿਮਰਨ' ਦੇ ਆਸਰੇ ਉੱਚੇ ਆਤਮਕ ਗੁਣ ਮਿਲਦੇ ਹਨ :

ਹਰਿ ਸਿਮਰਨਿ ਧਾਰੀ ਸਭ ਧਰਨਾ ॥

ਮਾਲਕ ਦੀ ਆਪਣੀ ਰਜ਼ਾ ਹੈ ਕਿ ਸਾਡੇ ਹਿਰਦੇ ਨੂੰ ਸ਼ੁਭ ਗੁਣਾਂ ਨਾਲ ਸੁੱਚਾ ਬਣਾਏ। ਮਨੁੱਖ ਦਾ ਹਿਰਦਾ ਪਰਮਾਤਮਾ ਦਾ ਖ਼ਾਸ 'ਮੰਦਰ' ਹੈ, ਇਸ 'ਮੰਦਰ' ਨੂੰ ਸੁੱਚਾ ਰੱਖਣਾ ਹੀ ਉਸ ਦੀ ਰਜ਼ਾ ਹੈ। ਭਾਈ ਨੰਦ ਲਾਲ ਜੀ ਲਿਖਦੇ ਹਨ :

ਨ ਦਾਨਿਸਤੇਮ ਅਜ਼ ਰੋਜ਼ੇ ਅਜ਼ਲ ਈਂ ਨਕਸ਼ੇ ਆਦਮ ਰਾ ॥

ਕਿ ਨੱਕਾਸ਼ ਅਜ਼ ਬਰਾਏ ਬੂਦਨੇ ਖ਼ੁਦ ਖ਼ਾਨਹ ਮੇ ਸਾਜ਼ਦ ॥ (ਗਜ਼ਲ ੨੧)

ਇਹ 'ਘਰ' ਜਿਤਨਾ ਹੀ ਪਵਿੱਤਰ ਹੋ ਸਕੇ, ਉਸ ਦੀ ਪ੍ਰਸੰਨਤਾ ਹੈ।

ਸੋ, ਜਦੋਂ ਮੈਂ ਆਤਮਕ ਗੁਣਾਂ ਦੀ ਪ੍ਰਾਪਤੀ ਅਤੇ ਆਤਮਾ ਦੀ ਪਵਿੱਤਰਤਾ ਵਾਸਤੇ ਅਰਜ਼ੋਈ ਕਰਦਾ ਹਾਂ, ਮੇਰੇ ਮਨ ਵਿਚ ਇਹ ਨਿਸ਼ਚਾ ਹੈ ਕਿ ਮੈਂ ਪਰਮਾਤਮਾ ਦੀ ਰਜ਼ਾ ਦੇ ਅਨੁਕੂਲ ਹੀ ਮੰਗਦਾ ਹਾਂ। ਇੱਥੇ ਤਾਂ ਕਦੇ ਕਿਸੇ ਰੁਕਾਵਟ ਦਾ ਮੈਨੂੰ ਖ਼ਿਆਲ ਭੀ ਨਹੀਂ ਆਉਂਦਾ। ਪਰ ਇਹ ਵਿਚਾਰ ਕੇ ਹੈਰਾਨੀ ਆਉਂਦੀ ਹੈ ਕਿ ਜੇ ਇਹ ਅਰਜ਼ ਰਜ਼ਾ-ਅਨੁਕੂਲ ਹੈ ਤਾਂ ਇਸ ਦੇ ਸਫਲ ਹੋਣ ਵਿਚ ਕਿਉਂ ਢਿੱਲ ਹੁੰਦੀ ਹੈ, ਅਰਜ਼ੋਈ ਕਰਦਿਆਂ ਹੀ ਮੈਂ ਉੱਚ-ਆਤਮਾ ਕਿਉਂ ਨਹੀਂ ਹੋ ਜਾਂਦਾ ?

ਇਸ ਨਿਰੋਲ ਆਤਮਕ-ਉੱਨਤੀ ਦੀ ਦਾਤਿਤ ਦੀ ਪ੍ਰਾਪਤੀ ਭੀ ਸਹਿਜੇ ਸਹਿਜੇ ? ਇੱਥੇ ਭੀ ਇਹੀ ਹੁਕਮ ਕਿ ਜਿਵੇਂ ਜ਼ਿਮੀਦਾਰ ਨੇ ਸਾਰਾ ਸਾਲ ਮਿਹਨਤ ਕਰ ਕੇ ਬੜੀ ਘਾਲ ਪਿਛੋਂ ਫਲ ਦਾ ਮੂੰਹ ਤੱਕਣਾ ਹੈ ਤਿਵੇਂ ਆਤਮਕ ਕਿਰਸਾਨ ਨੇ ਭੀ ਬੜੀ ਘਾਲ ਘਾਲ ਕੇ ਆਤਮਕ ਪ੍ਰਫੁੱਲਤਾ ਹਾਸਲ ਕਰਨੀ ਹੈ :

ਮਨੁ ਹਾਲੀ ਕਿਰਸਾਣੀ ਕਰਨੀ, ਸਰਮੁ ਪਾਣੀ ਤਨੁ ਖੇਤੁ ॥

ਨਾਮੁ ਬੀਜੁ, ਸੰਤੋਖੁ ਸੁਹਾਗਾ, ਰਖੁ ਗਰੀਬੀ ਵੇਸੁ ॥

ਭਾਉ ਕਰਮੁ ਕਰਿ ਜੰਮਸੀ, ਸੇ ਘਰ ਭਾਗਠ ਦੇਖੁ ॥੧॥੨॥ (ਸੋਰਠਿ ਮ: ੧)

ਆਤਮਕ ਬਰਕਤਾਂ ਦੀ ਬਾਬਤ ਭੀ ਇਹ ਖਿਆਲ ਗ਼ਲਤ ਹੈ ਕਿ ਨਿਰਾ ਮੰਗੇ 'ਤੇ ਤੁਰਤ ਮਿਲ ਜਾਣਗੀਆਂ। ਇਹ ਕਾਫ਼ੀ ਨਹੀਂ ਕਿ ਇਹ ਅਰਜ਼ੋਈ ਰਜ਼ਾ-ਅਨੁਕੂਲ ਹੈ; ਇਸ ਤੋਂ ਅਗਾਂਹ ਹੋਰ ਲੋੜ ਹੈ ਕਿ ਇਸ 'ਰਜ਼ਾ' ਦਾ ਵੇਰਵੇ ਨਾਲ 'ਗਿਆਨ' ਹੋਵੇ। ਇਨਸਾਨੀ ਜ਼ਿੰਦਗੀ ਨੂੰ ਕਿਨ੍ਹਾਂ ਲੀਹਾਂ ਵਿਚ ਪਰਮਾਤਮਾ ਉੱਚਾ ਕਰਨਾ ਲੋੜਦਾ ਹੈ—ਇਹ 'ਗਿਆਨ' ਭੀ ਹਾਸਲ ਹੋਵੇ, ਤਦੋਂ ਮਿਹਰ ਦਾ ਦਰਵਾਜ਼ਾ ਖੁਲ੍ਹਦਾ ਹੈ:

ਗਿਆਨ ਰਾਉ ਜਬ ਸੇਜੈ ਆਵੈ, ਤ ਨਾਨਕੁ ਭੋਗੁ ਕਰੇਈ ॥

ਉੱਦਮ, ਉੱਚਾ ਆਚਰਨ, ਸਿਮਰਨ, ਸੰਤੋਖ, ਸਾਦਗੀ--ਅਜਿਹੇ ਸਾਰੇ ਗੁਣ ਪਰਗਟ ਹੋਣ ਤਾਂ 'ਪ੍ਰੇਮ' ਦੀ ਦਾਤਿ ਮਿਲਦੀ ਹੈ।

ਪਰਮਾਤਮਾ ਨੇ ਇਖ਼ਲਾਕ ਦੀ ਮਸ਼ੀਨਰੀ ਜਗਤ ਵਿਚ ਬੜੀ ਗੁੰਝਲਦਾਰ ਬਣਾਈ ਹੈ, ਇਸ ਸਾਰੀ ਮਸ਼ੀਨਰੀ ਦੀ ਆਖ਼ਰੀ ਘਾੜਤ ਹੈ 'ਪ੍ਰੇਮ', 'ਆਤਮ-ਪਵਿੱਤਰਤਾ'। ਜਦੋਂ ਮੈਂ ਇਹ ਅਰਦਾਸ ਕਰਦਾ ਹਾਂ ਕਿ ਹੇ ਪ੍ਰਭੂ! ਮੇਰੀ ਅਰਜ਼ ਸੁਣਦਿਆਂ ਹੀ ਮੈਨੂੰ ਇਹ ਦਾਤਿ ਬਖ਼ਸ਼ ਦੇ, ਤਾਂ ਮੇਰੀ ਅਰਜ਼ ਦਾ ਸਾਰ ਇਹ ਹੈ ਕਿ ਇਹ ਸਾਰੀ ਇਖ਼ਲਾਕ ਦੀ ਮਸ਼ੀਨਰੀ ਵਰਤਣ ਤੋਂ ਬਿਨਾ ਹੀ ਮੇਰਾ ਕੰਮ ਰਾਸ ਕਰ ਦੇ; ਦੂਜੇ ਲਫ਼ਜ਼ਾਂ ਵਿਚ, ਕਿ ਤੂੰ ਜੋ ਜੀਵਾਂ ਦੀ ਆਤਮ-ਘਾੜਤ ਵਾਸਤੇ ਇਹ ਮਸ਼ੀਨਰੀ ਬਣਾਈ ਹੋਈ ਹੈ, ਮੈਨੂੰ ਇਸ ਸਾਂਚੇ ਵਿਚ ਢਾਲਣ ਦੀ ਖੇਚਲ ਤੋਂ ਬਚਾ ਲੈ ਤੇ ਆਪਣੀ ਇਸ ਰਜ਼ਾ ਨੂੰ ਉਲਟਾ ਦੇ। ਸੋ, ਸਾਡੀ ਮੰਗ ਰਜ਼ਾ-ਅਨੁਸਾਰ ਹੁੰਦਿਆਂ ਭੀ, ਅਸੀਂ ਤਰੀਕਾ ਉਹ ਚਾਹੁੰਦੇ ਹਾਂ ਜੋ ਰਜ਼ਾ ਦੇ ਉਲਟ ਹੈ। ਹੁਕਮ ਤਾਂ ਇਹ ਹੈ:

ਸੰਮਨ ਜਉ ਇਸੁ ਪ੍ਰੇਮ ਕੀ, ਦਮ ਕ੍ਰਿਹੁ ਹੋਤੀ ਸਾਟ ॥

ਰਾਵਨ ਹੁਤੇ ਸੁ ਰੰਕ ਨਹਿ, ਜਿਨਿ ਸਿਰ ਦੀਨੋ ਕਾਟਿ ॥੧॥

ਇਨਸਾਨੀ ਇਖ਼ਲਾਕ ਦੀ ਮਸ਼ੀਨਰੀ ਆਤਮਕ-ਘਾੜਤ ਵਾਸਤੇ ਅਤਿ ਜ਼ਰੂਰੀ ਹੈ। ਜਦੋਂ ਮੈਂ ਆਤਮ-ਘਾੜਤ ਵਾਸਤੇ ਅਰਦਾਸ ਕਰਦਾ ਹਾਂ, ਸੁਤੇ ਹੀ ਉਸ ਅਰਦਾਸ ਦਾ ਭਾਵ ਇਹ ਹੈ ਕਿ ਹੇ ਪ੍ਰਭੂ! ਇਸ ਮਸ਼ੀਨਰੀ ਵਿਚੋਂ ਲੰਘਾ ਕੇ ਮੇਰੀ ਨਵੀਂ ਘਾੜਤ ਘੜ।

ਬਾਲਕ ਨੇ ਵਿੱਦਿਆ ਸਿੱਖਣ ਤੋਂ ਬਿਨਾ ਗਿਆਨਵਾਨ ਨਹੀਂ ਬਣ ਜਾਣਾ। ਸਤਿਗੁਰੂ ਨੇ ਬੰਦਿਆਂ ਵਾਸਤੇ ਪਾਠ-ਸ਼ਾਲਾ ਬਣਾ ਦਿੱਤੀ ਹੈ, ਜਿਸ ਵਿਚੋਂ ਸਹਿਜੇ ਸਹਿਜੇ ਮਿਹਨਤ ਨਾਲ 'ਹਰਿ-ਗੁਣ' ਸਿਖਣੇ ਹਨ :

ਸਤ ਸੰਗਤਿ ਸਤਿਗੁਰ ਚਟਸਾਲ ਹੈ, ਜਿਤੁ ਹਰਿ ਗੁਣ ਸਿਖਾ ॥

ਜਦੋਂ ਅਸੀਂ ਇਸ ਤਸਵੀਰ ਦਾ ਦੂਜਾ ਪਾਸਾ ਵੇਖਦੇ ਹਾਂ ਤਾਂ ਇਹ ਗੱਲ ਹੋਰ ਭੀ ਗੁੰਝਲਦਾਰ ਬਣ ਜਾਂਦੀ ਹੈ। ਇਹ ਗੱਲ ਤਾਂ ਭਲਾ ਸਮਝ ਲਈ ਕਿ ਪਰਮਾਤਮਾ ਦੀ ਰਜ਼ਾ ਅਨੁਸਾਰ ਮਨੁੱਖ ਨੇ ਪੂਰਨ ਮਨੁੱਖਤਾ ਸਹਿਜੇ ਸਹਿਜੇ ਹਾਸਲ ਕਰਨੀ ਹੈ, ਤੇ ਇਸ ਦੇ ਅੰਦਰੋਂ ਅਧੂਰਾ-ਪਨ ਭੀ ਸਹਿਜੇ ਸਹਿਜੇ ਹੀ ਦੂਰ ਹੋਣਾ ਹੈ; ਪਰ ਕੀ ਇਹ ਭੀ ਪਰਮਾਤਮਾ ਦੀ ਹੀ ਰਜ਼ਾ ਹੈ ਕਿ ਅਸੀਂ ਪਾਪ ਕਰੀ ਹੀ ਜਾਈਏ, ਭਾਵੇਂ ਪਾਪ ਤੋਂ ਬਚਣ ਵਾਸਤੇ ਉਸ ਦੇ ਦਰ 'ਤੇ ਕਿਤਨੇ ਹੀ ਤਰਲੇ ਕਰੀਏ ? 'ਪੂਰਨਤਾ' ਤਾਂ ਬੇਸ਼ੱਕ ਚਿਰਾਕੀ ਹੀ ਆਵੇ, ਪਰ ਮੇਰੀ ਇਕ ਝਰਲੇ-ਭਰੀ ਅਰਦਾਸ ਨਾਲ ਮੈਨੂੰ 'ਪਾਪ' ਤੋਂ ਕਿਉਂ ਖਲਾਸੀ ਨਹੀਂ ਮਿਲਦੀ ?

ਜੇ ਪਾਪ-ਕਰਮ ਮਾੜਾ ਹੈ ਤਾਂ ਪਰਮਾਤਮਾ ਨੂੰ ਤਾਂ ਇਹ ਬਹੁਤ ਹੀ ਮਾੜਾ ਲੱਗਦਾ ਹੋਵੇਗਾ। ਇਹ ਉਸ ਦੀ 'ਰਜ਼ਾ' ਦੇ ਅਨੁਕੂਲ ਹੀ ਹੋਵੇਗਾ ਕਿ ਮੈਨੂੰ ਉਹ ਪਾਪ-ਕਰਮ ਤੋਂ ਖਲਾਸੀ ਦਿਵਾਏ। ਜੇ ਮੈਂ ਪਹਿਲਾਂ 'ਚੋਰੀ' ਕਰਦਾ ਰਿਹਾ ਹਾਂ, ਤੇ ਫਿਰ ਕਿਸੇ ਤਰ੍ਹਾਂ ਮੈਨੂੰ ਇਹ ਸਮਝ ਆ ਗਈ ਹੈ ਕਿ ਇਹ ਕਰਮ ਮਾੜਾ ਹੈ, ਇਹ ਕੁਦਰਤੀ ਗੱਲ ਹੈ ਮੈਂ ਪ੍ਰਭੂ-ਦਰ 'ਤੇ ਅਰਦਾਸ ਕਰਾਂਗਾ—ਪਾਤਿਸ਼ਾਹ ! ਮੈਨੂੰ ਚੋਰੀ ਕਰਨ ਤੋਂ ਬਚਾ। ਇਹ ਗੱਲ ਤਾਂ ਬੜੀ ਹਾਸੋ-ਹੀਣੀ ਹੈ ਜੇ ਮੈਂ ਅਰਜ਼ੋਈ ਕਰਾਂ ਕਿ ਮੈਨੂੰ 'ਸਹਿਜੇ ਸਹਿਜੇ' ਚੋਰੀ ਕਰਨ ਤੋਂ ਬਚਾ।

ਓਪਰੀ ਨਜ਼ਰੋਂ ਇਹ ਗੱਲ ਤਾਂ ਠੀਕ ਜਾਪਦੀ ਹੈ ਕਿ 'ਪੂਰਨ ਮਨੁੱਖਤਾ' ਭਾਵੇਂ ਚਿਰਾਕੀ ਨਸੀਬ ਹੋਵੇ, ਪਰ 'ਮੰਦ ਕਰਮ' ਕਰਨ ਤੋਂ ਖਲਾਸੀ ਤੁਰਤ ਮਿਲ ਜਾਣ ਵਿਚ ਪਰਮਾਤਮਾ ਨੂੰ ਕਿਉਂ ਇਤਰਾਜ਼ ਹੈ।

ਰਤਾ ਗੁਰੂ ਨਾਲ ਸੋਚਿਆਂ ਇਕ ਔਖਿਆਈ ਆ ਪੈਂਦੀ ਹੈ; ਇਹਨਾਂ ਦੋਹਾਂ 'ਹਾਲਤਾਂ' ਵਿਚ ਫ਼ਰਕ ਲੱਭਣਾ ਬੜਾ ਮੁਸ਼ਕਲ ਹੈ। 'ਭਲਾਈ ਵਾਲੇ ਪਾਸੇ ਤਰੱਕੀ ਕਰਨੀ' ਅਤੇ 'ਮੰਦੇ ਪਾਸੇ ਵਲੋਂ ਹਟਣਾ'—ਅਸਲ ਵਿਚ ਇਹ ਇਕੋ ਹੀ 'ਮਾਨਸਿਕ ਅਵਸਥਾ' ਹੈ; ਅਸੀਂ ਸਿਰਫ਼ ਇਸ ਨੂੰ ਦੋ ਪਾਸਿਆਂ ਵਲੋਂ ਵੇਖ ਰਹੇ ਹਾਂ। ਭਲਾ, ਜੇ ਆਖੀਏ 'ਧੀਰਜ ਨਾਲ ਬੈਠ', ਜਾਂ, 'ਉਤਾਵਲਾ-ਪਨ ਛੱਡ'—ਇਹਨਾਂ ਦੋਹਾਂ ਵਿਚ ਕੋਈ ਫ਼ਰਕ ਨਹੀਂ ਹੈ, ਮਾਨਸਿਕ ਤਸਵੀਰ ਉਹੀ ਹੈ, ਸਿਰਫ਼ ਦੋ ਵੱਖ ਵੱਖ

ਨੁਕਰਾਂ ਤੋਂ ਵੇਖੀ ਗਈ ਹੈ। ਜੇ ਮੈਂ 'ਉਤਾਵਲਾਪਨ' ਛੱਡ ਦਿੱਤਾ ਹੈ, ਤਾਂ ਅਮਲੀ ਜੀਵਨ ਵਿਚ ਮੈਂ 'ਧੀਰਜ' ਦਾ ਗੁਣ ਹਾਸਲ ਕਰ ਲਿਆ ਹੈ। ਜੇ ਮੈਂ ਹਰ ਪਾਸਿਓਂ ਇਖਲਾਕ ਦੀ ਹੱਦ ਟੱਪਣ ਤੋਂ ਆਪਣੇ ਆਪ ਨੂੰ ਬਚਾ ਲਿਆ ਹੈ, ਤਾਂ ਦੂਜੇ ਲਫਜ਼ਾਂ ਵਿਚ, ਮੈਂ ਮਨ 'ਜਿੱਤਣ' ਦਾ ਗੁਣ ਪ੍ਰਾਪਤ ਕਰ ਲਿਆ ਹੈ।

ਗੁਰਬਾਣੀ ਵਿਚ ਅਸੀਂ ਇਹੋ ਜਿਹੇ ਹੁਕਮ ਕਈ ਥਾਂ 'ਤੇ ਪੜ੍ਹਦੇ ਹਾਂ :

ਕਬੀਰ ਜੋ ਤੁਹਿ ਸਾਧ ਪਿਰੰਮ ਕੀ, ਸੀਸੁ ਕਾਟਿ ਕਰਿ ਗੋਇ ॥

ਖੇਲਤ ਖੇਲਤ ਹਾਲ ਕਰਿ, ਜੋ ਕਿਛੁ ਹੋਇ ਤ ਹੋਇ ॥੨੩੯॥

ਭਾਈ ਨੰਦ ਲਾਲ ਜੀ ਭੀ ਲਿਖਦੇ ਹਨ :

ਮੰਨਜ਼ਲੇ ਇਸ਼ਕ ਦਰਾਜ਼ ਅਸਤ ਬਾ-ਪਾ ਨ-ਤਵਾਂ ਰਫ਼ਤ,

ਸਰ ਕਦਮ ਸਾਜ਼ ਕਿ ਤਾਂ ਦਰ ਰਾਹੇ ਆਂ ਯਾਰ ਰਵੀ ॥

'ਪੂਰਨ ਮਨੁੱਖਤਾ' 'ਤੇ ਅੱਪੜਨ ਵਾਸਤੇ 'ਆਪਾ' ਵਾਰਨਾ ਪਏਗਾ। ਇਸ ਸਫ਼ਰ ਵਿਚ ਕਈ ਥਾਈਂ ਮਨ ਕਈ ਸੋਹਣਿਆਂ ਪੜਾਵਾਂ 'ਤੇ ਅਟਕਣ ਨੂੰ ਲੋਚੇਗਾ, ਮਾਇਆ ਦੇ ਕਈ ਕੌਤਕ ਇਸ ਨੂੰ ਭਰਮਾਉਣਗੇ, ਪਰ ਇਹਨਾਂ ਤੋਂ ਬਚਿਆਂ ਹੀ ਨਿਸ਼ਾਨੇ 'ਤੇ ਪਹੁੰਚ ਹੋ ਸਕੇਗੀ। ਅਸੀਂ ਆਮ ਤੌਰ 'ਤੇ ਆਪਣੀ ਸਿਆਣਪ ਤੇ ਅਕਲ ਦੀ ਟੇਕ ਪਾਰ ਲੈਂਦੇ ਹਾਂ, ਮਨੁੱਖਤਾ ਦੇ ਨਿਸ਼ਾਨੇ 'ਤੇ ਅੱਪੜਨ ਵਿਚ ਇਹ ਹੀ ਵੱਡੀ ਰੁਕਾਵਟ ਸਾਬਤ ਹੁੰਦੀ ਹੈ। ਪਰ ਜਦੋਂ ਕਿਸੇ ਵਿਕਾਰ ਵਿਚ ਠੇਡਾ ਖਾ ਕੇ ਡਿਗਦੇ ਹਾਂ, ਤਦੋਂ ਦਰ 'ਤੇ ਜ਼ਾਰੀ ਕਰਦੇ ਹਾਂ, ਤਰਲੇ ਲੈਂਦੇ ਹਾਂ ਤੇ ਆਪਣੀ ਹਾਰ 'ਤੇ ਪਛਤਾਂਦੇ ਹਾਂ। ਉਸ ਵੇਲੇ ਸ਼ਰਮਿੰਦੇ ਹੁੰਦੇ ਹਾਂ ਕਿ ਆਪਣੀ ਅਕਲ ਦਾ ਆਸਰਾ ਉਸ ਦੀ ਰਹਿਮਤ ਦੇ ਪ੍ਰਵਾਹ ਤੋਂ ਵਿਛੋੜ ਰਿਹਾ ਸੀ। ਸੋ, ਜਿਉਂ ਜਿਉਂ ਠੇਡੇ ਖਾਂਦੇ ਹਾਂ, ਤਿਉਂ ਤਿਉਂ ਪ੍ਰਭੂ ਦੇ ਦਰ 'ਤੇ ਅਰਜ਼ੋਈ ਕਰਨ ਦੀ ਵਧੀਕ ਲੋੜ ਜਾਪਦੀ ਹੈ, ਤਿਉਂ ਤਿਉਂ ਆਪਣੀ ਅਕਲ ਦਾ ਮਾਣ ਤਾਣ ਟੁੱਟਦਾ ਹੈ। ਇਹੀ ਹੈ 'ਉਸ ਦੇ ਰਾਹ 'ਤੇ ਸਿਰ-ਭਾਰ ਤੁਰਨਾ', ਇਹੀ ਹੈ 'ਸਿਰ ਤਲੀ 'ਤੇ ਧਰਨਾ'।

ਜਦੋਂ ਅਸੀਂ ਚਾਹੁੰਦੇ ਹਾਂ ਕਿ ਅਸਾਨੂੰ ਇਕੋ ਵਾਰੀ ਵਿਕਾਰਾਂ ਤੋਂ ਖ਼ਲਾਸੀ ਮਿਲ ਜਾਏ, ਤਾਂ ਅਸਲ ਵਿਚ ਅਸੀਂ 'ਸਿਰ ਭਾਰ ਤੁਰਨ' ਦੇ ਸੋਹਣੇ ਵਸੀਲੇ ਤੋਂ ਲਾਭ ਉਠਾਉਣਾ ਨਹੀਂ ਚਾਹੁੰਦੇ। ਪਰ ਜਿਸ ਨੇ ਜੀਵਾਂ ਦੇ ਭਲੇ ਵਾਸਤੇ ਆਪਣੀ ਕੁਦਰਤ ਵਿਚ ਇਹ ਨਿਯਮ ਬਣਾਇਆ ਹੈ, ਉਹ ਸਾਡੀ ਅੰਵਾਣ ਅਰਜ਼ੋਈ 'ਤੇ ਇਹ ਨਿਯਮ ਕਿਵੇਂ ਤੋੜੇ ?

ਜਦੋਂ ਅਸੀਂ ਇਹ ਚਾਹੁੰਦੇ ਹਾਂ ਕਿ ਪਰਮਾਤਮਾ ਦੇ ਦਰ 'ਤੇ ਇੱਕੋ ਵਾਰੀ ਅਰਜ਼ੋਈ ਕਰ ਕੇ ਸਦਾ ਲਈ ਵਿਕਾਰਾਂ ਤੋਂ ਬਚ ਜਾਈਏ, ਤਾਂ ਸਾਨੂੰ ਪਹਿਲਾਂ ਇਹ ਸਮਝਣ ਦੀ ਲੋੜ ਹੈ ਕਿ ਸਾਡੀ ਇਹ ਖਾਹਿਸ਼ ਅਸਲ ਵਿਚ ਕਿਸ ਤਰ੍ਹਾਂ ਦੀ ਹੈ। ਇਹ ਤਾਂ ਹੋ ਸਕਦਾ ਹੈ ਕਿ ਪਾਪ ਤੋਂ ਬਚਣ ਲਈ ਤਰਲਾ ਰਜ਼ਾ ਅਨੁਸਾਰ ਹੈ, ਪਰ ਇਹ ਜ਼ਰੂਰੀ ਨਹੀਂ ਕਿ ਜੇ 'ਤਰੀਕਾ' ਅਸੀਂ ਚਾਹੁੰਦੇ ਹਾਂ ਉਹ ਭੀ ਰਜ਼ਾ-ਅਨੁਕੂਲ ਹੋਵੇ।

(੧) ਜੇ ਮੈਂ ਇਹ ਚਾਹੁੰਦਾ ਹਾਂ ਕਿ ਕਾਮਾਦਿਕ ਵਿਕਾਰ ਕਰਨ ਦੀ ਮੇਰੇ ਅੰਦਰ ਸੱਤਿਆ ਹੀ ਨਾ ਰਹੇ, ਤਾਂ ਮੈਂ ਕੁਦਰਤ ਦੇ ਇਕ ਬੜੇ ਜ਼ਰੂਰੀ ਨਿਯਮ ਨੂੰ ਉਲਟਵਾ ਕੇ ਜਗਤ ਦੀ ਸਾਰੀ ਖੇਡ ਨੂੰ ਤੋੜਨਾ ਚਾਹੁੰਦਾ ਹਾਂ। ਜੇ 'ਕਾਮ' ਨਾ ਰਹੇ, ਤਾਂ ਜਗਤ-ਰਚਨਾ ਦਾ ਸਿਲਸਿਲਾ ਮੁੱਕ ਜਾਏ। ਜੇ 'ਮੋਹ' ਨਾ ਰਹੇ, ਤਾਂ ਨਿੱਕੇ ਨਿੱਕੇ ਬਾਲਾਂ ਨੂੰ ਪਾਲਣ ਵਾਸਤੇ ਕਿਉਂ ਕੋਈ ਮਾਂ ਕੁਰਬਾਨੀ ਕਰੇ? ਸੋ, ਮੇਰੀ ਇਹ ਮੰਗ ਰਜ਼ਾ-ਅਨੁਸਾਰ ਨਹੀਂ ਹੈ।

(੨) ਜੇ ਮੈਂ ਇਹ ਚਾਹੁੰਦਾ ਹਾਂ ਕਿ ਮੇਰੇ ਰਾਹ ਵਿਚ ਕੋਈ ਅਜ਼ਮਾਇਸ਼, ਕੋਈ ਇਮਤਿਹਾਨ ਨਾ ਆਵੇ, ਤਾਂ ਇਹ ਭੀ ਰਜ਼ਾ-ਵਿਰੁੱਧ ਹੈ। ਇਹ 'ਇਮਤਿਹਾਨ' ਹੀ ਇਖ਼ਲਾਕੀ ਤਰੱਕੀ ਦਾ ਵਸੀਲਾ ਹਨ।

(੩) ਜੇ ਮੈਂ ਇਹ ਚਾਹੁੰਦਾ ਹਾਂ ਕਿ ਇੱਕੋ ਵਾਰੀ ਵਿਕਾਰਾਂ ਤੋਂ ਖ਼ਲਾਸੀ ਹੋ ਕੇ, ਮੈਨੂੰ ਮੁੜ ਮੁੜ ਤਰਲੇ ਕਰਨ ਦੀ ਮੁਥਾਜੀ ਨਾ ਰਹੇ, ਇਸ ਦਾ ਭਾਵ ਇਹ ਹੈ ਕਿ ਮੈਂ ਪਰਮਾਤਮਾ ਨਾਲ ਆਪਣਾ ਸਦਾ ਦਾ ਸੰਬੰਧ ਨਹੀਂ ਰੱਖਣਾ ਚਾਹੁੰਦਾ।

(੪) ਜੇ ਮੈਂ ਇਹ ਚਾਹੁੰਦਾ ਹਾਂ ਕਿ ਮੈਂ ਬੇਪਰਵਾਹੀ ਦਾ ਜੀਵਨ ਭੀ ਗੁਜ਼ਾਰੀ ਜਾਵਾਂ, ਵਿਕਾਰਾਂ ਨਾਲ ਜਾਣ-ਬੁੱਝ ਕੇ ਆਡਾ ਭੀ ਲਾਈ ਰੱਖਾਂ, ਤੇ ਫਿਰ ਭੀ ਬਚਿਆ ਰਹਾਂ, ਤਾਂ ਪਰਮਾਤਮਾ ਇਹ ਜ਼ਰੂਰੀ ਸਮਝਦਾ ਹੈ ਕਿ ਮੈਂ ਅਜ਼ਮਾਇਸ਼ ਵਿਚ ਮੂੰਹ ਭਾਰ ਡਿੱਗਾਂ, ਤਾਂ ਜੁ ਮੈਨੂੰ ਸੁਰਤਿ ਆਵੇ।

ਵਿਕਾਰ ਕਰਨ ਦੀਆਂ ਵਾਦੀਆਂ ਸਤਾਂਦੀਆਂ ਰਹਿਣਗੀਆਂ, ਅਜ਼ਮਾਇਸ਼ਾਂ ਆਉਂਦੀਆਂ ਰਹਿਣਗੀਆਂ, ਪਿਛਲੇ ਕੀਤੇ ਕੁਕਰਮਾਂ ਦਾ ਕੌੜਾ ਸੁਆਦ ਭੀ ਨਹੀਂ ਬਚਾਏਗਾ। ਇਕੋ ਚੀਜ਼ ਬਚਾਏਗੀ, ਉਹ ਇਹ ਹੈ ਜਿਸ ਸ਼ੋਮੇ ਨਾਲੋਂ ਵਿਛੜੇ ਹਾਂ, ਉਸ ਨਾਲ ਮੇਲ ਟਿਕਿਆ ਰਹੇ, ਉਹ ਰਹਿਤ ਦਾ ਦਰਿਆ ਸਾਡੇ ਅੰਦਰ ਇਤਨੇ ਜ਼ੋਰ ਵਿਚ ਵਹੇ ਕਿ ਸਭ ਵਿਕਾਰ ਉਸ ਵਿਚ ਰੁੜ੍ਹ ਜਾਣ। ਹੁਕਮ ਹੈ:

੧. ਪਬਰ ਤੂੰ ਹਰੀਆਵਲਾ, ਕਵਲਾ ਕੰਚਨ ਵੰਨਿ ॥

ਕੈ ਦੋਖੜੈ ਸੜਓਹਿ, ਕਾਲੀ ਹੋਈਆ ਦੇਹੁਰੀ, ਨਾਨਕ ਮੈ ਤਨਿ ਭੰਗੁ ॥

ਜਾਣਾ, ਪਾਣੀ ਨਾ ਲਹਾਂ ਜੈ ਸੇਤੀ ਮੇਰਾ ਸੰਗੁ ॥

(ਮ: ੧)

੨. ਖਖੜੀਆ ਸੁਹਾਵੀਆ ਲਗੜੀਆ ਅਕ ਕੰਠਿ ॥

ਬਿਰਹ ਵਿਛੋੜਾ ਧਣੀ ਸਿਉ ਨਾਨਕ ਸਹਸੈ ਗੰਠਿ ॥

(ਮ: ੫)

ਬਹੁਤ ਸਾਰੇ ਮੰਦ-ਕਰਮ ਐਸੇ ਹਨ ਜੋ ਅਸੀ ਅੰਵਾਣਪੁਣੇ ਵਿਚ ਕਰੀ ਜਾਂਦੇ ਹਾਂ। ਮਾਪੇ ਪੁੱਤਰ ਨੂੰ ਪਾਲ-ਪੋਸ ਕੇ ਜੁਆਨ ਕਰਦੇ ਹਨ, ਜਦੋਂ ਉਹ ਆਪ ਬਿਰਧ ਅਵਸਥਾ ਵਿਚ ਅਪੜਦੇ ਹਨ ਤਾਂ ਉਸ ਪੁੱਤਰ ਦੇ ਹੱਥਾਂ ਵਲ ਤੱਕਦੇ ਹਨ। ਉਹ ਪੁੱਤਰ ਆਪਣੇ ਬਾਲਾਂ ਵਾਸਤੇ ਤਾਂ ਦੁੱਧ ਘਿਉ ਆਦਿਕ ਦਾ ਖਾਸ ਖਿਆਲ ਰੱਖਦਾ ਹੈ। ਕਿਉਂਕਿ ਉਹ ਸਮਝਦਾ ਹੈ ਕਿ ਉਹਨਾਂ ਨੇ ਜੁਆਨ ਹੋ ਕੇ ਕਈ ਕੰਮ ਕਰਨੇ ਹਨ, ਪਰ ਮਾਪਿਆਂ ਦਾ ਅਦਬ ਕਰਦਾ ਹੋਇਆ ਭੀ ਉਹਨਾਂ ਨੂੰ ਸਾਧਾਰਨ ਜਿਹੀ ਰੋਟੀ ਦੋਂਦਾ ਹੈ, ਇਸ ਖਿਆਲ ਨਾਲ ਕਿ ਇਹ ਹੁਣ ਆਪਣਾ ਸਮਾ ਲੰਘਾ ਚੁਕੇ ਹਨ। ਪਰ ਜਦੋਂ ਉਹ ਆਪ ਬਿਰਧ ਉਮਰ 'ਤੇ ਅਪੜਦਾ ਹੈ, ਤਦੋਂ ਉਸ ਨੂੰ ਸਮਝ ਆਉਂਦੀ ਹੈ ਕਿ ਚੰਗੀ ਖੁਰਾਕ ਬਿਰਧ ਵਾਸਤੇ ਭੀ ਉਤਨੀ ਹੀ ਜ਼ਰੂਰੀ ਹੈ ਜਿਤਨੀ ਬਾਲਾਂ ਵਾਸਤੇ। ਹੁਣ ਉਹ ਸਮਝਦਾ ਹੈ ਕਿ ਮਾਪਿਆਂ ਦੀ ਚੰਗੀ ਸੇਵਾ ਨਾ ਕਰਨ ਦਾ ਪਾਪ ਕੀਤਾ, ਕਈ ਵਾਰੀ ਉਹਨਾਂ ਨਾਲ ਖਰ੍ਹਵੇ ਲਫਜ਼ ਭੀ ਵਰਤੇ। ਪਰ ਇਤਨੇ ਚਿਰ ਵਿਚ ਇਸ ਕੰਮ ਦਾ ਇਖਲਾਕੀ ਪਾਸਾ ਬਦਲ ਨਹੀਂ ਗਿਆ। ਜੇ ਅੱਜ ਮਾਪਿਆਂ ਨਾਲ ਰੁੱਖਾ ਵਰਤਾਉ ਪਾਪ ਹੈ ਤਾਂ ਅੱਜ ਤੋਂ ਵੀਹ ਸਾਲ ਪਹਿਲਾਂ ਭੀ ਇਹ ਪਾਪ ਸੀ। ਫਰਕ ਸਿਰਫ ਇਹ ਪਿਆ ਹੈ ਕਿ ਪਹਿਲਾਂ ਇਹ ਪਾਪ ਅਗਿਆਨਤਾ ਦੇ ਕਾਰਨ ਸੀ ਤੇ ਹੁਣ ਜਾਣ-ਬੁੱਝ ਕੇ ਹੈ।

ਪਰ ਬਹੁਤ ਪਾਪ ਐਸੇ ਹਨ ਜੋ 'ਕਮਾਈ' ਵਿਚ ਨਹੀਂ, 'ਉਕਾਈ' ਵਿਚ ਹਨ। ਅਸੀਂ ਰੋਜ਼ ਦੇ ੨੪ ਘੰਟਿਆਂ ਵਿਚੋਂ ਬਹੁਤ ਸਾਰਾ ਸਮਾ ਖਾਣ ਪੀਣ ਆਦਿਕ ਸਰੀਰਕ ਸੁਖਾਂ ਵਿਚ ਲੰਘਾ ਦੇਂਦੇ ਹਾਂ, ਤੇ ਆਪਣੇ ਆਤਮਕ ਜੀਵਨ ਵਲੋਂ ਉੱਕਾ ਹੀ ਲਾ-ਪਰਵਾਹੀ ਹੈ। ਹੁਕਮ ਹੈ:

ਖਾਤ ਪੀਤ ਖੇਲਤ ਹਸਤ ਬਿਸਥਾਰ ॥

ਕਵਨ ਅਰਥ ਮਿਰਤਕ ਸੀਗਾਰ ॥੨॥

ਜੋ ਨ ਸੁਨਹਿ ਜਸੁ ਪਰਮਾਨੰਦਾ ॥

ਪਸੁ ਪੰਖੀ ਤ੍ਰਿਗਦ ਜੋਨਿ ਤੇ ਮੰਦਾ ॥੩॥

ਇਹਨਾਂ ਸਾਰੀਆਂ 'ਉਕਾਈਆਂ' ਦੀ ਸਮਝ ਕਿੱਥੋਂ ਪਏ ? ਗੁਰੂ-ਦਰ ਤੋਂ।

ਸੋ, ਜਦ ਤਕ ਇਹ 'ਅਗਿਆਨਤਾ' ਟਿਕੀ ਹੋਈ ਹੈ, ਆਤਮਕ ਜੀਵਨ ਸੰਬੰਧੀ ਕੀਤੀ ਹੋਈ ਅਰਜ਼ੋਈ ਭੀ ਰਜ਼ਾ ਦੇ ਵਿਰੁੱਧ ਹੋ ਸਕਦੀ ਹੈ। ਹਿਰਦੇ ਦਾ ਭਾਂਡਾ ਪਹਿਲਾਂ ਖ਼ਾਲੀ ਕਰਨਾ ਪਏਗਾ, ਕੀ ਪਤਾ ਹੈ ਕਿ ਆਤਮਕ ਉੱਨਤੀ ਵਾਸਤੇ ਕੀਤੀ ਅਰਜ਼ੋਈ ਦਾ ਪਹਿਲਾ ਫਲ 'ਨਿਮਰਤਾ' ਹੀ ਹੋਵੇ। ਹੁਕਮ ਭੀ ਹੈ:

ਵਸਤੁ ਅੰਦਰਿ ਵਸਤੁ ਸਮਾਵੈ, ਦੂਜੀ ਹੋਵੈ ਪਾਸਿ ॥

ਸਾਹਿਬ ਸੇਤੀ ਹੁਕਮੁ ਨ ਚਲੈ, ਕਹੀ ਬਣੈ ਅਰਦਾਸਿ ॥

ਪਰ 'ਨਿਮਰਤਾ' 'ਨਿਮਰਤਾ' ਵਿਚ ਫ਼ਰਕ ਹੈ। ਇਕ ਮੰਗਤਾ ਭੀ ਬੈਰ ਵਾਸਤੇ ਤਰਲੇ ਕਰਦਾ ਹੈ, ਇਕ ਬੱਚਾ ਭੀ ਪਿਉ ਪਾਸੋਂ ਮੰਗਦਾ ਹੈ। ਮੰਗਤੇ ਨੂੰ ਯਕੀਨ ਨਹੀਂ ਕਿ ਜ਼ਰੂਰ ਮਿਲੇਗਾ, ਬੱਚੇ ਨੂੰ ਯਕੀਨ ਹੈ—ਮੇਰਾ ਪਿਉ ਹੈ, ਮੈਨੂੰ ਜ਼ਰੂਰ ਦੇਵੇਗਾ। ਸੋ, ਮੰਗਣ ਵੇਲੇ ਆਪਣੇ ਆਪ ਨੂੰ ਪਦਾਰਥ ਹਾਸਲ ਕਰਨ ਦੇ ਯੋਗ ਬਣਾਣਾ ਹੈ।

## ਸਰਬਤ ਦਾ ਭਲਾ

ਸਾਡੇ ਦੇਸ ਦੇ ਭਗਤ-ਇਤਿਹਾਸ ਵਿਚ ਇਹ ਗੱਲ ਆਮ ਪਰਸਿੱਧ ਹੈ ਕਿ ਭਗਤ ਨਾਮਦੇਵ ਅਤੇ ਤ੍ਰਿਲੋਚਨ ਮਿੱਤਰ ਸਨ। ਨਾਮਦੇਵ ਨੇ ਆਪਣੇ ਮਿੱਤਰ ਤ੍ਰਿਲੋਚਨ ਵਾਸਤੇ ਪ੍ਰਭੂ ਦੀ ਹਜ਼ੂਰੀ ਵਿਚ ਅਰਦਾਸ ਕੀਤੀ ਕਿ ਤ੍ਰਿਲੋਚਨ ਨੂੰ ਭੀ ਦਰਸ਼ਨ ਹੋਵੇ। ਇਸ ਅਰਜ਼ੋਈ ਦੀ ਬਰਕਤਿ ਨਾਲ ਤ੍ਰਿਲੋਚਨ ਉੱਤੇ ਦੀਦਾਰ ਦੀ ਮਿਹਰ ਹੋਈ। ਭਗਤਾਂ ਦੇ ਜੀਵਨ-ਲਿਖਾਰੀਆਂ ਪਾਸੋਂ ਇਸ ਬਾਰੇ ਗਵਾਹੀ ਭੀ ਇਉਂ ਮਿਲਦੀ ਹੈ:

ਦਰਸਨੁ ਵੇਖਣ ਨਾਮਦੇਵ, ਭਲਕੇ ਉਠਿ ਤ੍ਰਿਲੋਚਨੁ ਆਵੈ ॥  
 ਭਗਤਿ ਕਰਨਿ ਮਿਲਿ ਦੁਇ ਜਣੇ, ਨਾਮਦੇਉ ਹਰਿ ਚਲਤ ਸੁਣਾਵੈ ॥  
 ਮੇਰੀ ਭੀ ਕਰਿ ਬੇਨਤੀ, ਦਰਸਨੁ ਦੇਖਾਂ ਜੇ ਤਿਸੁ ਭਾਵੈ ॥  
 ਠਾਕੁਰ ਜੀ ਨੋ ਪੁੱਛਿਓਸੁ, ਦਰਸਨੁ ਕਿਵੇਂ ਤ੍ਰਿਲੋਚਨੁ ਪਾਵੈ ॥  
 ਹੱਸਿ ਕੈ ਠਾਕੁਰੁ ਬੋਲਿਆ, ਨਾਮਦੇਉ ਨੋ ਕਹਿ ਸਮਝਾਵੈ ॥  
 ਹਥਿ ਨ ਆਵੈ ਭੇਟ ਸੋ, ਤੁੱਸਿ ਤ੍ਰਿਲੋਚਨ ਮੈਂ ਮੁਹਿ ਲਾਵੈ ॥  
 ਹਉ ਅਧੀਨੁ ਹਾਂ ਭਗਤ ਦੇ, ਪਹੁੰਚ ਨ ਹੰਘਾ ਭਗਤੀ ਦਾਵੈ ॥  
 ਹੋਇ ਵਿਚੋਲਾ ਆਣਿ ਮਿਲਾਵੈ ॥੧੨॥

(ਵਾਰ ੧੦)

ਤ੍ਰਿਸ਼ਨਾ ਦੀ ਅੱਗ ਵਿਚ ਸੜਦੇ ਜਗਤ ਦੀ ਭਲਾਈ ਵਾਸਤੇ ਗੁਰੂ ਅਮਰਦਾਸ ਜੀ ਇਉਂ ਅਰਦਾਸ ਕਰਦੇ ਹਨ :

ਜਗਤੁ ਜਲੰਦਾ ਰਖਿ ਲੈ, ਆਪਣੀ ਕਿਰਪਾ ਧਾਰਿ ॥  
 ਜਿਤੁ ਦੁਆਰੈ ਉਬਰੈ, ਤਿਤੈ ਲੈਹੁ ਉਬਾਰਿ ॥

ਸਿੱਖੀ-ਜੀਵਨ ਵਾਸਤੇ ਜੋ ਮਰਯਾਦਾ ਸਤਿਗੁਰੂ ਜੀ ਨੇ ਕਾਇਮ ਕੀਤੀ ਹੈ ਉਸ ਅਨੁਸਾਰ ਹਰੇਕ ਸਿਖ ਨੂੰ ਹੁਕਮ ਹੈ ਕਿ ਹਰ ਰੋਜ਼ ਪ੍ਰਭੂ-ਦਰ 'ਤੇ ਅਰਦਾਸ ਕਰੇ। ਜੋ ਅਰਦਾਸ ਸਿਖ-ਮਰਯਾਦਾ ਵਿਚ ਨਿਯਤ ਕੀਤੀ ਗਈ ਹੈ, ਉਸ ਦੇ ਅਖੀਰ 'ਤੇ ਸਿਖ ਸਤਸੰਗ ਵਿਚ ਜਾਂ ਇੱਕਲਾ ਭੀ ਹੇਠ-ਲਿਖੀਆਂ ਚਾਰ ਬਰਕਤਾਂ ਪ੍ਰਭੂ

ਪਾਸੋਂ ਮੰਗਦਾ ਹੈ :

ਨਾਮ, ਚੜ੍ਹਦੀ ਕਲਾ, ਤੇਰੇ ਭਾਂਡੇ, ਸਰਬੱਤ ਦਾ ਭਲਾ ॥

ਭਾਵ, ਸਿਖ ਪ੍ਰਭੂ-ਦਰ ਤੋਂ ਉਸ ਦੇ ਸਿਮਰਨ ਦੀ ਦਾਤਿ ਮੰਗਦਾ ਹੈ। ਸੁੱਖ ਆਉਣ ਚਾਹੇ ਦੁੱਖ, ਸਿਖ ਪ੍ਰਭੂ ਦੀ ਬਖ਼ਸ਼ਿਸ਼ ਦੀ ਆਸ ਵਿਚ ਟਿਕੇ ਰਹਿਣਾ ਚਾਹੁੰਦਾ ਹੈ। ਉਸ ਦੀ ਰਜ਼ਾ ਵਿਚ ਰਾਜ਼ੀ ਰਹਿਣਾ ਤੇ ਸਾਰੀ ਖ਼ਲਕਤਿ ਦੀ ਭਲਾਈ ਮੰਗਦਾ ਹੈ।

ਜੇ ਪਰਮਾਤਮਾ ਦੀ ਇਹ ਰਜ਼ਾ ਹੈ ਕਿ ਸਭ ਬੰਦਿਆਂ ਨੂੰ ਉਸ ਨੇ ਵਿਕਾਰਾਂ ਤੋਂ ਬਚਾਣਾ ਹੈ ਅਤੇ ਸਤਿਗੁਰੂ ਜੀ ਹਰੇਕ ਇਨਸਾਨ ਨੂੰ 'ਸਰਬੱਤ ਦਾ ਭਲਾ' ਮੰਗਣ ਵਾਸਤੇ ਹੁਕਮ ਕਰਦੇ ਹਨ, ਤਾਂ ਇਹ ਗੱਲ ਸਾਫ਼ ਹੈ ਕਿ 'ਸਰਬੱਤ ਦਾ ਭਲਾ ਮੰਗਣਾ' ਭੀ ਉਹਨਾਂ ਵਸੀਲਿਆਂ ਵਿਚੋਂ ਇੱਕ ਵਸੀਲਾ ਹੈ ਜੋ ਪਰਮਾਤਮਾ ਨੇ ਮਨੁੱਖ ਦੀ ਭਲਾਈ ਵਾਸਤੇ ਬਣਾਏ ਹਨ।

ਜੇ ਅਸਾਡਾ ਯਕੀਨ ਹੈ ਕਿ ਆਪਣੇ ਭਲੇ ਵਾਸਤੇ ਪਰਮਾਤਮਾ ਦੇ ਦਰ 'ਤੇ ਅਰਜ਼ੋਈ ਕਰਨਾ ਹਰੇਕ ਮਨੁੱਖ ਵਾਸਤੇ ਜੀਵਨ ਦਾ ਸਹੀ ਰਸਤਾ ਹੈ, ਤਾਂ ਅਸਾਡੇ ਮਨ ਵਿਚ ਇਹ ਖ਼ਿਆਲ ਵੀ ਸਹਿਜ ਸੁਭਾਇ ਉੱਠਣਾ ਚਾਹੀਦਾ ਹੈ ਕਿ 'ਦੂਜਿਆਂ ਦਾ ਭਲਾ ਮੰਗਣਾ' ਵੀ ਠੀਕ ਰਾਹ ਹੈ; ਕਿਉਂਕਿ ਜੇ ਸਾਡੀਆਂ ਆਪਣੀ ਖ਼ਾਤਰ ਕੀਤੀਆਂ ਅਰਦਾਸਾਂ ਸਫਲ ਹੋ ਸਕਦੀਆਂ ਹਨ ਤਾਂ ਦੂਜਿਆਂ ਵਾਸਤੇ ਕੀਤੀਆਂ ਅਰਜ਼ੋਈਆਂ ਭੀ ਫਲ ਲਿਆਉਂਦੀਆਂ ਹਨ। ਸੋ, ਜੇ ਅਸੀਂ 'ਸਰਬੱਤ ਦਾ ਭਲਾ' ਮੰਗਣ ਦੇ ਉੱਦਮ ਤੋਂ ਢਿੱਲ ਕਰਾਂਗੇ, ਤਾਂ ਇਸ ਦਾ ਇਹ ਭਾਵ ਹੋਵੇਗਾ ਕਿ ਅਸੀਂ ਰੱਬ ਦੇ ਬੰਦਿਆਂ ਦੀ ਭਲਾਈ ਕਰਨ ਤੋਂ ਸੰਕੋਚ ਕਰਦੇ ਹਾਂ। ਇਹ ਢਿੱਲ-ਮੱਠ ਉਤਨੀ ਹੀ ਖ਼ੁਦ-ਗਰਜ਼ੀ ਹੈ ਜਿਤਨੀ ਕਿ ਦੂਜੇ ਬੰਦਿਆਂ ਦੀ ਆਪਣੀ ਹੱਥੀਂ ਸੇਵਾ ਨਾ ਕਰਨ ਵਿਚ ਹੈ।

ਪਰਮਾਤਮਾ 'ਪਿਆਰ-ਰੂਪ' ਹੈ। ਅਸੀਂ ਸਾਰੇ ਜੀਵ ਉਸ ਦੇ ਇਸ 'ਪਿਆਰ-ਨਿਯਮ' ਹੇਠ ਪਲ ਰਹੇ ਹਾਂ। ਇਹ ਨਿਯਮ ਹੀ ਅਸਾਨੂੰ ਮਜ਼ਬੂਰ ਕਰਦਾ ਹੈ ਕਿ ਅਸੀਂ ਭਰਾਵਾਂ ਦੀ ਆਪਣੇ ਹੱਥੀਂ ਭੀ ਤੇ ਅਰਦਾਸ ਨਾਲ ਭੀ, ਦੋਹਾਂ ਤਰੀਕਿਆਂ ਨਾਲ ਸਹਾਇਤਾ ਕਰੀਏ। ਇਹਨਾਂ ਦੋਹਾਂ ਤਰੀਕਿਆਂ ਵਿਚੋਂ 'ਦੂਜਿਆਂ ਲਈ ਅਰਦਾਸ' ਦਾ ਤਰੀਕਾ ਵਧੀਕ ਜ਼ਰੂਰੀ ਹੈ, ਕਿਉਂਕਿ ਇਕ ਤਾਂ ਕ੍ਰੋੜਾਂ ਬੰਦੇ ਐਸੇ ਹਨ ਜਿਨ੍ਹਾਂ ਦੀ ਸੇਵਾ ਅਸੀਂ ਆਪਣੀ ਹੱਥੀਂ ਕਰ ਹੀ ਨਹੀਂ ਸਕਦੇ; ਦੂਜਾ ਇਹ ਅਹੰਕਾਰ ਤੇ ਮਾਣ ਪੈਦਾ ਹੋਣ ਦਾ ਭੀ ਖ਼ਤਰਾ ਨਹੀਂ ਉੱਠਦਾ ਕਿ 'ਅਸੀਂ

ਦੂਜਿਆਂ ਦੀ ਸੇਵਾ ਕਰਦੇ ਹਾਂ।’

ਪਰ ਇੱਥੇ ਇਕ ਇਤਰਾਜ਼ ਉੱਠਦਾ ਹੈ। ਇਸ ਜਗਤ-ਸਕੂਲ ਵਿਚ ਹਰੇਕ ਮਨੁੱਖ ‘ਮਨੁੱਖਤਾ’ ਦਾ ਦਰਜਾ ਹਾਸਲ ਕਰਨ ਵਾਸਤੇ, ਗੁਣ ਸਿੱਖਣ ਲਈ ਆਇਆ ਹੈ। ਬਾਣੀ ਵਿਚ ਕਈ ‘ਵਾਕ’ ਇਸ ਭਾਵ ਦੇ ਮਿਲਦੇ ਹਨ; ਜਿਵੇਂ :

ਪ੍ਰਾਣੀ ਤੂੰ ਆਇਆ ਲਾਹਾ ਲੈਣਿ ॥

ਅਤੇ ਆਵਨ ਆਏ ਸ੍ਰਿਸਟਿ ਮਹਿ, ਬਿਨੁ ਬੁਝੈ ਪਸੁ ਢੋਰ ॥

ਪਰ ਹਰੇਕ ਮਨੁੱਖ ਨੂੰ ਇਹ ਭੀ ਪੂਰੀ ਅਜ਼ਾਦੀ ਹੈ ਕਿ ਉਹ ਆਪਣੀ ਸਮਝ ਤੇ ਵਿੱਤ ਅਨੁਸਾਰ ਜਤਨ ਕਰੇ। ਜੇ ਇਕ ਮਨੁੱਖ ਦੀ ਅਰਦਾਸ ਦੂਜੇ ਮਨੁੱਖ ਦੇ ਆਚਰਨ ਉੱਤੇ ਪਰਭਾਵ ਪਾ ਸਕਦੀ ਹੈ ਤਾਂ ਫਿਰ ਇਹ ਕਿਵੇਂ ਕਹਿ ਸਕਦੇ ਹਾਂ ਕਿ ਸੱਚ ਦੀ ਪ੍ਰਾਪਤੀ ਦੇ ਜਤਨ ਕਰਨ ਵਿਚ ਹਰੇਕ ਮਨੁੱਖ ਸੁਤੰਤਰ ਹੈ? ਜਿਨ੍ਹਾਂ ਬੰਦਿਆਂ ਵਾਸਤੇ ਅਸੀਂ ਵਿਚੋਲੇ ਬਣਨ ਦੀ ਕੋਸ਼ਿਸ਼ ਕਰਦੇ ਹਾਂ, ਉਹਨਾਂ ਨੂੰ ਕੁਦਰਤਿ ਵਲੋਂ ਇਹ ਪੂਰੀ ਅਜ਼ਾਦੀ ਹੈ ਤੇ ਹੋਣੀ ਚਾਹੀਦੀ ਹੈ ਕਿ ਕਿਸੇ ਭੀ ਇਖਲਾਕੀ ਗੁੰਝਲ ਵੇਲੇ ਉਹ ਆਪਣੀ ਸਮਝ ਅਨੁਸਾਰ ਫੈਸਲਾ ਕਰਨ ਕਿ ਉਹਨਾਂ ਨੂੰ ਕਿਹੜਾ ਪਾਸਾ ਜਚਦਾ ਹੈ। ਦੂਜੇ ਮਨੁੱਖ ਉਹਨਾਂ ਬਾਰੇ ਚਾਹੇ ਜੋ ਭੀ ਉੱਦਮ ਕਰਨ, ਪਰ ਇਹ ਆਤਮਕ ਸੁਤੰਤਰਤਾ ਕਾਇਮ-ਰੱਖਣ ਦਾ ਉਹਨਾਂ ਨੂੰ ਪੂਰਾ ਹੱਕ ਹੈ। ਜੇ ਦੂਜਿਆਂ ਦੀ ਭਲਾਈ ਵਾਸਤੇ ਅਸਾਡੀ ਕੀਤੀ ਹੋਈ ਅਰਦਾਸ ਅਸਰ ਕਰਦੀ ਹੈ, ਤਾਂ ਇਹ ਗੱਲ ਬੜੀ ਅਨੋਖੀ ਜਿਹੀ ਹੈ ਕਿ ਪਰਮਾਤਮਾ ਇਕ ਮਨੁੱਖ ਦੀ ‘ਮਰਜ਼ੀ’ ਨੂੰ ਇਸ ਤਰੀਕੇ ਨਾਲ ਵਰਤਦਾ ਹੈ ਜਿਸ ਕਰਕੇ ਦੂਜੇ ਮਨੁੱਖ ਦੀ ‘ਮਰਜ਼ੀ’ ਉੱਕਾ ਹੀ ਨਕਾਰੀ ਹੋ ਜਾਏ। ਜੇ, ਜਿਸ ਮਨੁੱਖ ਦੀ ਭਲਾਈ ਵਾਸਤੇ ਅਸੀਂ ਅਰਦਾਸ ਕਰਦੇ ਹਾਂ, ਉਸ ਦੀ ਆਪਣੀ ਮਰਜ਼ੀ ਨਕਾਰੀ ਨਹੀਂ ਹੋ ਜਾਂਦੀ ਤੇ ਉਹ ਆਪਣੀ ਹੀ ਮਨ-ਮਰਜ਼ੀ ਕਰ ਸਕਦਾ ਹੈ ਤੇ ਕਰਦਾ ਹੈ, ਦੂਜਿਆਂ ਵਾਸਤੇ ਅਰਦਾਸ ਕਰਨ ਦੀ ਲੋੜ ਹੀ ਨਹੀਂ ਰਹਿ ਜਾਂਦੀ। ਅਸੀਂ ਆਪਣੀ ਰੋਜ਼ਾਨਾ ਹੱਡ-ਬੀਤੀ ਵਿਚ ਵੇਖ ਰਹੇ ਹਾਂ ਕਿ ਅਸੀਂ ਭਾਵੇਂ ਕਿੰਨਾ ਹੀ ਕਿਸੇ ਦਾ ਭਲਾ ਕਰਨਾ ਲੋਚੀਏ, ਪਰ ਉਸ ਦੀ ‘ਸੁਤੰਤਰ ਮਰਜ਼ੀ’ ਨੂੰ ਅਸੀਂ ਬਦੋ-ਬਦੀ ਆਪਣੇ ਜ਼ੋਰ ਨਹੀਂ ਕਰ ਸਕਦੇ। ਹਾਂ, ਇਹ ਹੋ ਸਕਦਾ ਹੈ ਕਿ ਜੇ ਪ੍ਰਭੂ ਉਸ ਬੰਦੇ ਨੂੰ ਆਪ ਪ੍ਰੇਰੇ ਤਾਂ ਅਸੀਂ ਉਸ ਦੀ ਭਲਾਈ ਦਾ ‘ਵਸੀਲਾ’ ਬਣ ਸਕਦੇ ਹਾਂ। ਜੇ ਕਿਸੇ ਅਮਲੀ ਕੰਮ ਦੀ ਰਾਹੀਂ ਮੈਂ ਕਿਸੇ ਦੂਜੇ ਦੀ ਮਨ-ਮਰਜ਼ੀ ਨੂੰ ਦਬਾ ਨਹੀਂ ਸਕਦਾ, ਤਾਂ ਨਿਰੀ ਅਰਦਾਸ ਦੀ ਰਾਹੀਂ ਉਸ ਦੀ ਮਰਜ਼ੀ ਕਿਵੇਂ ਦਬਾਈ ਜਾ ਸਕਦੀ ਹੈ? ਇਹ ਸਾਰੀਆਂ ਗੱਲਾਂ

ਆਪੋ ਵਿਚ ਮੇਲ ਨਹੀਂ ਖਾਂਦੀਆਂ, ਕਿਤੇ ਉਕਾਈ ਜਿਹੀ ਜਾਪਦੀ ਹੈ। ਪਰ ਪਰਮਾਤਮਾ ਦੇ ਕਿਸੇ ਨਿਯਮ ਵਿਚ ਕਿਤੇ ਸੂਈ ਦੇ ਨੱਕੇ ਜਿਤਨਾ ਭੀ ਫਰਕ ਨਹੀਂ ਪੈ ਸਕਦਾ, ਕਿਤੇ ਕੋਈ ਰਤਾ-ਮਾਤਰ ਉਕਾਈ ਭੀ ਨਹੀਂ ਹੋ ਸਕਦੀ, ਉਸ ਦੇ ਘਰ ਵਿਚ-ਹਰੇਕ ਕੰਮ ਪੂਰੇ ਨਿਯਮ ਵਿਚ ਹੋ ਰਿਹਾ ਹੈ, ਕਿਉਂਕਿ ਉਹ ਤਾਂ :

ਆਪੇ ਕੰਡਾ, ਆਪਿ ਤਰਾਜ਼ੀ, ਆਪੇ ਤੋਲਿ ਤੋਲਾਇਆ ॥

ਇਹ ਇਤਰਾਜ਼ ਕੋਈ ਢੁੱਚਰ ਨਹੀਂ ਹੈ, ਕੋਈ ਚੁੰਚ-ਗਿਆਨ ਨਹੀਂ ਹੈ। ਇਸ ਦੀ ਸਮਝ ਆਉਣੀ ਬਹੁਤ ਜ਼ਰੂਰੀ ਹੈ। ਕਈ ਵਾਰੀ ਅਸੀਂ ਦੂਜਿਆਂ ਵਾਸਤੇ ਅਰਦਾਸਾਂ ਕਰਦੇ ਹਾਂ, ਆਸਾਂ ਬਣਾਂਦੇ ਹਾਂ ਕਿ ਸਾਡੀ ਅਰਜ਼ੋਈ ਸੁਣ ਕੇ ਪਰਮਾਤਮਾ ਸਾਡੇ ਇਸ ਮਿੱਤਰ ਦਾ ਭਲਾ ਕਰੇਗਾ। ਪਰ ਕੋਈ ਫਲ ਨਹੀਂ ਨਿਕਲਦਾ। ਸਾਡਾ ਦਿਲ ਟੁੱਟ ਜਾਂਦਾ ਹੈ। ਅਸ਼ਰਧਾ ਜਿਹੀ ਬਣ ਜਾਂਦੀ ਹੈ। ਇਕ ਇਸਤ੍ਰੀ ਦਾ ਪਤੀ ਵਿਕਾਰੀ ਨਿਕਲ ਪੈਂਦਾ ਹੈ, ਉਸ ਦੇ ਗੰਦੇ ਚਲਨ ਦੇ ਕਾਰਨ ਘਰ ਦੀ ਸਾਰੀ ਖੁਸ਼ੀ ਮਾਰੀ ਜਾਂਦੀ ਹੈ, ਉਸ ਲੜ-ਲੱਗੀ ਵਿਚਾਰੀ ਦਾ ਦਿਲ ਬੁੱਝਿਆ ਰਹਿੰਦਾ ਹੈ। ਹੋਰ ਆਸਰੇ-ਪਰਨੇ ਛੱਡ ਕੇ, ਉਹ ਪਰਮਾਤਮਾ ਦੇ ਦਰ 'ਤੇ ਤਰਲੇ ਸ਼ੁਰੂ ਕਰਦੀ ਹੈ ਕਿ ਕਿਵੇਂ ਉਸ ਦਾ ਪਤੀ ਇਸ ਗੰਦੇ ਜੀਵਨ ਵਲੋਂ ਤਰਕ ਕਰੇ, ਪਰ ਉਸ ਦੇ ਹਾੜੇ ਤਰਲਿਆਂ ਦਾ ਕੋਈ ਅਸਰ ਨਹੀਂ ਹੁੰਦਾ। ਕੋਈ ਰੱਬ ਦਾ ਪਿਆਰਾ ਤਾਂ ਉਸ ਦੁਖਿਆਰੀ ਨੂੰ ਇਹ ਸਮਝਾ ਸਕਦਾ ਹੈ ਕਿ ਤੇਰੀ ਅਰਦਾਸ ਵਿਚ ਉਣਤਾਈ ਹੈ। ਪਰ ਇਕ ਨਾਸਤਕ ਉਸ ਦੀ ਇਸ ਘਬਰਾਹਟ ਤੋਂ ਫ਼ਾਇਦਾ ਭੀ ਉਠਾ ਸਕਦਾ ਹੈ; ਉਹ ਕਹਿੰਦਾ ਹੈ—“ਦੱਸ, ਕਿੱਥੇ ਹੈ ਤੇਰਾ ਰੱਬ? ਇਹਨਾਂ ਤਰਲਿਆਂ ਵਿਚੋਂ ਤੂੰ ਕੀ ਖੱਟਿਆ? ਕੀ ਅਜਿਹੇ ਰੱਬ ਨੂੰ ਮੰਨਣ ਦੀ ਕੋਈ ਲੋੜ ਹੈ ਜੋ ਇਤਨੇ ਹਾੜੇ-ਤਰਲੇ ਸੁਣ ਕੇ ਭੀ ਨਹੀਂ ਪੱਘਰਦਾ?”

‘ਅਸ਼ਰਧਾ’ ਦੀਆਂ ਇਹੋ ਜਿਹੀਆਂ ਦਲੀਲਾਂ ਦੇ ਅਸਰ ਤੋਂ ਬਚੇ ਰਹਿਣ ਵਾਸਤੇ ਇਹ ਜ਼ਰੂਰੀ ਹੈ ਕਿ ਇਕ ਗੱਲ ਚੰਗੀ ਤਰ੍ਹਾਂ ਪੱਕੀ ਕਰ ਕੇ ਪੱਲੇ ਬੰਨ੍ਹ ਲਈਏ; ਉਹ ਇਹ ਹੈ—ਪਰਮਾਤਮਾ ਆਪਣੇ ਵਿਕਾਰੀ ਤੋਂ ਵਿਕਾਰੀ ਬੱਚੇ ਦੀ ਭੀ ਇਖ਼ਲਾਕੀ ਮੌਤ ਨਹੀਂ ਚਾਹੁੰਦਾ, ਪਰ ਫਿਰ ਭੀ ਉਸ ਦੀ ਇਹ ਇੱਛਾ ਆਮ ਤੌਰ 'ਤੇ ਅਪੂਰਨ ਰਹਿੰਦੀ ਹੈ, ਕਿਉਂਕਿ ਜਗਤ ਵਿਚ ਕ੍ਰੋੜਾਂ ਹੀ ਵਿਕਾਰੀ ਬੰਦੇ ਨਜ਼ਰੀਂ ਪੈ ਰਹੇ ਹਨ। ਇਹ ਕਿਉਂ ਹੈ? ਇਹ ਇਸ ਵਾਸਤੇ ਹੈ ਕਿ ਪ੍ਰਭੂ ਸਭ ਜੀਵਾਂ ਦਾ ਭਲਾ ਤਾਂ ਲੋਚਦਾ ਹੈ, ਪਰ ਬਦੋ-ਬਦੀ ਭਲਾਈ ਉਹਨਾਂ ਉੱਤੇ ਥੱਪਦਾ ਨਹੀਂ ਹੈ; ਕਿਸੇ ਨੂੰ ਮਜ਼ਬੂਰ ਨਹੀਂ ਕਰਦਾ, ਕਿਉਂਕਿ ਉਸ ਨੇ ਸਭ ਨੂੰ ‘ਸੁਤੰਤਰਤਾ’

ਭੀ ਦਿੱਤੀ ਹੋਈ ਹੈ। ਉਹ ਪ੍ਰਭੂ ਹੈ ਤਾਂ ਸਦਾ ਰਹਿਮਤ ਕਰਨ ਵਾਲਾ :

ਸਾਚਾ ਸਾਹਿਬ ਸਦਾ ਦਇਆਲਾ ॥

(ਸੋਹਣਿ ਮ: ੫)

ਪਰ ਜੀਵਾਂ ਦੇ ਭਲੇ ਵਾਸਤੇ ਹੀ ਉਸ ਨੇ ਆਪਣੀ ਰਹਿਮਤ ਦੇ ਦਰਵਾਜ਼ੇ ਉੱਤੇ ਬੰਦਸ਼ਾਂ ਲਾ ਰੱਖੀਆਂ ਹਨ ਕਿ ਬਖ਼ਸ਼ਿਸ਼ ਦਾ ਦਰ ਤਦੋਂ ਹੀ ਖੁਲ੍ਹੇ, ਜਦੋਂ ਇਨਸਾਨ ਦੇ ਦਿਲ ਵਿਚੋਂ ਕਠੋਰਤਾ ਤੇ ਅਸ਼ਰਫ਼ਾ ਦੂਰ ਹੋਵੇ। ਬਖ਼ਸ਼ਿਸ਼ ਦਾ ਦਰਿਆ ਤਾਂ ਹਰ ਵੇਲੇ ਜਾਰੀ ਹੈ, ਪਰ ਰਾਹ ਵਿਚ ਇਨਸਾਨੀ ਹਿਰਦੇ ਦੀ ਕਠੋਰਤਾ ਤੇ ਅਸ਼ਰਫ਼ਾ ਦੇ ਬੰਨ੍ਹ ਵੱਜੇ ਹੋਏ ਹਨ। ਭਾਈ ਨੰਦ ਲਾਲ ਜੀ ਲਿਖਦੇ ਹਨ :

ਜਮਾਲੇ ਉ ਹਮਰ ਜਾ ਬੇ-ਹਿਜਾਬ ਜਲਵਾ-ਗਰੱਸਤ ॥

ਤੂ ਹਮ ਹਿਜਾਬੇ ਖੁਦੀ, ਯਾਰੇ ਖੁਸ਼-ਲਕਾ ਚਿਹ ਕੁਨਦ ?

ਭਾਵ, ਉਸ ਸੋਹਣੇ ਮਿੱਤਰ-ਪ੍ਰਭੂ ਦੀ ਸੁੰਦਰਤਾ ਹਰ ਥਾਂ ਪਰਤੱਖ ਪਰਗਟ ਹੈ, ਪਰ (ਹੇ ਜੀਵ!) ਤੇਰੇ ਆਪਣੇ ਉੱਤੇ ਹਉਮੈ ਦਾ ਪਰਦਾ ਪਿਆ ਹੋਇਆ ਹੈ। ਉਹ ਸੋਹਣਾ ਸਾਈਂ ਕੀ ਕਰੇ ?

ਇਹਨਾਂ ਰੁਕਾਵਟਾਂ ਨੂੰ ਪ੍ਰਭੂ ਤਦ ਤਕ ਦੂਰ ਕਰਨਾ ਨਹੀਂ ਚਾਹੁੰਦਾ, ਜਦ ਤਕ ਇਨਸਾਨ ਖੁਦ ਤਾਂਘ ਨਾ ਕਰੇ। ਸੋ, ਇਸ ਤਰ੍ਹਾਂ ਅਸਾਡੇ ਵਾਂਗ ਹੀ ਕਿਸੇ ਹੱਦ ਤਕ ਪ੍ਰਭੂ ਭਲਾਈ ਕਰਨੋਂ ਅਸਮਰੱਥ ਹੈ। ਪਰ ਉਸ ਦੀ ਇਹ 'ਅਸਮਰੱਥਾ' ਭੀ ਇਨਸਾਨੀ ਭਲੇ ਵਾਸਤੇ ਹੈ।

ਇੱਥੇ ਇਕ ਹੋਰ ਇਤਰਾਜ਼ ਪੈਦਾ ਹੋ ਜਾਂਦਾ ਹੈ। ਜੇ ਪਰਮਾਤਮਾ ਦੀ ਇਹ ਰਜ਼ਾ ਹੈ ਕਿ ਅਸਾਡੀ ਅਰਦਾਸ ਦਾ ਦਬਾਅ ਦੂਜਿਆਂ ਦੀ ਸੁਤੰਤਰ ਮਨ-ਮਰਜ਼ੀ ਉੱਤੇ ਨਾ ਪਏ, ਜਿਸ ਕਰਕੇ ਉਹ ਮਨ-ਮਰਜ਼ੀ ਦੇ ਸਹੇੜੇ ਹੋਏ ਵਿਕਾਰਾਂ ਵਲੋਂ ਹਟ ਕੇ ਪਰਮਾਤਮਾ ਵਲ ਪਰਤਣ 'ਤੇ ਮਜ਼ਬੂਰ ਹੋ ਜਾਣ, ਤਾਂ ਦੂਜਿਆਂ ਵਾਸਤੇ ਅਰਦਾਸ ਕਰਨ ਦੀ ਲੋੜ ਕੀ ਰਹੀ ? ਜੇ ਮੈਂ ਆਪਣੇ ਕਿਸੇ ਕੁਰਾਹੇ-ਜਾਂਦੇ ਭਰਾ ਵਾਸਤੇ ਵਿਚੋਲਾ-ਪਨ ਨਹੀਂ ਕਰ ਸਕਦਾ, ਤਾਂ ਉਸ ਦੀ ਖ਼ਾਤਰ ਪੂਰਨ ਨਿਸਚੇ ਤੇ ਯਕੀਨ ਨਾਲ ਮੈਂ ਪ੍ਰਭੂ ਦਰ 'ਤੇ ਅਰਦਾਸ ਕਿਵੇਂ ਕਰ ਸਕਦਾ ਹਾਂ ? ਤੇ ਜੋ ਅਰਦਾਸ ਸ਼ਰਫ਼ਾ ਤੋਂ ਸੱਖਣੀ ਹੈ, ਉਹ ਕੁਝ ਸੁਆਰ ਨਹੀਂ ਸਕਦੀ।

ਪਰ ਇਸ ਇਤਰਾਜ਼ ਤੋਂ ਭੀ ਡਰਨ ਦੀ ਲੋੜ ਨਹੀਂ। ਇਹ ਠੀਕ ਹੈ ਕਿ ਪਰਮਾਤਮਾ ਅਸਾਡੀ ਅਰਜ਼ੋਈ ਸੁਣ ਕੇ ਦੂਜਿਆਂ ਦੀ ਮਨ-ਮਰਜ਼ੀ ਨੂੰ ਅਸਾਡੇ ਜ਼ੋਰ ਨਹੀਂ ਕਰਦਾ। ਪਰ ਤਾਂ ਭੀ ਇਹ ਸੱਚ ਹੈ ਕਿ ਕੋਈ ਮਨੁੱਖ ਕਦੇ ਗੁਰੂ-ਸ਼ਰਨ

ਨਹੀਂ ਆਉਂਦਾ ਤੇ ਨਹੀਂ ਆ ਸਕਦਾ, ਜਦ ਤਕ ਪ੍ਰਭੂ-ਪਿਤਾ ਉਸ ਨੂੰ ਆਪ ਪ੍ਰੇਰ ਕੇ ਨਹੀਂ ਭੇਜਦਾ। 'ਆਸਾ ਦੀ ਵਾਰ' ਦੀ ਚੌਥੀ ਪਉੜੀ ਵਿਚ ਸਾਹਿਬ ਗੁਰੂ ਨਾਨਕ ਦੇਵ ਜੀ ਇਸ ਖ਼ਿਆਲ ਨੂੰ ਇਉਂ ਬਿਆਨ ਕਰਦੇ ਹਨ :

ਨਦਰਿ ਕਚਹਿ ਜੇ ਆਪਣੀ, ਤਾ ਨਦਰੀ ਸਤਿਗੁਰੁ ਪਾਇਆ ॥  
 ਏਹੁ ਜੀਉ ਬਹੁਤੇ ਜਨਮ ਭਰੰਮਿਆ, ਤਾ ਸਤਿਗੁਰਿ ਸਬਦੁ ਸੁਣਾਇਆ ॥  
 ਸਤਿਗੁਰ ਜੇਵਡੁ ਦਾਤਾ ਕੇ ਨਹੀ, ਸਭਿ ਸੁਣਿਅਹੁ ਲੋਕੁ ਸਬਾਇਆ ॥  
 ਸਤਿਗੁਰਿ ਮਿਲਿਐ ਸਚੁ ਪਾਇਆ, ਜਿਨੀ ਵਿਚਹੁ ਆਪੁ ਗਵਾਇਆ ॥  
 ਜਿਨਿ ਸਚੇ ਸਚੁ ਬੁਝਾਇਆ ॥੪॥

ਸਤਿਗੁਰੂ ਜੀ ਦੀ ਬਾਣੀ ਵਿਚ ਹੋਰ ਕਈ ਥਾਈਂ ਅਜਿਹੇ ਹੀ ਹੁਕਮ ਮਿਲਦੇ ਹਨ :

ਕਹੁ ਨਾਨਕ ਜਾ ਕਉ ਭਏ ਦਇਆਲਾ ॥  
 ਸਾਧ ਸੰਗਿ ਮਿਲਿ ਭਜਹਿ ਗੁਪਾਲਾ ॥

ਇਹ ਜ਼ਰੂਰੀ ਨਹੀਂ ਕਿ ਜਿਸ ਜਿਸ ਨੂੰ ਉਹ ਪ੍ਰੇਰਦਾ ਹੈ, ਉਹ ਜ਼ਰੂਰ ਉਸੇ ਵੇਲੇ ਹੀ ਸ਼ਰਨ ਆਉਂਦਾ ਹੈ। ਪਰ ਗੁਰੂ ਦੀ ਸ਼ਰਨੀ ਜੀਵ ਆਉਂਦਾ ਤਦੋਂ ਹੀ ਹੈ ਜਦੋਂ ਪ੍ਰਭੂ ਪ੍ਰੇਰਦਾ ਹੈ।

ਪ੍ਰਭੂ-ਦਰ 'ਤੇ ਅਰਦਾਸ ਕਰਨੀ ਰੱਬੀ ਨਿਯਮ ਅਨੁਸਾਰ ਹਰੇਕ ਇਨਸਾਨ ਵਾਸਤੇ ਲਾਜ਼ਮੀ ਫ਼ਰਜ਼ ਹੈ। ਇਸੇ ਕਰਕੇ ਪਰਮਾਤਮਾ ਨੇ ਆਪਣੀ ਬਖ਼ਸ਼ਿਸ਼ ਦੇ ਦਰਿਆ ਦਾ ਦਰ ਖੁਲ੍ਹਣ ਵਾਸਤੇ 'ਅਰਦਾਸ' ਨੂੰ ਇਕ ਜ਼ਰੂਰੀ ਸ਼ਰਤ ਕਾਇਮ ਕੀਤਾ ਹੋਇਆ ਹੈ। ਜਦੋਂ ਅਸੀਂ ਦੂਜਿਆਂ ਦੀ ਭਲਾਈ ਵਾਸਤੇ ਅਰਦਾਸ ਕਰਦੇ ਹਾਂ, ਤਦੋਂ ਭੀ ਇਹੀ ਨਿਯਮ ਕੰਮ ਕਰਦਾ ਹੈ। ਇਸ 'ਅਰਦਾਸ' ਵੇਲੇ ਅਸੀਂ ਇਹ ਯਕੀਨ ਨਹੀਂ ਬਣਾ ਸਕਦੇ ਕਿ ਅਸਾਡੇ ਅਰਜ਼ੋਈ ਕਰਦਿਆਂ-ਸਾਰ ਹੀ ਉਹ ਦਾਤਿ ਉਸ ਮਨੁੱਖ ਨੂੰ ਮਿਲ ਗਈ ਹੈ ਜਿਸ ਦਾਤਿ ਦੀ ਖ਼ਾਤਰ ਅਰਜ਼ੋਈ ਕੀਤੀ ਹੈ। ਅਸਾਡਾ ਯਕੀਨ ਇਹ ਹੋਣਾ ਚਾਹੀਦਾ ਹੈ ਕਿ ਪਰਮਾਤਮਾ ਅਸਾਡੀ ਅਰਦਾਸ ਕਬੂਲ ਕਰ ਕੇ ਆਪਣੇ ਕੁਦਰਤੀ ਨਿਯਮਾਂ ਅਨੁਸਾਰ ਉਹ ਰੱਬੀ ਰਸੂਖ ਵਰਤ ਸਕਦਾ ਹੈ ਜੋ ਅਸਾਡੇ ਮਿੱਤਰ ਨੂੰ (ਜਿਸ ਦੀ ਖ਼ਾਤਰ ਅਸੀਂ ਅਰਦਾਸ ਕਰਦੇ ਹਾਂ) ਗੁਰੂ ਦੇ ਚਰਨਾਂ ਵਿਚ ਅੱਪੜਨ ਵਿਚ ਸਹਾਇਤਾ ਕਰਦਾ ਹੈ।

ਇੱਥੇ ਅਸਾਨੂੰ ਇਹ ਗੱਲ ਚੇਤੇ ਰਹਿਣੀ ਚਾਹੀਦੀ ਹੈ ਕਿ ਪਰਮਾਤਮਾ ਅਕਲ ਦਾ ਪੁੰਜ ਹੈ। ਜਿਵੇਂ ਉਸ ਨੇ ਇਸ ਸਾਰੇ ਬ੍ਰਹਿਮੰਡ ਨੂੰ ਆਪਣੀ ਉੱਚੀ ਸਿਆਣਪ

ਨਾਲ ਜੁਗਤ ਵਿਚ ਰਖਿਆ ਹੋਇਆ ਹੈ, ਤਿਵੇਂ ਉਹ ਇਹ ਭੀ ਜਾਣਦਾ ਹੈ ਕਿ ਇਨਸਾਨੀ ਦਿਲ ਉੱਤੇ ਕਦੋਂ ਪਰਭਾਵ ਪੈ ਸਕਦਾ ਹੈ, ਜਿਸ ਪਰਭਾਵ ਨਾਲ ਉਹ ਪ੍ਰਭੂ ਉਸ ਅਵਸਰ ਨੂੰ ਉਸ ਮਨੁੱਖ ਦੀ ਭਲਾਈ ਵਾਸਤੇ ਵਰਤ ਸਕੇ। ਸੋ, ਜੇ ਅਸਾਡੀ ਕਿਸੇ ਦੂਜੇ ਵਾਸਤੇ ਕੀਤੀ ਅਰਜ਼ੋਈ ਦਾ ਨਤੀਜਾ ਉਸੇ ਵੇਲੇ ਨਾ ਨਿਕਲੇ, ਤਾਂ ਇਹ ਨਹੀਂ ਸਮਝਣਾ ਚਾਹੀਦਾ ਕਿ ਇਹ ਅਰਜ਼ ਨਿਸਫਲ ਗਈ ਹੈ। ਪਰਮਾਤਮਾ ਉਸ ਅਵਸਰ ਨੂੰ ਉਡੀਕਦਾ ਹੈ ਜਦੋਂ ਇਸ ਅਰਜ਼ੋਈ ਦੀ ਰਾਹੀਂ ਉਸ ਮਨੁੱਖ ਉੱਤੇ ਠੀਕ ਉਹ ਅਸਰ ਪੈ ਸਕੇ, ਜਿਸ ਅਸਰ ਵਾਸਤੇ ਅਰਜ਼ ਕੀਤੀ ਜਾਂਦੀ ਹੈ।

ਇਹੋ ਜਿਹੀ ਅਰਜ਼ੋਈ ਸ਼ਰਧਾ ਤੋਂ ਭੀ ਸੱਖਣੀ ਨਹੀਂ ਹੋਣੀ ਚਾਹੀਦੀ। ਅਸੀਂ ਜਾਣਦੇ ਹਾਂ ਕਿ ਪਰਮਾਤਮਾ ਘਟ ਘਟ ਦੀ ਜਾਣਨ ਵਾਲਾ ਹੈ। ਅਰਜ਼ੋਈ ਕਰ ਕੇ ਅਸੀਂ ਸਾਰੀ ਵਾਗ-ਡੋਰ ਉਸ ਦੇ ਹਵਾਲੇ ਕਰ ਦੇਂਦੇ ਹਾਂ ਕਿ ਜਦੋਂ ਯੋਗ ਸਮਝੇ, ਆਪਣੇ ਤਰੀਕਿਆਂ ਨਾਲ ਕੰਮ ਨੂੰ ਸਿਰੇ ਚੜ੍ਹਾਏ। ਅਰਦਾਸ ਕਰਨ ਵੇਲੇ ਅਸਾਡਾ ਇਹ ਮਤਲਬ ਨਹੀਂ ਹੋਣਾ ਚਾਹੀਦਾ ਕਿ ਪਰਮਾਤਮਾ ਆਪਣੇ ਕੁਦਰਤੀ ਨਿਯਮ ਉਲਟਾ ਦੇਵੇ, ਜਾਂ ਤੁਰਤ ਹੀ ਸਾਡੀ ਅਰਦਾਸ ਨੂੰ ਫਲ ਲਾ ਦੇਵੇ, ਉਹ ਮਨੁੱਖ ਸਾਡੀ ਅਰਦਾਸ ਦੀ ਰਾਹੀਂ ਕੀਤੀ ਉਸ ਭਲਾਈ ਦੀ ਲੋੜ ਅਨੁਭਵ ਕਰੇ ਚਾਹੇ ਨਾ ਕਰੇ। ਅਸੀਂ ਕੇਵਲ ਇਹ ਇੱਛਾ ਕਰੀਏ ਕਿ ਰੱਬੀ ਜੀਵਨ ਦਾ ਜੋ ਵਹਿਣ ਅਸਾਡੇ ਮਿੱਤਰ ਦੀ ਜੀਵਨ-ਰੋ ਨਾਲੋਂ ਟੁੱਟ ਗਿਆ ਹੈ, ਉਹ ਮੁੜ ਮਿਲ ਜਾਏ, ਅਸਾਡੇ ਮਿੱਤਰ ਦੇ ਹਿਰਦੇ ਦੀ ਜੋ ਕਠੋਰਤਾ ਇਸ ਜੀਵਨ-ਵਹਿਣ ਦੇ ਰਾਹ ਵਿਚ ਰੁਕਾਵਟ ਬਣ ਖਲੋਤੀ ਹੈ, ਉਹ ਦੂਰ ਹੋ ਜਾਏ। ਸਾਡਾ ਮਿੱਤਰ ਇਸ ਰੁਕਾਵਟ ਦੇ ਕਾਰਨ ਗੁਰੂ-ਦਰ 'ਤੇ ਆਉਣੋਂ ਝਕਦਾ ਹੈ, ਇਹ ਝਾਕਾ ਹਟ ਜਾਏ। ਅਰਦਾਸ ਸੁਣੀ ਜਾ ਰਹੀ ਹੈ। ਇਸ ਦਾ ਪਰਤੱਖ ਨਤੀਜਾ ਕਦੋਂ ਨਿਕਲਣਾ ਹੈ? ਤਦੋਂ ਜਦੋਂ ਪਰਮਾਤਮਾ ਆਪਣੇ ਨਿਯਮਾਂ ਅਨੁਸਾਰ ਢੁੱਕਵਾਂ ਸਮਾ ਵੇਖਦਾ ਹੈ।

ਹਰੇਕ ਇਨਸਾਨ ਜਾਣਦਾ ਹੈ ਕਿ ਕੋਈ ਮਨੁੱਖ ਕਿਸੇ ਦੂਜੇ ਨੂੰ ਰੂਹਾਨੀ ਜੀਵਨ ਨਹੀਂ ਦੇ ਸਕਦਾ; ਇਹ ਇੱਕ ਰੱਬੀ ਦਾਤਿ ਹੈ, ਉਸ ਪ੍ਰਭੂ ਦੇ ਆਪਣੇ ਹੱਥ ਵਿਚ ਹੈ:

ਇਹੁ ਪਰਮ ਪਿਆਲਾ ਖਸਮ ਕਾ, ਜੈ ਭਾਵੈ ਤੈ ਦੇਇ ॥

ਫਿਰ ਭੀ ਗੁਰਬਾਣੀ ਵਿਚ ਕਈ ਥਾਈਂ ਜ਼ਿਕਰ ਹੈ ਕਿ ਨਾਮ ਜਪਣ ਵਾਲੇ ਬੰਦੇ ਅੰਮ੍ਰਿਤ ਦਾ ਸੋਮਾ ਬਣ ਜਾਂਦੇ ਹਨ। ਉਹ ਸਭ ਨੂੰ ਅੰਮ੍ਰਿਤ ਵੰਡਦੇ ਹਨ,

ਜਿਸ ਦੀ ਬਰਕਤਿ ਨਾਲ ਕਈ ਜੀਵਾਂ ਦਾ ਬੇੜਾ ਪਾਰ ਹੁੰਦਾ ਹੈ :

ਜਨਮ ਮਰਣ ਦੁਹਰੂ ਮਹਿ ਨਾਹੀ, ਜਨ ਪਰਉਪਕਾਰੀ ਆਏ ॥  
ਜੀਅ ਦਾਨੁ ਦੇ ਭਗਤੀ ਲਾਇਨਿ, ਹਰਿ ਸਿਉ ਲੈਨਿ ਮਿਲਾਏ ॥  
ਨਾਨਕ ਬ੍ਰਹਮ ਗਿਆਨੀ ਜਪੈ ਸਗਲ ਸੰਸਾਰੁ ॥

ਭਾਵ, ਬ੍ਰਹਮ ਗਿਆਨੀ ਦੀ ਰਾਹੀਂ ਸਾਰਾ ਸੰਸਾਰ ਪਰਮਾਤਮਾ ਨੂੰ ਜਪਣ ਲੱਗ ਪੈਂਦਾ ਹੈ।

ਸੋ, ਅਸੀਂ ਇਹ ਕਦੇ ਨਹੀਂ ਆਖ ਸਕਦੇ ਕਿ ਦੂਜਿਆਂ ਦੀ ਆਤਮਾ ਵਾਸਤੇ ਅਰਜ਼ੋਈ ਕਰਨ ਦਾ ਕੋਈ ਲਾਭ ਨਹੀਂ। ਅਸੀਂ ਜਾਣਦੇ ਹਾਂ ਕਿ ਅਸਾਡਾ ਕੋਈ ਉੱਦਮ ਤਦ ਤਕ ਸਫਲ ਨਹੀਂ ਹੋ ਸਕਦਾ ਜਦ ਤਕ ਪਰਮਾਤਮਾ ਆਪ ਅਸਾਡੀ ਰਾਹੀਂ ਕੰਮ ਨਾ ਕਰੇ, ਅਤੇ ਜਦ ਤਕ ਉਹ ਮਨੁੱਖ, ਜਿਸ ਦੀ ਖ਼ਾਤਰ ਅਸੀਂ ਅਰਦਾਸ ਕਰਦੇ ਹਾਂ, ਅਸਾਡੀ ਅਰਦਾਸ ਦੇ ਅਸਰ ਨਾਲ ਪ੍ਰੇਰਿਆ ਨਾ ਜਾਏ। ਇਹ ਉਸ ਪ੍ਰਭੂ ਦੀ ਆਪਣੀ ਰਜ਼ਾ ਹੈ ਕਿ ਉਹ ਅਸਾਨੂੰ ਦੂਜਿਆਂ ਦੀ ਭਲਾਈ ਲਈ ਵਰਤਣਾ ਚਾਹੁੰਦਾ ਹੈ, ਅਸਾਡਾ ਭੀ ਇਹ ਫ਼ਰਜ਼ ਹੈ ਕਿ ਅਸੀਂ ਇਸ ਤਰ੍ਹਾਂ ਵਰਤੇ ਜਾਣ ਦੀ ਆਸ ਰੱਖੀਏ।

ਸਦੀਆਂ ਤੋਂ ਦੱਬੇ ਚਲੇ ਆ ਰਹੇ ਕ੍ਰੋੜਾਂ ਬੰਦਿਆਂ ਵਾਸਤੇ ਸਤਿਗੁਰੂ ਜੀ ਆਪਣੇ ਨਿੱਜ ਦੇ ਸੁਖ ਛੱਡ ਕੇ ਦੇਸਾਂ ਪਰਦੇਸਾਂ ਦੇ ਸਫਰ ਤੇ ਕਸ਼ਟ ਸਹਾਰਨ ਤੁਰ ਪਏ; ਕਿਤੇ ਕੋਹਾਂ ਤਕ ਰੇਤ ਹੀ ਰੇਤ, ਅੱਕ ਹੀ ਅੱਕ, ਕਿਤੇ ਮਾਣਸ-ਖਾਣਿਆਂ ਤੇ ਠੱਗਾਂ ਦੇ ਕਾਬੂ ਆਏ। ਇਹਨਾਂ ਕੁਰਾਹੇ-ਪਏ ਬੰਦਿਆਂ ਨੂੰ ਜੀਵਨ ਦਾ ਸਹੀ ਰਾਹ ਵਿਖਾਣ ਲਈ ਪੈਂਡੇ ਝਾਗਦੇ ਫਿਰੇ। ਪਰ ਉਹਨਾਂ ਨੂੰ ਹਰ ਥਾਂ ਤਾਂ ਉਸੇ ਵੇਲੇ ਕਾਮਯਾਬੀ ਨਹੀਂ ਹੁੰਦੀ ਰਹੀ; ਕਈ ਐਸੇ ਉੱਦਮ ਸਨ, ਜਿਨ੍ਹਾਂ ਨੇ ਸਮਾ ਪਾ ਕੇ ਸਫਲ ਹੋਣਾ ਸੀ। ਜੇ ਚਾਰੇ ਬੰਨੇ ਹੀ ਸਫਲਤਾ ਨਾ ਹੋਵੇ, ਤਾਂ ਘੱਟ ਤੋਂ ਘੱਟ ਇਹ ਉੱਦਮ ਤੇ ਕੁਰਬਾਨੀ ਕਰਨ ਵਾਲੇ ਮਹਾਂਪੁਰਖਾਂ ਨੂੰ ਆਪਣੇ ਆਪ ਨੂੰ ਤਾਂ ਆਤਮਕ ਆਨੰਦ ਆ ਹੀ ਜਾਂਦਾ ਹੈ, ਕਿਉਂਕਿ ਉਹਨਾਂ ਦੇ ਅੰਦਰ ਕੁਰਬਾਨੀ ਦੀ ਬਰਕਤਿ ਨਾਲ 'ਪਿਆਰ' ਦੇ ਤਰੰਗ ਸਦਾ ਹੁਲਾਰੇ ਦੇਂਦੇ ਹਨ।

ਇਸੇ ਤਰ੍ਹਾਂ ਦੂਜਿਆਂ ਦੀ ਭਲਾਈ ਵਾਸਤੇ ਅਰਦਾਸ ਕਰਨ ਵਿਚ ਜੇ ਸਾਡੀ ਆਸ ਅਨੁਸਾਰ ਛੇਤੀ ਨਤੀਜਾ ਨਾ ਨਿਕਲੇ ਤਾਂ ਭੀ ਇਕ ਗੱਲ ਤਾਂ ਪਰਤੱਖ ਹੈ; ਉਹ ਇਹ ਕਿ ਜੋ ਮਨੁੱਖ ਦੂਜਿਆਂ ਦਾ ਭਲਾ ਮੰਗਦਾ ਹੈ, ਉਸ ਦਾ ਆਪਣਾ

ਆਤਮਾ ਦਿਨੋ-ਦਿਨ ਪਵਿਤਰ ਹੋ ਜਾਂਦਾ ਹੈ, 'ਪਿਆਰ' ਨਾਲ ਭਰਪੂਰ ਹੋ ਜਾਂਦਾ ਹੈ। ਇਕ ਹੋਰ ਭੀ ਲਾਭਦਾਇਕ ਸਿੱਟਾ ਇਹ ਨਿਕਲਦਾ ਹੈ, ਜਗਤ ਵਿਚ ਜਿਉਂ ਜਿਉਂ ਵਧੀਕ ਮਨੁੱਖ ਦੂਜਿਆਂ ਦਾ ਭਲਾ ਮੰਗਦੇ ਹਨ, ਤਿਉਂ ਤਿਉਂ ਸਾਰਿਆਂ ਦੀ ਇਹ ਅਰਜ਼ੋਈ ਮਿਲ ਕੇ ਇਕ ਬੜੀ ਤਕੜੀ ਤਾਕਤ ਬਣ ਜਾਂਦੀ ਹੈ, ਅਕਾਸ਼-ਮੰਡਲ ਵਿਚ ਇਕ ਐਸੀ ਜ਼ਬਰਦਸਤ ਲਹਿਰ ਚੱਲ ਪੈਂਦੀ ਹੈ ਜੋ ਸਭ ਬੰਦਿਆਂ ਦੇ ਹਿਰਦੇ ਤਕ ਅੱਪੜ ਕੇ ਪਿਆਰ ਤੇ ਭਲਾਈ ਦੇ ਉਛਾਲੇ ਪੈਦਾ ਕਰਦੀ ਹੈ। ਕਰਤਾਰ ਦੀ ਕੁਦਰਤ ਵਿਚ ਇਹ ਅਜਿਹੇ ਅਨੋਖੇ ਕੌਤਕ ਕਰ ਵਿਖਾਂਦੀ ਹੈ ਜੋ ਇਸ ਵੇਲੇ ਅਸਾਡੇ ਚਿੱਤ ਚੇਤੇ ਭੀ ਨਹੀਂ ਹਨ। ਇਕ ਪਰਸਿੱਧ ਅੰਗਰੇਜ਼ ਲਿਖਾਰੀ ਲਿਖਦਾ ਹੈ :

More things are wrought by prayer  
than this world dreams of.

ਭਾਵ, ਦੁਨੀਆ ਦੇ ਬੰਦਿਆਂ ਨੂੰ ਉਹ ਗੱਲਾਂ ਸੁਪਨੇ ਵਿਚ ਭੀ ਚੇਤੇ ਨਹੀਂ ਆ ਸਕਦੀਆਂ ਜੋ ਅਰਦਾਸ ਦੀ ਬਰਕਤਿ ਨਾਲ ਸਿਰੇ ਚੜ੍ਹਦੀਆਂ ਹਨ। ਸਿਖ ਧਰਮ ਵਿਚ ਇਸੇ ਕਰਕੇ ਇਹ ਮਰਯਾਦਾ ਚਲੀ ਆ ਰਹੀ ਹੈ ਕਿ ਸਿਖ ਆਪਣੇ ਦੁੱਖ-ਕਲੇਸ਼ਾਂ ਦੀ ਨਿਵਿਰਤੀ ਵਾਸਤੇ ਸੰਗਤਾਂ ਪਾਸੋਂ ਮਿਲਵੀਂ ਅਰਦਾਸ ਕਰਾਂਦਾ ਹੈ।

ਦੂਜਿਆਂ ਵਾਸਤੇ ਕੀਤੀ ਅਰਦਾਸ ਵਿਚ ਕਾਮਯਾਬੀ ਦਾ ਸਭ ਤੋਂ ਵੱਡਾ ਭੇਤ ਇਹ ਹੈ ਕਿ ਅਸਾਡੀ ਅਰਜ਼ੋਈ ਵਿਚ ਕੋਈ ਖ਼ੁਦ-ਗਰਜ਼ੀ ਨਾ ਹੋਵੇ। ਜੇ ਅਸੀਂ ਕਿਤੇ ਮੋਹ ਦੇ ਖਿਚੇ ਹੋਏ ਕਿਸੇ ਸੰਬੰਧੀ ਵਾਸਤੇ ਅਰਦਾਸ ਕਰਦੇ ਹਾਂ ਤੇ ਉਸ ਨੂੰ ਵਿਕਾਰਾਂ ਤੋਂ ਬਚਾਣ ਦਾ ਜਤਨ ਕਰਦੇ ਹਾਂ, ਤਾਂ ਮੁਮਕਿਨ ਹੈ ਕਿ ਇਸ ਦਾ ਕੋਈ ਅਸਰ ਨਾ ਪਏ, ਕਿਉਂਕਿ ਪਹਿਲਾਂ ਕਈ ਵਾਰੀ ਅਸੀਂ ਉਸ ਨੂੰ ਮੰਦੇ ਪਾਸੇ ਵਲੋਂ ਰੋਕ ਚੁੱਕੇ ਹੁੰਦੇ ਹਾਂ, ਉਸ ਨੂੰ ਅਸਾਡੀ ਪ੍ਰੇਰਨਾ ਦਾ ਟਾਕਰਾ ਕਰਨ ਦੀ ਆਦਤ ਪੈ ਚੁੱਕੀ ਹੁੰਦੀ ਹੈ, ਸੋ, ਉਹ ਅਸਾਡੀ ਅਰਦਾਸ ਦੇ ਪਰਭਾਵ ਦਾ ਭੀ ਮੁਕਾਬਲਾ ਕਰੀ ਜਾਂਦਾ ਹੈ। ਪਰ ਇਸ ਦਾ ਭਾਵ ਇਹ ਨਹੀਂ ਕਿ ਅਜਿਹੀ ਅਰਦਾਸ ਕਰਨੀ ਨਹੀਂ ਚਾਹੀਦੀ, ਜਾਂ ਇਸ ਦਾ ਕੋਈ ਲਾਭ ਨਹੀਂ ਹੁੰਦਾ। ਇਸ ਦਾ ਮਤਲਬ ਸਿਰਫ਼ ਇਹ ਹੈ ਕਿ ਅਜਿਹੀ ਅਰਦਾਸ ਦੇ ਫਲ ਦਾ ਪੂਰਾ ਯਕੀਨ ਨਹੀਂ ਹੋ ਸਕਦਾ, ਘਟ ਤੋਂ ਘਟ, ਉਸੇ ਵੇਲੇ ਫਲ ਮਿਲਣ ਦੀ ਆਸ ਨਹੀਂ ਹੋ ਸਕਦੀ। ਪਰ, ਹਾਂ, ਜੇ ਪਰਮਾਤਮਾ ਖ਼ੁਦ ਇਸ ਅਰਦਾਸ ਲਈ ਅਸਾਨੂੰ ਪ੍ਰੇਰਦਾ

ਹੈ, ਸਾਡੇ ਆਤਮਾ ਉੱਤੇ ਜ਼ਿੰਮੇਵਾਰੀ ਪਾਂਦਾ ਹੈ, ਤਾਂ ਅਸੀਂ ਇਹ ਨਤੀਜਾ ਕੱਢ ਸਕਦੇ ਹਾਂ ਕਿ ਪਰਮਾਤਮਾ ਆਪ ਸਾਡੀ ਅਰਦਾਸ ਸੁਣ ਕੇ ਸਾਡੇ ਉੱਤੇ ਜ਼ਿੰਮੇਵਾਰੀ ਦਾ ਭਾਰ ਉਤਾਰਨ ਨੂੰ ਤਿਆਰ ਹੈ। ਜਦੋਂ ਅਸੀਂ ਪਰਮਾਤਮਾ ਦੀ ਪ੍ਰੇਰਨਾ ਨਾਲ ਕਿਸੇ ਦੂਜੇ ਮਨੁੱਖ ਦੀ ਭਲਾਈ ਵਾਸਤੇ ਅਰਜ਼ੋਈ ਕਰਦੇ ਹਾਂ ਤਦੋਂ ਉਸ ਵਿਚ ਅਸਾਡਾ ਕੋਈ ਸੁਆਰਥ ਨਹੀਂ ਹੁੰਦਾ, ਕੇਵਲ 'ਪਿਆਰ' ਦੇ ਅਸਰ ਹੇਠ ਉੱਦਮ ਕਰਦੇ ਹਾਂ। ਜਦੋਂ ਅਸੀਂ ਕਿਸੇ ਨਿਕਟੀ ਸੰਬੰਧੀ ਵਾਸਤੇ ਅਰਦਾਸ ਕਰਦੇ ਹਾਂ, ਤਾਂ ਇੱਥੇ ਆਮ ਤੌਰ 'ਤੇ ਇਹ ਭਾਵਨਾ ਹੁੰਦੀ ਹੈ ਕਿ ਜੇ ਇਹ ਬੰਦਾ ਵਿਕਾਰਾਂ ਤੋਂ ਨਾ ਹਟਿਆ ਤਾਂ ਸਾਨੂੰ ਦੁੱਖ ਹੋਵੇਗਾ, ਤਕਲੀਫ਼ ਹੋਵੇਗੀ। ਅਜਿਹੀ ਅਰਦਾਸ ਨੂੰ ਸੁਆਰਥ-ਭਰੀ ਅਰਜ਼ੋਈ ਭਾਵੇਂ ਨਾ ਆਖਿਆ ਜਾਏ, ਪਰ ਇਸ ਵਿਚ ਕੋਈ ਸ਼ੱਕ ਨਹੀਂ ਕਿ ਸਾਨੂੰ ਪਹਿਲਾ ਖ਼ਿਆਲ ਆਪਣੀ ਸਹੂਲਤ ਤੇ ਅਰਾਮ ਦਾ ਆਉਂਦਾ ਹੈ; ਜਿਸ ਮਨੁੱਖ ਵਾਸਤੇ ਅਰਦਾਸ ਕੀਤੀ ਜਾ ਰਹੀ ਹੈ ਉਸ ਦੇ ਆਤਮਾ ਦੀ ਕਦਰ ਘੱਟ ਸੁੱਝਦੀ ਹੈ। ਨਾ ਹੀ ਸਾਨੂੰ ਇਹ ਫੁਰਨਾ ਫੁਰਦਾ ਹੈ ਕਿ ਗੁਰੂ-ਚਰਨਾਂ ਤੋਂ ਵਿਛੁੜੀ ਇਕ ਆਤਮਾ ਮੁੜ ਚਰਨਾਂ ਵਿਚ ਅੱਪੜੇ।

## ਫਰੀਦਾ ! ਖਾਲਕੁ ਖਲਕ ਮਹਿ

(ਗੁਰੂ ਅਰਜਨ ਦੇਵ ਜੀ)

ਤਿੰਨ ਚਾਰ ਸਾਲ ਦਾ ਜ਼ਿਕਰ ਹੈ, ਮੇਰੇ ਇਕ ਗਿਸ਼ਤੇਦਾਰ ਸੱਜਣ ਆਪਣੇ ਕਿਸੇ ਕੰਮ ਅੰਮ੍ਰਿਤਸਰ ਆਏ ਤੇ ਮੈਨੂੰ ਭੀ ਖਾਲਸਾ ਕਾਲਜ ਵਿਚ ਆ ਮਿਲੇ। ਉਹ ਰਤਾ ਸੰਤ ਮਤੇ ਵਿਚ ਰਹਿੰਦੇ ਹਨ, ਆਪਣੇ ਇਲਾਕੇ ਵਿਚ ਲੋਕ ਉਹਨਾਂ ਦੀ ਮਾਨਤਾ-ਪੂਜਾ ਭੀ ਕਰਦੇ ਹਨ। ਉਹਨਾਂ ਦੇ ਦੋ ਸੇਵਕ ਭੀ ਸਨ, ਜਿਨ੍ਹਾਂ ਦੇ ਹੱਥਾਂ ਵਿਚ ਮਾਂਜੇ ਲਿਸ਼ਕਾਏ ਹੋਏ ਗੜਵੇ ਸਨ, ਤੇ ਗਲਾਂ ਵਿਚ ਉੱਨ ਦੀਆਂ ਮਾਲਾਂ ਸਨ। ਗੱਲਾਂ-ਬਾਤਾਂ ਕਰਦਿਆਂ ਕਰਦਿਆਂ ਉਹਨਾਂ ਬ੍ਰਹਮ-ਗਿਆਨ ਦੀਆਂ ਗੱਲਾਂ ਤੋਰ ਦਿੱਤੀਆਂ, ਤੇ ਆਪਣੀ ਉੱਚੀ ਆਤਮਕ ਅਵਸਥਾ ਦੀ ਇਕ ਹੱਡ-ਬੀਤੀ ਸੁਣਾਈਓ ਨੇ। ਕਹਿਣ ਲੱਗੇ—“ਇਕ ਦਿਨ ਪਰਸ਼ਾਦ ਛਕਦਿਆਂ ਛਕਦਿਆਂ ਕਾਰ ਜੁ ਐਸੀ ਵਰਤੀ ਕਿ ਸਾਨੂੰ ਆਪਣੀ ਸੁਧ ਬੁਧ ਨਾ ਰਹੀ। ਇਕ ਕੁੱਤਾ ਆ ਗਿਆ, ਉਹ ਭੀ ਸਾਡੇ ਨਾਲ ਹੀ ਥਾਲ ਵਿਚੋਂ ਖਾਣ ਲੱਗ ਪਿਆ। ਅਸੀ ਉਸ ਵੇਲੇ ਕੁਝ ਹੋਰ ਰੰਗ ਵਿਚ ਸਾਂ, ਸਾਨੂੰ ਕੁੱਤੇ ਵਿਚ ਭੀ ਉਹੀ ਦਿੱਸ ਰਿਹਾ ਸੀ ਜੋ ਹਰ ਥਾਂ ਮੌਜੂਦ ਹੈ। ਸਾਡੇ ਅੰਦਰ ਕੋਈ ਗਿਲਾਨਤਾ ਨਾ ਆਈ, ਅਸੀ ਭੀ ਪਰਸ਼ਾਦ ਛਕੀ ਗਏ, ਉਹ ਕੁੱਤਾ ਭੀ ਛਕੀ ਗਿਆ। ਪਾਸ ਬੈਠੇ ਕੁਝ ਪ੍ਰੇਮੀਆਂ ਨੂੰ ਦਿਲ ਵਿਚ ਬੜਾ ਰੋਸ ਹੋਇਆ, ਪਰ ਅਸੀ ਆਪਣੀ ਮੌਜ ਵਿਚ ਟਿਕੇ ਰਹੇ।”

ਜਦੋਂ ਉਹ ਸੱਜਣ ਜੀ ਇਹ ਹੱਡ-ਬੀਤੀ ਸੁਣਾ ਰਹੇ ਸਨ, ਉਸ ਵੇਲੇ ਭੀ ਉਹਨਾਂ ਦੀਆਂ ਅੱਖਾਂ ਸਰੂਰ ਜਿਹੇ ਨਾਲ ਕੁਝ ਚਮਕ ਉੱਠੀਆਂ, ਉਹਨਾਂ ਦੇ ਸੇਵਕਾਂ ਦੇ ਸਿਰ ਭੀ ਮਸਤੀ ਵਿਚ ਹਿੱਲਣ ਲੱਗ ਪਏ ਸਨ। ਉਹ ਗੱਲ ਮੁਕਾ ਚੁਕੇ ਤਾਂ ਮੈਂ ਆਖਿਆ—“ਜੀ ! ਇਹ ਅਵਸਥਾ ਸੱਚ-ਮੁੱਚ ਵੱਡੇ ਭਾਗਾਂ ਨਾਲ ਹੀ ਬਣਦੀ ਹੈ; ਪਰ ਤੁਹਾਡੀ ਇਹ ਮਸਤੀ ਦੀ ਖੇਡ ਮੈਂ ਹੋਰ ਸ਼ਕਲ ਵਿਚ ਅੱਖੀਂ ਵੇਖਣਾ ਚਾਹੁੰਦਾ ਹਾਂ। ਅਸਾਡੇ ਨੇੜੇ ਹੀ ਸਾਡੇ ਉਹ ਵੀਰ ਭੀ ਵੱਸਦੇ ਹਨ ਜਿਨ੍ਹਾਂ ਨੂੰ ਅਸਾਂ ਪੈਰਾਂ ਹੇਠ ਲਤਾੜ ਕੇ ਝਾੜੂ ਫੇਰਨ ਤੇ ਗੰਦ ਚੁਕਣ ਜੋਗਾ ਹੀ ਕਰ ਦਿੱਤਾ ਹੋਇਆ ਹੈ। ਮੈਂ ਉਹਨਾਂ ਵਿਚੋਂ ਇਕ ਬੰਦੇ ਨੂੰ ਸੱਦ ਭੇਜਦਾ ਹਾਂ। ਅਸੀ ਤਿੰਨੋ ਜਣੇ ਮੰਜੇ

‘ਤੇ ਬੈਠ ਜਾਵਾਂਗੇ, ਵਿਚਕਾਰ ਉਹ ਝਾੜੂ-ਬਰਦਾਰ ਬੈਠੇਗਾ, ਤੇ ਉਸ ਦੇ ਦੋਹੀਂ ਪਾਸੀਂ ਅਸੀਂ ਦੋਵੇਂ ਬੈਠਾਂਗੇ। ਵਖੋ ਵਖਰੇ ਤਿੰਨ ਥਾਲਾਂ ਵਿਚ ਰੋਟੀ ਪਵਾ ਕੇ ਅਸੀਂ ਆਪੋ-ਆਪਣੇ ਥਾਲ ਵਿਚੋਂ ਖਾਵਾਂਗੇ। ਜੇ ਤੁਹਾਨੂੰ ਪਰਵਾਨ ਹੋਵੇ ਤਾਂ ਮੈਂ ਇਕ ਨੂੰ ਸੱਦ ਭੇਜਾਂ।’

ਮੇਰੀ ਇਹ ਤਜਵੀਜ਼ ਸੁਣ ਕੇ ਉਹ ਤੁਬਕ ਪਏ, ਉਹਨਾਂ ਦੇ ਸੇਵਕ ਭੀ ਕੁਝ ਲਾਲ ਜਿਹੇ ਹੋ ਗਏ ਤੇ ਮੇਰੇ ਵਲ ਰਤਾ ਕ੍ਰੋਧ ਨਾਲ ਤੱਕਣ ਲੱਗ ਪਏ, ਜਿਵੇਂ ਮੈਂ ਉਹਨਾਂ ਦੇ ਸੰਤ ਜੀ ਦੀ ਕੋਈ ਨਿਰਾਦਰੀ ਕਰ ਦਿੱਤੀ ਹੈ। ਉਹ ਕੁਝ ਖਰ੍ਹਵੇ ਬੋਲਾਂ ‘ਤੇ ਭੀ ਉਤਰ ਪੈਣ ਲੱਗੇ ਸਨ, ਪਰ ਸੰਤ ਜੀ ਨੇ ਉਹਨਾਂ ਨੂੰ ਵਰਜ ਦਿੱਤਾ ਕਿਉਂਕਿ ਅਸਾਡਾ ਆਪੋ ਵਿਚ ਰਿਸ਼ਤੇਦਾਰੀ ਦਾ ਮਾਮਲਾ ਸੀ। ਹੁਣ ਉਹ ਤੇ ਉਹਨਾਂ ਦੇ ਸੇਵਕ ਮੇਰੀ ਇਸ ਗੁਸਤਾਖੀ-ਭਰੀ ਤਜਵੀਜ਼ ਨੂੰ ਭਰਮ ਤੋਂ ਡਿੱਗੀ ਹੋਈ ਸਾਬਤ ਕਰਨ ਲਈ ਫਿਰ ਸ਼ਾਸਤ੍ਰਾਰਥ ਕਰਨ ਲੱਗ ਪਏ ਤੇ ਕਹਿਣ ਲੱਗੇ ਕਿ ਇਹ ਲੋਕ ਸਦੀਆਂ ਤੋਂ ਗੰਦੇ ਚਲੇ ਆ ਰਹੇ ਹਨ, ਪਹਿਲਾਂ ਇਹਨਾਂ ਨੂੰ ਸਾਫ਼-ਸੁਥਰੇ ਰਹਿਣ ਦੀ ਆਦਤ ਪੈਣੀ ਚਾਹੀਦੀ ਹੈ। ਮੈਂ ਹੱਸ ਕੇ ਆਖਿਆ—“ਜੀ, ਠੀਕ ਹੈ। ਮੈਂ ਭੀ ਸਦਕੇ ਹਾਂ ਤੁਹਾਡੇ ਉਸ ਘਟ ਘਟ ਵਿਚ ਵੱਸਦੇ ਕਰਤਾਰ ਤੋਂ, ਜੋ ਕੁੱਤੇ ਵਿਚ ਤਾਂ ਖੁਸ਼ੀ ਨਾਲ ਆ ਵੱਸਿਆ, ਪਰ ਇਹਨਾਂ ਸਦੀਆਂ ਤੋਂ ਗੰਦੇ ਬੰਦਿਆਂ ਤੋਂ ਉਹਨੂੰ ਭੀ ਸ਼ਰਮ ਆ ਗਈ।”

ਸ਼: ਗੁਰਬਖ਼ਸ਼ ਸਿੰਘ ‘ਪ੍ਰੀਤ ਲੜੀ’ ਵਾਲੇ ਦੀ ਲਿਖੀ ਪੁਸਤਕ *ਰੋਜ਼ਾਨਾ ਜੀਵਨ ਦੀ ਸਿੱਖਿਆ* ਵਿਚ ਮੈਂ ਇਕ ਧਾਰਮਿਕ ਘਟਨਾ ਦਾ ਹਾਲ ਪੜ੍ਹਿਆ, ਜੋ ਇਕ ਮਨੁੱਖ ਨੇ ਆਪਣੀ ਅੱਖੀਂ ਵੇਖੀ ਸੀ। ਉਹ ਲਿਖਦਾ ਹੈ—“ਇਕ ਵਾਰੀ ਮੈਂ ਸਵੇਰੇ ਗੁਰਦੁਆਰੇ ਗਿਆ। ਇਕ ਮਾਈ ਜੋੜਿਆਂ ਦੀ ਸੇਵਾ ਕਰ ਰਹੀ ਸੀ ਤੇ ਬੜੇ ਪ੍ਰੇਮ ਨਾਲ ਬਾਣੀ ਭੀ ਪੜ੍ਹਦੀ ਜਾ ਰਹੀ ਸੀ। ਜਿਹੜੀਆਂ ਜੁੱਤੀਆਂ ਉਸ ਨੇ ਆਪਣੇ ਕੱਪੜੇ ਨਾਲ ਪੁੰਝ ਲਈਆਂ ਸਨ, ਉਹਨਾਂ ਨੂੰ ਉਹ ਕਤਾਰ ਵਿਚ ਇਕ ਪਾਸੇ ਰੱਖੀ ਜਾਂਦੀ ਸੀ। ਮੇਰੇ ਵੇਂਹਦਿਆਂ ਹੀ ਗੁਰਦੁਆਰੇ ਵਿਚੋਂ ਇਕ ਬੰਦਾ ਨਿਕਲਿਆ, ਜੋ ਭਾਗ-ਹੀਣ ‘ਚੂਹੜਾ’ ਸੀ। ਉਸ ਦੀ ਜੁੱਤੀ ਉਸ ਕਤਾਰ ਵਿਚ ਅੱਪੜ ਚੁਕੀ ਹੋਈ ਸੀ। ਮਾਈ ਉਸ ਦੀ ਜੁੱਤੀ ਨੂੰ ਭੀ ਹੱਥ ਲਾ ਬੈਠੀ ਹੋਈ ਸੀ। ‘ਚੂਹੜੇ’ ਨੇ ਜੁੱਤੀ ਪਾ ਲਈ। ਮਾਈ ਬੜੀ ਖਿੜੀ, ਪਾਠ ਕਰਨਾ ਸਭ ਭੁੱਲ ਗਿਆ, ‘ਜੋੜਿਆਂ ਦੀ ਸੇਵਾ’ ਭੀ ਅਧ-ਵਾਟੇ ਹੀ ਰਹਿ ਗਈ। ਉੱਠ ਕੇ ਆਪਣੇ ਘਰ ਗਈ, ਸਣ-ਕਪੜੀਂ ਇਸ਼ਨਾਨ ਕੀਤਾ ਤੇ ‘ਪਵਿਤਰ’ ਹੋ ਕੇ ਗੁਰਦੁਆਰੇ ਆਈ। ਉਸ ਚੰਦਰੇ ‘ਚੂਹੜੇ’ ਨੇ ਧਰਮੀ ਸਾਊ ਬੰਦਿਆਂ ਦੇ ਜੋੜਿਆਂ ਵਿਚ ਆਪਣੀ ਜੁੱਤੀ

ਰੱਬ ਕੇ ਉਸ ਪ੍ਰੇਮਣ ਮਾਈ ਦਾ ਧਰਮ ਹੀ ਭ੍ਰਿਸ਼ਟ ਕਰ ਦਿੱਤਾ ਸੀ, ਜੇ ਵੇਲੇ-ਸਿਰ ਪਤਾ ਨਾ ਲਗਦਾ ਤਾਂ ਖਬਰੇ ਕੀ ਅਨਰਥ ਹੋ ਜਾਂਦਾ।”

ਇਕ ਪਾਸੇ ਅਸੀਂ ਤਾਂ ਕੁਝ ਬੰਦਿਆਂ ਨੂੰ ਨੀਵੀਂ ਜਾਤਿ ਦੇ ਮਿਥ ਕੇ ਉਹਨਾਂ ਤੋਂ ਨਫਰਤ ਕਰਦੇ ਹਾਂ, ਉਹਨਾਂ ਦੇ ਨਾਲ ਨਹੀਂ ਛੁੰਹਦੇ, ਤੇ ਇਸ ਗੱਲ ਨੂੰ ‘ਧਰਮ’ ਸਮਝਦੇ ਹਾਂ। ਦੂਜੇ ਪਾਸੇ ਸਤਿਗੁਰੂ ਜੀ ਆਖਦੇ ਹਨ :

ਜਿਥੈ ਨੀਚ ਸਮਾਲੀਅਨਿ, ਤਿਥੈ ਨਦਰਿ ਤੇਰੀ ਬਖਸੀਸ ॥

ਕਿਉਂਕਿ ਜਿਸ ਪਰਮਾਤਮਾ ਨੂੰ ਮਿੱਟੀ, ਪੱਥਰ ਤੇ ਸੰਗ-ਮਰਮਰ ਦੇ ਬਣੇ ਹੋਏ ਮੰਦਰ ਗੁਰਦੁਆਰੇ ਵਿਚ ਜਾ ਕੇ ਪੂਜਦੇ ਹਾਂ, ਉਸ ਦੇ ਰਹਿਣ ਦਾ ਅਸਲੀ ਮੰਦਰ ਮਨੁੱਖਾ-ਸਰੀਰ ਹੈ। ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰੇਮੀ ਸੇਵਕ, ਵਿਦਵਾਨ ਸਿਖ, ਭਾਈ ਨੰਦ ਲਾਲ ਜੀ ਨੇ ਗੁਰੂ-ਘਰ ਦੇ ਇਸ ਅਸੂਲ ਨੂੰ ‘ਦੀਵਾਨਿ-ਗੋਇਆ’ ਵਿਚ ਇਉਂ ਬਿਆਨ ਕੀਤਾ ਹੈ :

ਨਦਾਨਿਸਤੇਮ ਅਜ਼ ਰੋਜ਼ੇ ਅਜ਼ਲ ਈਂ ਨਕਸ਼ੇ ਆਦਮ ਰਾ ॥

ਕਿ ਨਕਾਸ਼ ਅਜ਼ ਬਰਾਏ ਬੁਦਨੇ ਖੁਦ ਖਾਨਹ ਮੇਸਾਜ਼ਦ ॥ (ਗਜ਼ਲ ੨੧)

ਭਾਵ : ਮੈਨੂੰ ਪਹਿਲਾਂ ਪਤਾ ਨਹੀਂ ਸੀ (ਗੁਰੂ-ਦਰ 'ਤੇ ਆ ਕੇ ਸਮਝ ਆਈ) ਕਿ ਧਰ ਮੁੱਢ ਤੋਂ ਹੀ ਪਰਮਾਤਮਾ ਮੂਰਤ-ਘਾੜੇ ਨੇ ਮਨੁੱਖ ਦੀ ਇਸ ਮੂਰਤੀ ਨੂੰ ਆਪਣੇ ਰਹਿਣ ਲਈ ਘਰ ਬਣਾਇਆ ਹੋਇਆ ਹੈ।

ਤਾਹੀਏਂ ਰੱਬ ਨੂੰ ਸਿਰਫ਼ ਤੀਰਥਾਂ ਉੱਤੇ ਜਾਂ ਮੱਕੇ ਵਿਚ ਵੱਸਦਾ ਸਮਝ ਕੇ ਤੀਰਥ-ਜਾਤ੍ਰਾ ਤੇ ਹੱਜ ਕਰਨ ਵਾਲਿਆਂ ਨੂੰ ਕਬੀਰ ਜੀ ਨੇ ਆਖਿਆ ਸੀ ਕਿ ਮੇਰੇ ਵਾਸਤੇ ਹੱਜ ਅਤੇ ਗੋਮਤੀ ਆਦਿਕ ਤੀਰਥ ਦਾ ਇਸ਼ਨਾਨ, ਮੇਰੇ ਅੰਦਰ ਵੱਸਦੇ ਰੱਬ ਦੀ ਯਾਦ ਹੀ ਹੈ। ਕਹਿੰਦੇ ਹਨ :

ਹਜ ਹਮਾਰੀ ਗੋਮਤੀ ਤੀਰ ॥ ਜਹਾ ਬਸਹਿ ਪੀਤੰਬਰ ਪੀਰ ॥੧॥

ਵਾਹੁ ਵਾਹੁ ਕਿਆ ਖੂਬੁ ਗਾਵਤਾ ਹੈ ॥

ਹਰਿ ਕਾ ਨਾਮੁ ਮੇਰੈ ਮਨਿ ਭਾਵਤਾ ਹੈ ॥੧॥ਰਹਾਉ॥.....

ਕਹਤ ਕਬੀਰੁ ਰਾਮ ਗੁਨ ਗਾਵਉ ॥

ਹਿੰਦੂ ਤੁਰਕ ਦੋਉ ਸਮਝਾਵਉ ॥੪॥

ਬਾਬਾ ਫ਼ਰੀਦ ਜੀ ਨੇ ਰੱਬ ਨੂੰ ਸਭ ਬੰਦਿਆਂ ਵਿਚ, ਗ਼ਰੀਬਾਂ ਤੇ ਨੀਵੀਆਂ ਵਿਚ ਭੀ ਵੇਖਿਆ ਤੇ ਆਖਿਆ ਕਿ ਜੇ ਤੂੰ ਪਿਆਰੇ ਰੱਬ ਨੂੰ ਮਿਲਣਾ ਚਾਹੁੰਦਾ

ਹੈ ਤਾਂ ਫਿਕਾ ਬੋਲ ਬੋਲ ਕੇ ਕਿਸੇ ਦਾ ਦਿਲ ਨਾ ਦੁਖਾਈਂ :

ਇਕੁ ਫਿਕਾ ਨਾ ਗਾਲਾਇ, ਸਭਨਾ ਮੈ ਸਚਾ ਧਣੀ ॥

ਹਿਆਉ ਨ ਕੈਹੀ ਠਾਹਿ, ਮਾਣਕ ਸਭ ਅਮੋਲਵੇ ॥੧੨੯॥

ਸਭਨਾ ਮਨ ਮਾਣਿਕ, ਠਾਹਣੁ ਮੂਲਿ ਮਚਾਂਗਵਾ ॥

ਜੇ ਤਉ ਪਿਰੀਆ ਦੀ ਸਿਕ, ਹਿਆਉ ਨ ਠਾਹੇ ਕਹੀਦਾ ॥੧੩੦॥

ਸੋ, ਜੋ ਮਨੁੱਖ ਰੱਬ ਦੇ ਪੈਦਾ ਕੀਤੇ ਬੰਦਿਆਂ ਤੋਂ ਨਫ਼ਰਤ ਕਰਦਾ ਹੈ, ਉਹ ਭਾਵੇਂ ਕਿਤਨੀਆਂ ਸਮਾਧੀਆਂ ਲਾਵੇ, ਕਿਤਨੇ ਤੀਰਥ ਨ੍ਹਾਵੇ, ਕਿਤਨੇ ਪਾਠ ਕਰੇ, ਗਿਰਜੇ ਮੰਦਰ ਮਸਜਿਦ ਤੇ ਗੁਰਦੁਆਰੇ ਦੀਆਂ ਦਲੀਜ਼ਾਂ ਨੱਕ ਰਗੜ ਰਗੜ ਕੇ ਘਸਾ ਦੇਵੇ, ਉਹ ਰੱਬ ਨੂੰ ਖੁਸ਼ ਨਹੀਂ ਕਰ ਸਕਦਾ।

ਭਾਰਤ ਵਿਚ ਕੋੜਾਂ ਬੰਦਿਆਂ ਨੂੰ ਨੀਵੀਂ ਜਾਤਿ ਦੇ ਆਖ ਆਖ ਕੇ ਉਹਨਾਂ ਨੂੰ ਪੈਰਾਂ ਹੇਠ ਲਤਾੜਿਆ ਜਾ ਰਿਹਾ ਸੀ, ਉਹਨਾਂ ਨੂੰ ਗਰੀਬ ਤੇ ਕੰਗਾਲ ਬਣਾ ਕੇ ਕਮਜ਼ੋਰ ਕੀਤਾ ਗਿਆ ਸੀ। ਉਹ ਵਿਚਾਰੇ ਇਤਨੇ ਨਿਤਾਣੇ ਕੀਤੇ ਗਏ ਸਨ ਕਿ ਉਹਨਾਂ ਦੇ ਅੰਦਰ ਮਨੁੱਖਤਾ ਦਾ ਅਹਿਸਾਸ ਭੀ ਨਹੀਂ ਰਹਿ ਗਿਆ ਸੀ। ਸਤਿਗੁਰੂ ਨਾਨਕ ਦੇਵ ਜੀ ਉਹਨਾਂ ਨਿਤਾਣਿਆਂ ਵਾਸਤੇ ਇਹ ਸੁਨੇਹਾ ਲੈ ਕੇ ਆਏ ਕਿ ਤੁਸੀਂ ਭੀ ਮਨੁੱਖ ਹੋ ਤੇ ਚੰਗੇ ਭਲੇ ਮਨੁੱਖ ਹੋ, ਤੁਹਾਡੇ ਅੰਗ ਭੀ ਉਹੋ ਜਿਹੇ ਹੀ ਹਨ, ਜਿਹੇ ਜਿਹੇ ਇਹਨਾਂ ਅਹੰਕਾਰੀਆਂ ਦੇ, ਜੋ ਤੁਹਾਨੂੰ ਨੀਵੇਂ ਆਖ ਕੇ ਦੁਰਕਾਰ ਰਹੇ ਹਨ। ਤੁਸੀਂ ਭੀ ਉਹਨਾਂ ਤੱਤਾਂ ਤੋਂ ਹੀ ਬਣੇ ਹੋ, ਜਿਨ੍ਹਾਂ ਤੋਂ ਇਹ ਲੋਕ। ਦੂਜੇ ਪਾਸੇ, ਉਹਨਾਂ ਜਾਤਿ-ਅਭਿਮਾਨੀਆਂ ਨੂੰ ਸਮਝਾਇਆ ਕਿ ਇਹ ਲੋਕ ਤੁਹਾਡੇ ਵਰਗੇ ਹੀ ਇਨਸਾਨ ਹਨ, ਇਹਨਾਂ ਨਾਲ ਇਨਸਾਨਾਂ ਵਾਲਾ ਸਲੂਕ ਕਰੋ। ਜਦੋਂ ਹਜ਼ੂਰ ਏਕਤਾ ਦਾ ਇਹ ਸੁਨੇਹਾ ਦੁਨੀਆ ਦੇ ਲੋਕਾਂ ਨੂੰ ਸੁਣਾਉਣ ਤੁਰੇ ਤਾਂ ਆਪ ਨੇ ਆਪਣਾ ਸਾਥੀ ਭੀ ਉਹਨਾਂ ਨੀਵੀਆਂ ਗਰੀਬਾਂ ਵਿਚੋਂ ਹੀ ਚੁਣਿਆ ਤੇ ਹਰ ਥਾਂ ਇਹੀ ਐਲਾਨ ਕੀਤਾ :

ਨੀਚਾ ਅੰਦਰਿ ਨੀਚ ਜਾਤਿ, ਨੀਚੀ ਹੂ ਅਤਿ ਨੀਚ ॥

ਨਾਨਕੁ ਤਿਨ ਕੈ ਸੰਗਿ ਸਾਥਿ, ਵਡਿਆ ਸਿਉ ਕਿਆ ਰੀਸ ॥

ਜਿਥੈ ਨੀਚ ਸਮਾਲੀਅਨਿ, ਤਿਥੈ ਨਦਰਿ ਤੇਰੀ ਬਖਸੀਸ ॥

(ਸਿਰੀਗਾਰੂ ਮ: ੧)

ਪਰ ਇਹ ਸਦੀਆਂ ਦੀ ਨਫ਼ਰਤ ਥੋੜ੍ਹੇ ਜਿਹੇ ਸਮੇਂ ਵਿਚ ਦੂਰ ਕਰਨੀ ਇਕ ਮਹਾਨ ਔਖਾ ਕੰਮ ਸੀ, ਨਾ-ਮੁਮਕਿਨ ਹੀ ਸੀ, ਕਿਉਂਕਿ ਨਿਰੇ ਆਖਣ ਨਾਲ

ਤੇ ਜ਼ਿੰਦਗੀ ਦੇ ਕੁਝ ਅਸੂਲ ਬਣਾ ਦੇਣ ਨਾਲ ਸਦੀਆਂ ਦੀਆਂ ਬਣੀਆਂ ਵਾਦੀਆਂ ਹੱਟ ਨਹੀਂ ਸਕਦੀਆਂ। ਇਹਨਾਂ ਲੋਕਾਂ ਵਿਚ ਚੋਖਾ ਚਿਰ ਰਹਿ ਕੇ, ਇਹਨਾਂ ਵਾਂਗ ਗ੍ਰਿਹਸਤੀ ਜੀਵਨ ਵਿਚ ਰਹਿ ਕੇ, ਜਾਤਿ-ਅਭਿਮਾਨੀਆਂ ਦੀ ਅਹੰਕਾਰ ਦੀ ਮੈਲ ਦੂਰ ਕਰਨੀ ਸੀ ਤੇ ਢੱਠੇ ਹੋਇਆਂ ਨੂੰ ਤਕੜਾ ਕਰਨਾ ਸੀ। ਸੋ, ਗੁਰੂ ਨਾਨਕ ਦੇਵ ਜੀ ਨੂੰ ਇਕ ਐਸੇ ਮਨੁੱਖ ਦੀ ਲੋੜ ਸੀ ਜੋ ਗ਼ਰੀਬਾਂ ਤੇ ਨੀਵੀਆਂ ਵਿਚ ਸ਼੍ਰੇ-ਮਾਨ ਦਾ ਇਤਨਾ ਅਹਿਸਾਸ ਪੈਦਾ ਕਰੀ ਜਾਏ, ਜਿਸ ਦੇ ਸਾਹਮਣੇ ਧਨੀ ਤੇ ਜਾਤਿ-ਅਭਿਮਾਨੀ ਸਿਰ ਨਿਵਾ ਦੇਣ।

ਮਾਲਕ ਨੇ ਬਾਬਾ ਲਹਿਣਾ ਜੀ ਨੂੰ ਕਰਤਾਰਪੁਰ ਲਿਆਂਦਾ। ਪਰ, ਤਦੋਂ ਇਹ ਅਜੇ ਦੇਵੀ-ਪੂਜ ਸਨ। ਦੇਵਤਿਆਂ ਦੇ ਮੰਦਰਾਂ ਵਿਚ ਭਲਾ ਅਛੂਤਾਂ ਨੀਵੀਂ ਜਾਤਿ ਵਾਲਿਆਂ ਨੂੰ ਥਾਂ ਕਿੱਥੇ ? ਤੇ, ਜਿਨ੍ਹਾਂ ਲੋਕਾਂ ਦੇ ਇੱਟ-ਗਾਰੇ ਦੇ ਬਣੇ ਮੰਦਰਾਂ ਵਿਚ ਗ਼ਰੀਬ ਅਛੂਤਾਂ ਨੂੰ ਥਾਂ ਨਹੀਂ ਸੀ ਮਿਲ ਸਕਦੀ, ਉਹਨਾਂ ਲੋਕਾਂ ਦੇ ਹਿਰਦੇ-ਮੰਦਰ ਵਿਚ ਭਲਾ ਇਹਨਾਂ ਨੂੰ ਕਿੱਥੇ ਸਮਾਈ ? ਬਾਬਾ ਲਹਿਣਾ ਜੀ ਸੰਨ ੧੫੩੨ ਵਿਚ ਗੁਰੂ ਨਾਨਕ ਦੇਵ ਜੀ ਪਾਸ ਆਏ ਸਨ। ਤਦੋਂ ਇਹਨਾਂ ਦੀ ਉਮਰ ੨੮ ਸਾਲ ਦੀ ਸੀ। ਇਸ ਵਕਤ ਤਕ ਇਹ ਦੇਵੀ-ਮੰਦਰ ਦੀ ਜਾਤ੍ਰਾ ਦੇ ਪ੍ਰੇਮੀ ਸਨ, ਸਾਲ ਦੇ ਸਾਲ ਸੰਗ ਦੇ ਜਥੇਦਾਰ ਬਣ ਕੇ ਜਾਂਦੇ ਸਨ। ਮੰਦਰ ਵਿਚ ਨੀਚਾਂ ਦੀ ਪਹੁੰਚ ਨਹੀਂ ਸੀ। ਪਰ ਗੁਰੂ ਨਾਨਕ ਦੇਵ ਜੀ ਨੀਚਾਂ ਨਾਲ ਡੂੰਘੀ ਸਾਂਝ ਬਣਾ ਚੁਕੇ ਸਨ। ਸੋ, ਭਾਵੇਂ ਬਾਬਾ ਲਹਿਣਾ ਜੀ ਦੇਵੀ-ਦੇਵਤਿਆਂ ਵਾਲੀ ਟੇਕ ਛੱਡ ਕੇ ਆਏ ਸਨ, ਅਜੇ ਦੋਹਾਂ ਦੇ ਜੀਵਨ ਵਿਚ ਬੜੀ ਵਿੱਥ ਸੀ। ਇਸ ਵਿੱਥ ਨੂੰ ਮਿਟਾਣ ਲਈ ਤੇ ਇਹਨਾਂ ਦੇ ਹਿਰਦੇ ਵਿਚ ਨੀਵੀਆਂ ਲਈ ਸੁੱਚਾ ਪਿਆਰ ਪੈਦਾ ਕਰਨ ਲਈ ਸਤਿਗੁਰੂ ਨਾਨਕ ਦੇਵ ਜੀ ਨੂੰ ਛੇ ਸੱਤ ਸਾਲ ਮਿਹਨਤ ਕਰਨੀ ਪਈ।

ਇਸ ਛੇ ਸੱਤ ਸਾਲ ਦੀ ਘਾਲ-ਕਮਾਈ ਵਿਚੋਂ ਅਸਾਡੇ ਪਾਸ ਇਤਿਹਾਸ ਦੀ ਰਾਹੀਂ ਸਿਰਫ਼ ਨੌਂ ਦਸ ਸਾਖੀਆਂ ਹੀ ਅੱਪੜੀਆਂ ਹਨ, ਪਰ ਰਿੱਝਦੀ ਦਾਲ ਵਿਚੋਂ ਦਾਣਾ ਟੋਹਣ ਵਾਂਗ ਇਹ ਥੋੜ੍ਹੀਆਂ ਭੀ ਸਾਫ਼ ਦੱਸਦੀਆਂ ਹਨ ਕਿ ਗੁਰੂ ਨਾਨਕ ਦੇਵ ਜੀ ਬਾਬਾ ਲਹਿਣਾ ਜੀ ਨੂੰ ਗ਼ਰੀਬਾਂ ਤੇ ਨੀਵੀਆਂ ਦਾ ਸੱਚਾ ਦਰਦੀ ਤੇ ਸਾਥੀ ਬਣਾਣ ਲਈ ਕੀ ਤਰੀਕਾ ਵਰਤ ਰਹੇ ਸਨ।

ਦਸ ਯਾਰਾਂ ਸਾਲ ਦਾ ਜ਼ਿਕਰ ਹੈ, ਮੈਨੂੰ ਹੁਸ਼ਿਆਰਪੁਰ ਇਕ ਦੀਵਾਨ 'ਤੇ ਜਾਣਾ ਪਿਆ। ਜਿਸ ਸਰਦਾਰ ਪਾਸ ਮੈਂ ਠਹਿਰਿਆ, ਉਹ ਪੰਜਾਬ ਦੀਆਂ ਜੇਲ੍ਹਾਂ ਦੇ ਕੈਦੀਆਂ ਦੀਆਂ ਤਕਲੀਫ਼ਾਂ ਆਦਿਕ ਦਾ ਪਤਾ ਕਰਨ ਤੇ ਦੂਰ ਕਰਨ ਵਿਚ

ਮਦਦ ਦੇਣ ਲਈ ਗ਼ੈਰ-ਸਰਕਾਰੀ ਮੈਂਬਰ ਚੁਣਿਆ ਹੋਇਆ ਸੀ। ਮੇਰੇ ਨਾਲ ਗੱਲਾਂ-ਬਾਤਾਂ ਕਰਦਿਆਂ ਕਰਦਿਆਂ ਉਸ ਨੂੰ ਜਦੋਂ ਇਹ ਪਤਾ ਲੱਗਾ ਕਿ 'ਅਕਾਲੀ ਲਹਿਰ' ਦੇ ਵੇਲੇ ਮੈਨੂੰ ਭੀ ਦੋ ਵਾਰੀ ਜੇਲ੍ਹ ਜਾਣਾ ਪਿਆ ਸੀ, ਤਾਂ ਉਸ ਨੇ ਬੜੇ ਸ਼ੌਕ ਨਾਲ ਮੈਥੋਂ ਜੇਲ੍ਹ ਵਿਚ ਕੈਦੀਆਂ ਨੂੰ ਮਿਲਦੀ ਖ਼ੁਰਾਕ ਆਦਿਕ ਬਾਰੇ ਪੁੱਛਣਾ ਸ਼ੁਰੂ ਕੀਤਾ। ਮੈਂ ਉਸ ਨੂੰ 'ਗੁਰੂ ਕਾ ਬਾਗ਼' ਦੇ ਮੋਰਚੇ ਵੇਲੇ ਦੀ ਇਕ ਹੱਡ-ਬੀਤੀ ਸੁਣਾਈ। ਗੁਰਦੁਆਰਾ-ਲਹਿਰ ਦੇ ਜਥੇਬੰਦ ਕੰਮ ਨੂੰ ਉਖੇੜਨ ਲਈ ਸਭ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਰਧਾਨ, ਜਨਰਲ ਸਕੱਤਰ, ਸਕੱਤਰ, ਮੀਤ ਸਕੱਤਰ ਤੇ ਕੁਝ ਉਹਨਾਂ ਮੈਂਬਰਾਂ ਨੂੰ ਫੜਿਆ ਗਿਆ ਜਿਨ੍ਹਾਂ ਸ਼ੁਰੂ ਵਿਚ ਹੀ ਜੋਸ਼ ਨਾਲ ਕੰਮ ਵਿਚ ਹਿੱਸਾ ਲਿਆ ਸੀ। ਅਸੀਂ ਨੌਂ ਜਣੇ ਸਾਂ। ਅਸਾਡੇ ਵਿਚ ਚੂਹੜਕਾਣੇ ਦੇ ਰਹਿਣ ਵਾਲੇ ਇਕ ਸ. ਤੇਜਾ ਸਿੰਘ ਜੀ ਭੀ ਸਨ। ਉਹਨੀਂ ਦਿਨੀਂ ਜੇਲ੍ਹ ਵਿਚ ਮਸਰ ਜਾਂ ਬਤਾਉਂ ਹੀ ਆਮ ਤੌਰ 'ਤੇ ਮਿਲਿਆ ਕਰਦੇ ਸਨ। ਇਕ ਦਿਨ ਸਾਰੇ ਕੈਦੀਆਂ ਦੀ ਕਤਾਰ ਵਿਚ ਭੁੰਢੇ ਬੈਠਿਆਂ ਸ. ਤੇਜਾ ਸਿੰਘ ਮੇਰੇ ਪਾਸ ਸਨ। ਬਤਾਉਆਂ ਦੀ ਭਾਜੀ ਵਰਤੀਜ ਗਈ, ਤੇ ਮੈਂ ਤੇਜਾ ਸਿੰਘ ਜੀ ਨੂੰ ਆਖਿਆ—ਜੇਲ੍ਹਾਂ ਵਿਚ ਥੋਮ ਬੜਾ ਵਰਤਦੇ ਹਨ, ਸਾਬਤ ਤੁਰੀਆਂ ਹੀ ਪਾ ਦੇਂਦੇ ਹਨ। ਮੇਰੀ ਇਹ ਗੱਲ ਸੁਣ ਕੇ ਉਹ ਹੱਸ ਪਏ ਤੇ ਪੁੱਛਣ ਲਗੇ, ਕਿੱਥੇ ਈ ਥੋਮ? ਮੈਂ ਆਖਿਆ—ਵੇਖੋ, ਮੇਰੀ ਬਾਟੀ ਵਿਚ ਨੌਂ ਦਸ ਸਾਬਤ ਤੁਰੀਆਂ ਹਨ। ਕਹਿਣ ਲਗੇ—ਤੂੰ ਅਜੇ ਨਵਾਂ ਪੰਛੀ ਹੈਂ, ਤੂੰ ਕੀ ਜਾਣੇ ਇੱਥੇ ਕਿਹੜੇ ਕਿਹੜੇ ਪਦਾਰਥ ਮਿਲਦੇ ਹਨ! ਇਹ ਸੁੰਡ ਹਨ, ਸੁੰਡ। ਜੇ 'ਵਧੀਆ' ਕਾਣੇ ਬਤਾਉਂ ਹੁੰਦੇ ਹਨ, ਉਹ ਸਾਡੇ ਲੋਕਾਂ ਨੂੰ ਖਾਣ ਲਈ ਦਿਤੇ ਜਾਂਦੇ ਹਨ। ਇਹ ਸੁਣ ਕੇ ਪਹਿਲਾਂ ਤਾਂ ਮੇਰਾ ਜੀਅ ਬੜਾ ਖ਼ਰਾਬ ਜਿਹਾ ਹੋ ਗਿਆ, ਪਰ ਫਿਰ ਗਿੱਝ ਗਿਆ, ਤੇ ਉਹ 'ਥੋਮ' ਇਕ ਪਾਸੇ ਕਰ ਕੇ ਉਸ ਦੀ ਤਰੀ ਨਾਲ ਗੁਜ਼ਾਰਾ ਕਰ ਲਈਦਾ ਸੀ।

ਉਸ ਸਰਦਾਰ ਜੀ ਨੂੰ ਮੈਂ ਹੋਰ ਭੀ ਕਈ ਅੱਖੀਂ-ਵੇਖੀਆਂ ਸੁਣਾਈਆਂ, ਜਿਨ੍ਹਾਂ ਨੂੰ ਸੁਣ ਕੇ ਹੈਰਾਨੀ ਨਾਲ ਉਸ ਦਾ ਮੂੰਹ ਅੱਡਿਆ ਰਹਿ ਗਿਆ। ਆਖਣ ਲੱਗਾ, ਮੈਂ ਕਾਫ਼ੀ ਚਿਰ ਤੋਂ ਮੈਂਬਰ ਹਾਂ, ਪਰ ਮੈਨੂੰ ਨਹੀਂ ਸੀ ਪਤਾ ਕਿ ਜੇਲ੍ਹਾਂ ਵਿਚ ਇਹ ਸਲੂਕ ਹੁੰਦਾ ਹੈ। ਅਸੀਂ ਤਾਂ ਅੰਦਰੋਂ ਲਿਸ਼ਕੀ ਪੋਚੀ ਵੇਖ ਕੇ ਸਮਝ ਲੈਂਦੇ ਸਾਂ ਕਿ ਇੱਥੇ ਹਰੇਕ ਚੀਜ਼ ਸਾਫ਼-ਸੁਖਰੀ ਹੋਵੇਗੀ।

ਪਰ ਇਸ ਵਿਚ ਉਸ ਸਰਦਾਰ ਦਾ ਕੀ ਕਸੂਰ? ਸਾਹਿਬ ਫ਼ੁਰਮਾਂਦੇ ਹਨ :

ਸੋ ਕਤ ਜਾਣੈ ਪੀਰ ਪਰਾਈ ॥ ਜਿਸ ਕੈ ਅੰਤਰਿ ਦਰਦ ਨ ਪਾਈ ॥

ਅਮੀਰ ਸਰਮਾਏਦਾਰ ਜਗੀਰਦਾਰ ਆਦਮੀ ਭਾਵੇਂ ਕਿਤਨੀ ਹੀ ਨੇਕ-ਨੀਅਤੀ ਨਾਲ ਗ਼ਰੀਬਾਂ ਦੇ ਸੁਖ ਅਰਾਮ ਵਾਸਤੇ ਜਤਨ ਕਰਨ, ਫਿਰ ਭੀ ਇਹ ਹੋ ਨਹੀਂ ਸਕਦਾ ਕਿ ਉਹ ਗ਼ਰੀਬਾਂ ਦੇ ਦੁਖੜੇ ਸਮਝ ਸਕਣ। ਗ਼ਰੀਬਾਂ ਦੇ ਦੁਖ ਉਹੀ ਜਾਣ ਸਕਦਾ ਹੈ ਜੋ ਗ਼ਰੀਬਾਂ ਦੇ ਵਿਚ ਰਹੇ।

ਜੇ ਲੋਕ ਨੀਵੀਂ ਜਾਤਿ ਵਾਲਿਆਂ ਦੇ ਨਾਲ ਛੋਹਣ ਨੂੰ ਪਾਪ ਸਮਝਦੇ ਸਨ, ਉਹ ਕੀ ਜਾਣ ਸਕਦੇ ਸਨ ਉਹਨਾਂ ਦੀਆਂ ਮੁਸੀਬਤਾਂ? ਇਹਨਾਂ ਨਾਲ ਨਾ ਛੋਹਣ ਦਾ ਕਾਰਨ ਆਮ ਤੌਰ 'ਤੇ ਇਹ ਹੈ ਕਿ ਇਹਨਾਂ ਵਿਚਾਰਿਆਂ ਨੂੰ ਗੰਦੇ ਤੇ ਹੌਲੇ ਮੇਲ ਦੇ ਕੰਮ ਕਰਨੇ ਪੈਂਦੇ ਹਨ। ਸੋ, ਗੁਰੂ ਨਾਨਕ ਦੇਵ ਜੀ ਨੇ ਬਾਬਾ ਲਹਿਣਾ ਜੀ ਦੇ ਹਿਰਦੇ ਵਿਚ ਗ਼ਰੀਬਾਂ ਤੇ ਨੀਵਿਆਂ ਨਾਲ ਹਮਦਰਦੀ ਪੈਦਾ ਕਰਨ ਲਈ, ਉਹਨਾਂ ਪਾਸੋਂ ਉਹਨਾਂ ਗ਼ਰੀਬਾਂ ਨੀਵਿਆਂ ਵਾਲੇ ਕੰਮ ਹੀ ਕਰਾਣੇ ਸ਼ੁਰੂ ਕਰ ਦਿਤੇ। ਜਿਉਂ ਜਿਉਂ ਬਾਬਾ ਜੀ ਮਿਹਨਤ ਮਜ਼ਦੂਰੀ ਵਾਲੇ ਕੰਮ ਆਪਣੀ ਹੱਥੀਂ ਕਰਨ ਲਗੇ, ਤਿਉਂ ਤਿਉਂ ਮਿਹਨਤੀ ਮਜ਼ਦੂਰ ਬੰਦੇ ਉਹਨਾਂ ਨੂੰ ਆਪਣੇ ਜਾਪਣ ਲੱਗ ਪਏ। ਖੋਸ਼! ਦੁਨੀਆ ਵਿਚ ਇਹੀ ਇਕ ਤਰੀਕਾ ਹੈ ਗ਼ਰੀਬਾਂ ਨਾਲ ਪਿਆਰ ਕਰਨ ਦੀ ਜਾਚ ਸਿਖਾਣ ਦਾ। ਹੋਰ ਕੋਈ ਫਿਲਾਸਫੀ, ਕੋਈ ਬ੍ਰਹਮ-ਗਿਆਨ ਧਨੀ ਤੇ ਜਾਤਿ-ਅਭਿਮਾਨੀ ਨੂੰ ਗ਼ਰੀਬ ਦੇ ਨੇੜੇ ਨਹੀਂ ਲਿਆ ਸਕਦਾ। 'ਏਕੋ ਬ੍ਰਹਮ ਦ੍ਰਿਤੀਯੋ ਨਾਸਤਿ' ਦੀਆਂ ਸੁਰਾਂ ਲਾਣ ਵਾਲੇ ਇੱਥੇ ਹਜ਼ਾਰਾਂ ਲੱਖਾਂ ਦੀ ਗਿਣਤੀ ਵਿਚ ਸਨ, ਪਰ ਇਹ 'ਬ੍ਰਹਮ' ਉਹਨਾਂ ਨੂੰ ਸਿਰਫ ਧਨੀਆਂ ਤੇ ਉੱਚ-ਜਾਤੀ ਵਾਲਿਆਂ ਵਿਚ ਹੀ ਦਿੱਸਦਾ ਸੀ। ਸਤਿਗੁਰੂ ਨਾਨਕ ਦੇਵ ਜੀ ਜਾਣਦੇ ਸਨ ਕਿ ਮਨੁੱਖਾਂ ਵਾਂਗ ਜੀਉਣ ਲਈ, ਸਭ ਬੰਦਿਆਂ ਵਿਚ ਰੱਬ ਵੇਖਣ ਲਈ, ਕਿਸੇ ਫਿਲਾਸਫੀ ਤੇ ਗਿਆਨ ਦੀ ਲੋੜ ਨਹੀਂ, ਗ਼ਰੀਬਾਂ ਤੇ ਨੀਵਿਆਂ ਵਾਲੇ ਕੰਮਾਂ ਤੋਂ ਨਫਰਤ ਹਟਾਣ ਦੀ ਜ਼ਰੂਰਤ ਹੈ। ਇਹ ਨਫਰਤ ਤਦੋਂ ਹੀ ਹਟ ਸਕਦੀ ਸੀ, ਜੇ ਇਹਨਾਂ ਵਾਲੇ ਕੰਮ ਹੱਥੀਂ ਕੀਤੇ ਜਾਣ। ਸੋ, ਬਾਬਾ ਲਹਿਣਾ ਜੀ ਨੇ ਛੇ ਸੱਤ ਸਾਲ ਇਹ ਸਬਕ ਮੁੜ ਮੁੜ ਪਕਾਇਆ। ਚਿੱਕੜ-ਭਰੀਆਂ ਪੰਡਾਂ ਚੁੱਕਣੀਆਂ, ਗੰਦੇ ਚਲ੍ਹੇ ਵਿਚੋਂ ਕਟੋਰਾ ਕੱਢਣਾ, ਧਰਮਸਾਲਾ ਵਿਚੋਂ ਮੋਈ ਹੋਈ ਚੂਹੀ ਚੁੱਕ ਕੇ ਬਾਹਰ ਸੁੱਟਣੀ, ਸਿਆਲੀ ਰਾਤੇ ਧਰਮਸਾਲਾ ਦੀ ਢੱਠੀ ਕੰਧ ਬਣਾਉਣੀ, ਸਿਆਲ ਦੀ ਬਹਾਰੇ ਅੱਧੀ ਰਾਤ ਵੇਲੇ ਦਰਿਆ 'ਤੇ ਕੱਪੜੇ ਧੋਣੇ—ਅਜਿਹੇ ਅਨੇਕ ਕੰਮਾਂ ਨੇ ਕਮੀਣਾਂ ਨਾਲ ਮਿਲ ਬੈਠਣ ਤੇ ਪਿਆਰ ਕਰਨ ਲਈ ਉਹਨਾਂ ਦਾ ਹਿਰਦਾ ਤਿਆਰ ਕਰ ਦਿੱਤਾ।

ਪਰ ਇਹ ਕਾਫੀ ਨਹੀਂ ਸੀ। ਅਜੇ ਲੱਖਾਂ ਬੰਦੇ ਐਸੇ ਸਨ ਜਿਨ੍ਹਾਂ ਦੀ ਹਾਲਤ

ਇਹਨਾਂ ਤੋਂ ਵੀ ਵਧੀਕ ਨਿੱਘਰੀ ਹੋਈ ਸੀ, ਜਿਨ੍ਹਾਂ ਨੂੰ ਗਰੀਬੀ ਨੇ ਮੁਰਦਾਰ ਖਾਣ 'ਤੇ ਮਜਬੂਰ ਕੀਤਾ ਹੋਇਆ ਸੀ। ਕੀ ਬਾਬਾ ਲਹਿਣਾ ਜੀ ਇਹਨਾਂ ਨਾਲ ਬੈਠ ਕੇ ਪਿਆਰ ਕਰ ਸਕਣਗੇ? ਸਤਿਗੁਰੂ ਨਾਨਕ ਦੇਵ ਜੀ ਨੇ ਹੁਣ ਲਹਿਣਾ ਜੀ ਨੂੰ ਇਹਨਾਂ ਅਤਿ ਦਰਜੇ ਦੇ ਗਰੀਬਾਂ ਤੇ ਨੀਵਿਆਂ ਦੇ ਸਾਥੀ ਬਣਨ ਲਈ ਤਿਆਰ ਕਰਨਾ ਸੀ। ਸਾਖੀ ਵਿਚ ਜ਼ਿਕਰ ਆਉਂਦਾ ਹੈ ਕਿ ਇਕ ਦਿਨ ਹਜ਼ੂਰ ਨੇ ਸਾਂਹਸੀਆਂ ਵਾਲਾ ਭੇਸ ਧਾਰਿਆ। ਕਈ ਕੁੱਤੇ ਨਾਲ ਲੈ ਲਏ, ਹੱਥ ਵਿਚ ਇਕ ਸੋਟਾ ਫੜ ਲਿਆ। ਕਮਜ਼ੋਰ ਸ਼ਰਧਾ ਵਾਲੇ ਤਾਂ ਛੇਤੀ ਹੀ ਝੜ ਗਏ। ਜੋ ਨੇੜੇ ਆਉਂਦਾ ਸੀ, ਉਸ ਨੂੰ ਸੋਟੇ ਮਾਰਨ ਦਾ ਡਰਾਵਾ ਦੇਂਦੇ ਸਨ। ਆਖਰ ਇਸ ਖੇਡ ਦੇ ਅੰਤ ਵਿਚ ਸਿਰਫ ਤਿੰਨ ਸਿਖ ਰਹਿ ਗਏ, ਜਿਨ੍ਹਾਂ ਸਾਥ ਨਾ ਛੱਡਿਆ। ਇਹਨਾਂ ਵਿਚੋਂ ਇਕ ਸਨ ਬਾਬਾ ਲਹਿਣਾ ਜੀ। ਇਤਨੇ ਨੂੰ ਸਤਿਗੁਰੂ ਜੀ ਦਰਿਆ (ਰਾਵੀ) ਕੰਢੇ ਬੇਲੇ ਵਿਚ ਜਾ ਅਪੜੇ। ਹਜ਼ੂਰ ਨੇ ਇਹਨਾਂ ਨੂੰ ਫਿਰ ਧਮਕਾਇਆ ਤੇ ਮੁੜ ਜਾਣ ਲਈ ਪ੍ਰੇਰਿਆ, ਪਰ ਉਹ ਸ਼ਰਧਾ ਵਿਚ ਟਿਕੇ ਰਹੇ। ਸਤਿਗੁਰੂ ਜੀ ਨੇ ਚਿੱਟੀ ਚਾਦਰ ਨਾਲ ਕੱਜੀ ਹੋਈ ਇਕ ਚੀਜ਼ ਵਲ ਇਸ਼ਾਰਾ ਕਰ ਕੇ ਆਖਿਆ—ਜੇ ਨਹੀਂ ਜਾਂਦੇ ਤਾਂ ਇਹ ਮੁਰਦਾ ਖਾਓ। ਇਹ ਸੁਣ ਕੇ ਇਕੱਲੇ ਬਾਬਾ ਲਹਿਣਾ ਜੀ ਰਹਿ ਗਏ, ਬਾਕੀ ਦੋਵੇਂ ਸਿਖ ਭੀ ਚਲੇ ਗਏ। ਹਜ਼ੂਰ ਨੇ ਪੁੱਛਿਆ, ਤੁਸੀਂ ਕਿਉਂ ਨਹੀਂ ਜਾਂਦੇ? ਜੇ ਨਹੀਂ ਜਾਣਾ ਤਾਂ ਖਾਓ ਇਹ ਮੁਰਦਾ। ਬਾਬਾ ਲਹਿਣਾ ਜੀ ਨੇ ਬੜੀ ਗਰੀਬੀ ਤੇ ਧੀਰਜ ਨਾਲ ਅਰਜ਼ ਕੀਤੀ—ਪਾਤਿਸ਼ਾਹ! ਤੇਰਾ ਦਰ ਛੱਡ ਕੇ ਹੁਣ ਹੋਰ ਕਿੱਥੇ ਜਾਵਾਂ? ਹੁਕਮ ਕਰੋ, ਕਿਹੜੇ ਪਾਸੇ ਵਲੋਂ ਖਾਣਾ ਸ਼ੁਰੂ ਕਰਾਂ?

ਬੱਸ! ਗੁਰੂ ਨਾਨਕ ਸਾਹਿਬ ਨੂੰ ਯਕੀਨ ਆ ਗਿਆ ਕਿ ਹੁਣ ਕੋਈ ਅਜਿਹਾ ਗਰੀਬ ਤੋਂ ਗਰੀਬ ਤੇ ਨੀਵੇਂ ਤੋਂ ਨੀਵਾਂ ਨਹੀਂ ਰਹਿ ਗਿਆ, ਜਿਸ ਨਾਲ ਬਾਬਾ ਲਹਿਣਾ ਜੀ ਪਿਆਰ ਨਾ ਕਰ ਸਕਣਗੇ। ਗਲ ਲਾਇਓ ਨੇ, ਤੇ ਗਰੀਬਾਂ, ਨੀਵਿਆਂ ਵਿਚ ਮਨੁੱਖਤਾ ਦਾ ਅਹਿਸਾਸ ਪੈਦਾ ਕਰਨ ਦੀ ਜ਼ਿੰਮੇਵਾਰੀ ਹਜ਼ੂਰ ਨੇ ਇਹਨਾਂ ਨੂੰ ਸੌਂਪ ਦਿੱਤੀ। ਇਹ ਜ਼ਿਕਰ ਸਤੰਬਰ ੧੫੩੯ ਦਾ ਹੈ। ਉਸ ਵੇਲੇ ਬਾਬਾ ਲਹਿਣਾ ਜੀ (ਤੇ ਹੁਣ ਗੁਰੂ ਅੰਗਦ ਸਾਹਿਬ) ਦੀ ਉਮਰ ਸਾਢੇ ਚੌਤੀ ਸਾਲ ਦੀ ਸੀ।

ਗੁਰੂ ਅੰਗਦ ਸਾਹਿਬ ਨੇ ਗੁਰਿਆਈ ਦੀ ਜ਼ਿੰਮੇਵਾਰੀ ਸਤੰਬਰ ੧੫੩੯ ਤੋਂ ਫ਼ਰਵਰੀ ੧੫੫੨ ਤਕ ਨਿਬਾਹੀ। ਇਸ ਸਮੇਂ ਵਿਚ ਭੀ ਗਰੀਬਾਂ ਨਾਲ ਪਿਆਰ ਕਰਨਾ ਇਹਨਾਂ ਨੇ ਮੁੱਖ-ਆਦਰਸ਼ ਸਾਹਮਣੇ ਰਖਿਆ। ਇਤਿਹਾਸ ਵਿਚ ਜ਼ਿਕਰ ਆਉਂਦਾ ਹੈ ਕਿ ਇਕ ਵਾਰੀ ਜੋਗੀਆਂ ਦੀ ਇਕ ਜਮਾਤ ਖੜੂਰ ਸਾਹਿਬ ਆ

ਗਈ। ਗੁਰੂ ਕੇ ਲੰਗਰ ਵਿਚ ਜਿਵੇਂ ਹੋਰ ਆਏ-ਪਰਦੇਸੀਆਂ ਦੀ ਭੋਜਨ ਆਦਿਕ ਨਾਲ ਸੇਵਾ ਹੁੰਦੀ ਸੀ, ਤਿਵੇਂ ਇਹਨਾਂ ਜੋਗੀਆਂ ਦੀ ਭੀ ਕੀਤੀ ਗਈ। ਜਮਾਤ ਦਾ ਮਹੰਤ ਬਹੁਤ ਪ੍ਰਸੰਨ ਹੋਇਆ। ਪਰ ਜਦੋਂ ਉਸ ਨੂੰ ਇਹ ਪਤਾ ਲੱਗਾ ਕਿ ਇਸ ਲੰਗਰ ਦੇ ਨਾਲ ਕੋਈ ਜਗੀਰ ਆਦਿਕ ਨਹੀਂ ਹੈ, ਸਿਰਫ਼ ਸਿੱਖਾਂ ਦੀ ਸ਼ਰਧਾ-ਭਗਤੀ ਨਾਲ ਹੀ ਚਲਦਾ ਹੈ, ਤਾਂ ਉਸ ਨੇ ਸਤਿਗੁਰੂ ਜੀ ਨੂੰ ਕਿਹਾ ਕਿ ਅਸੀਂ ਜੋਗੀ ਲੋਕ ਰਿੱਧੀਆਂ ਸਿੱਧੀਆਂ ਵਾਲੇ ਹੋਇਆ ਕਰਦੇ ਹਾਂ, ਕੋਈ ਕਿਸੇ ਬਰਕਤਿ ਦੀ ਲੋੜ ਹੋਵੇ ਤਾਂ ਦੱਸੋ। ਅਸੀਂ ਪੂਰੀ ਕਰ ਦੇਈਏ। ਸਤਿਗੁਰੂ ਜੀ ਨੇ ਉੱਤਰ ਦਿੱਤਾ ਕਿ ਸਾਡੇ ਪਾਤਿਸ਼ਾਹ ਸਾਹਿਬ ਗੁਰੂ ਨਾਨਕ ਦੇਵ ਜੀ ਦੇ ਘਰ ਵਿਚ ਕਿਸੇ ਚੀਜ਼ ਦੀ ਕਮੀ ਨਹੀਂ ਹੈ। ਉਸ ਦੇ ਦਰ ਤੋਂ ਸਾਨੂੰ ਸਭ ਕੁਝ ਹਾਸਲ ਹੈ। ਪਰ ਮਹੰਤ ਨੇ ਆਖਿਆ, ਅਸੀਂ ਹੁਣ ਮੂੰਹੋਂ ਬਚਨ ਕੱਢ ਚੁੱਕੇ ਹਾਂ, ਤੁਸੀਂ ਜ਼ਰੂਰ ਕੁਝ ਸਾਥੋਂ ਭੀ ਲਵੋ। ਮਹੰਤ ਦਾ ਹਠ ਵੇਖ ਕੇ ਸਤਿਗੁਰੂ ਅੰਗਦ ਦੇਵ ਜੀ ਨੇ ਉੱਤਰ ਦਿੱਤਾ ਕਿ ਜੇ ਤੁਸਾਂ ਜ਼ਰੂਰ ਕੁਝ ਦੇਣਾ ਹੀ ਹੈ ਤਾਂ 'ਗ਼ਰੀਬੀ' ਦੇ ਦਿਓ। ਮਹੰਤ ਕੁਝ ਹੈਰਾਨ ਜਿਹਾ ਹੋ ਗਿਆ, ਕੁਝ ਹੌਲਾ ਜਿਹਾ ਪੈ ਗਿਆ। ਕਹਿਣ ਲੱਗਾ—ਜੀ, ਅਸਾਡੇ ਪਾਸ ਇਹ ਵਸਤ ਤਾਂ ਨਹੀਂ ਹੈ, ਇਹ ਤਾਂ ਅੱਗੇ ਹੀ ਗੁਰੂ ਨਾਨਕ ਦੇਵ ਪ੍ਰਭੂ-ਦਰ ਤੋਂ ਲੈ ਚੁੱਕੇ ਹਨ।

ਭਾਈ ਗੁਰਦਾਸ ਜੀ ਨੇ ਭੀ ਲਿਖਿਆ ਹੈ :

ਬਾਬਾ ਪੈਧਾ ਸੱਚ ਖੰਡਿ, ਨਉਨਿਧਿ ਨਾਮੁ ਗਰੀਬੀ ਪਾਈ॥

ਪ੍ਰਭੂ ਦੀ ਯਾਦ ਤੇ ਗ਼ਰੀਬੀ ਇਹ ਦੋ ਬਖ਼ਸ਼ਿਸ਼ਾਂ ਗੁਰੂ ਨਾਨਕ ਸਾਹਿਬ ਨੇ ਮਾਲਿਕ ਦੇ ਦਰ ਤੋਂ ਪ੍ਰਾਪਤ ਕੀਤੀਆਂ ਸਨ।

ਪਰ ਇਸ 'ਗ਼ਰੀਬੀ' ਤੋਂ ਕੀ ਭਾਵ ਹੈ ?

ਨਿਰੀਆਂ ਲਿਫ਼ ਲਿਫ਼ ਕੇ ਨਮਸਕਾਰਾਂ ਕਰਨ ਦਾ ਨਾਂ ਗ਼ਰੀਬੀ ਨਹੀਂ ਹੈ। ਇਸ ਬਾਰੇ ਤਾਂ ਗੁਰੂ ਨਾਨਕ ਸਾਹਿਬ ਦਾ ਹੁਕਮ ਹੈ :

ਅਪਰਾਧੀ ਦੂਣਾ ਨਿਵੈ ਜੋ ਹੰਤਾ ਮਿਰਗਾਹਿ॥

ਸੀਸਿ ਨਿਵਾਇਐ ਕਿਆ ਥੀਐ ਜਾ ਰਿਵੈ ਕੁਸੁਧੇ ਜਾਹਿ॥

'ਗ਼ਰੀਬੀ' ਦਾ ਸਹੀ ਸਰੂਪ ਸਮਝਣ ਵਾਸਤੇ 'ਗ਼ਰੀਬੀ' ਮੰਗਣ ਵਾਲੇ ਸਤਿਗੁਰੂ ਅੰਗਦ ਸਾਹਿਬ ਜੀ ਦੇ ਜੀਵਨ ਦਾ ਹੀ ਦੀਦਾਰ ਕਰੀਏ। ਜ਼ਿਕਰ ਆਉਂਦਾ ਹੈ ਕਿ ਇਕ ਦਿਨ ਹਜ਼ੂਰ ਬਾਲਕਾਂ ਨਾਲ ਖੇਡ ਰਹੇ ਸਨ, ਬਾਦਸ਼ਾਹ

ਹਮਾਯੂੰ ਸ਼ੇਰ ਸ਼ਾਹ ਤੋਂ ਹਾਰ ਖਾ ਕੇ ਕਾਬਲ ਨੂੰ ਭੱਜਾ ਜਾਂਦਾ ਖੜੂਰ ਸਾਹਿਬ ਆਇਆ। ਸਤਿਗੁਰੂ ਜੀ ਬਾਲਕਾਂ ਨਾਲ ਹੀ ਪਰਚੇ ਰਹੇ। ਹਮਾਯੂੰ ਨੂੰ ਕ੍ਰੋਧ ਆਇਆ ਕਿ ਇਸ ਫਕੀਰ ਨੇ ਹਿੰਦ ਦੇ ਬਾਦਸ਼ਾਹ ਵਲ ਤੱਕਿਆ ਭੀ ਨਹੀਂ, ਤਲਵਾਰ ਮਿਆਨ ਵਿਚੋਂ ਕੱਢਣ ਦੀ ਕੋਸ਼ਿਸ਼ ਕੀਤੀ। ਸਤਿਗੁਰੂ ਜੀ ਨੇ ਮੁਸਕਰਾ ਕੇ ਆਖਿਆ—“ਭਾਈ ! ਇਹ ਤੇਰੀ ਤਲਵਾਰ ਰਣ ਵਿਚ ਸੂਰਮੇ ਦੇ ਟਾਕਰੇ 'ਤੇ ਖੁੰਢੀ ਹੋ ਗਈ ਸੀ, ਪਰ ਹੁਣ ਫਕੀਰਾਂ ਉਤੇ ਚਲਾਣ ਨੂੰ ਸ਼ੇਰ ਹੋ ਪਿਆ ਹੈ।”

ਦੀਨਾਂ ਤੇ ਬਾਲਕਾਂ ਨਾਲ ਪਿਆਰ ਕਰਨ ਵਾਲਾ ਇਹ ਹਿਰਦਾ ਅਹੰਕਾਰੀ ਅੱਗੇ ਨਹੀਂ ਲਿਫਿਆ, ਪਰ ਗ਼ਰੀਬਾਂ ਨਾਲ ਖਰੁਵਾ ਹੋਣ ਵਾਲੇ ਬੰਦੇ ਦਾ ਰਵੱਈਆ ਪਸੰਦ ਨਹੀਂ ਕਰਦੇ। ਇਤਿਹਾਸ ਵਿਚ ਜ਼ਿਕਰ ਆਉਂਦਾ ਹੈ ਕਿ ਲੰਗਰ ਵਿਚ ਇਕ ਸਿਖ ਮਾਹਣਾ ਸੇਵਾ ਕਰਿਆ ਕਰਦਾ ਸੀ। ਸਹਿਜੇ ਸਹਿਜੇ ਇਹ ਮਾਹਣਾ ਗ਼ਰੀਬ ਅਭਿਆਗਤ ਸਿੱਖਾਂ ਨੂੰ ਡਾਂਟਣ ਲੱਗ ਪਿਆ ਕਿ ਮੈਂ ਕੰਗਾਲ ਸਿੱਖਾਂ ਦਾ ਨੌਕਰ ਨਹੀਂ, ਮੈਂ ਤਾਂ ਗੁਰੂ ਕਾ ਸੇਵਕ ਹਾਂ। ਜਦੋਂ ਇਕ ਦੋ ਵਾਰੀ ਸਮਝਾਣ 'ਤੇ ਭੀ ਇਹ ਆਪਣੇ ਇਸ ਰਵੱਈਏ ਨੂੰ ਸੁਧਾਰ ਨਾ ਸਕਿਆ ਤਾਂ ਹਜ਼ੂਰ ਨੇ ਫੁਰਮਾਇਆ ਕਿ ਜੇ ਗ਼ਰੀਬਾਂ ਵਾਸਤੇ ਤੇਰੇ ਹਿਰਦੇ ਵਿਚ ਅਹੰਕਾਰ ਦੀ ਇਤਨੀ ਅੱਗ ਬਲ ਰਹੀ ਹੈ, ਜੇ ਗੁਰੂ-ਦਰ 'ਤੇ ਆ ਕੇ ਭੀ ਤੈਨੂੰ ਮਿੱਠਤ ਦੀ ਠੰਢ ਨਸੀਬ ਨਹੀਂ ਹੋ ਸਕੀ, ਤਾਂ ਜਾ ਕਿਤੇ ਜੰਗਲ ਵਿਚ ਜਾ ਕੇ ਸੜ ਮਰ।

ਸੋ, ਗੁਰੂ ਨਾਨਕ ਪਾਤਿਸ਼ਾਹ ਦੇ ਘਰ ਦੀ 'ਗ਼ਰੀਬੀ' ਦਾ ਭਾਵ ਹੈ 'ਗ਼ਰੀਬਾਂ ਨਾਲ ਪਿਆਰ', 'ਗ਼ਰੀਬਾਂ ਨਾਲ ਮਿਲ ਬੈਠਣਾ'।

ਪਰ ਇੱਥੇ ਹੀ ਪ੍ਰਸ਼ਨ ਉੱਠਦਾ ਹੈ—ਕੀ ਸਤਿਗੁਰੂ ਨਾਨਕ ਦੇਵ ਜੀ ਤੋਂ ਪਹਿਲਾਂ ਭਾਰਤ ਵਿਚ ਗ਼ਰੀਬਾਂ ਤੇ ਨੀਵਿਆਂ ਦੀ ਸਾਰ ਲੈਣ ਦਾ ਕੋਈ ਉੱਦਮ ਨਹੀਂ ਸੀ ? ਇਹ ਸਰਾਵਾਂ, ਤਲਾਅ, ਬਾਉਲੀਆਂ ਆਦਿਕ ਗ਼ਰੀਬ ਰਾਹੀਆਂ ਦੀ ਸੇਵਾ ਵਾਸਤੇ ਹੀ ਬਣੀਆਂ ਸਨ। ਜ਼ੱਗ ਆਦਿਕਾਂ ਵਿਚ ਜਿਥੇ ਬ੍ਰਾਹਮਣਾਂ ਦੀ ਸੇਵਾ ਹੁੰਦੀ ਸੀ, ਉੱਥੇ ਸੈਂਕੜੇ ਹਜ਼ਾਰਾਂ ਗ਼ਰੀਬਾਂ ਤੇ ਨੀਵਿਆਂ ਦੀ ਭੀ ਪਾਲਣਾ ਹੋ ਜਾਂਦੀ ਸੀ। ਬਿਕ੍ਰਮਾਜੀਤ ਤੇ ਕਰਣ ਵਰਗੇ ਕਈ ਰਾਜੇ ਹੋਏ ਹਨ ਜਿਨ੍ਹਾਂ ਨੂੰ ਗ਼ਰੀਬ ਤੇ ਨੀਵੇਂ ਲੋਕ 'ਧੰਨ ਧੰਨ' ਆਖਦੇ ਰਹੇ।

ਇਹ ਠੀਕ ਹੈ ਕਿ ਦਾਨੀ ਲੋਕਾਂ ਨੇ ਖੂਹ ਲਵਾਏ, ਤਲਾਅ ਬਣਵਾਏ, ਪਰ ਨੀਵੀਂ ਜਾਤਿ ਵਾਲੇ ਦੀ ਪਾਣੀ ਦੀ ਟੂਟੀ ਵੱਖਰੀ ਤੇ ਉਸ ਦੇ ਨਾਉਣ ਲਈ ਘਾਟ ਵੱਖਰਾ ਹੀ ਰਿਹਾ। ਰੱਬੀ ਦਾਤਿ ਪਾਣੀ ਵਰਤਣ ਵੇਲੇ ਭੀ ਨੀਵੇਂ ਨੂੰ

ਨੀਵੇਂ-ਪਨ ਦਾ ਅਹਿਸਾਸ ਕਰਾਇਆ ਜਾਂਦਾ ਰਿਹਾ ਹੈ। ਅਜੇ ਤਕ ਇਹੀ ਹਾਲ ਹੈ। ਦਾਨੀ ਮਨੁੱਖ ਛਬੀਲ ਲਵਾਉਂਦਾ ਹੈ; ਪਰ ਛਬੀਲੀਆ ਇਕ ਹਿੰਦੂ ਨੂੰ ਤਾਂ ਨੇੜੇ ਬਿਠਾ ਕੇ ਪਾਣੀ ਪਿਲਾਂਦਾ ਹੈ, ਚੂਹੜੇ ਵਾਸਤੇ ਵੱਖਰੀਆਂ ਟਿੰਡਾਂ ਗੱਡ ਗੱਡੀਆਂ ਹਨ। ਛਬੀਲੀਆ ਟਿੰਡ ਵਿਚ ਪਾਣੀ ਪਾਂਦਾ ਹੈ, ਉਸ ਟਿੰਡ ਵਿਚੋਂ ਨਿਕਲ ਕੇ ਪਾਣੀ ਇਕ ਨਸਾਰ ਵਿਚ ਆਉਂਦਾ ਹੈ, ਜਿੱਥੋਂ ਉਹ ਵਿਚਾਰੇ ਪਾਣੀ ਪੀਂਦੇ ਹਨ। ਇਸ 'ਦਾਨ' ਦੀ ਰਾਹੀਂ ਭੀ ਗਰੀਬਾਂ ਤੇ ਨੀਵਿਆਂ ਦੀ ਇਨਸਾਨੀਅਤ ਨੂੰ ਪੈਰਾਂ ਹੇਠ ਲਤਾੜਿਆ ਜਾ ਰਿਹਾ ਹੈ। ਸਤਿਗੁਰੂ ਨਾਨਕ ਦੇਵ ਜੀ ਅਜਿਹੇ 'ਦਾਨੀ' ਪੈਦਾ ਕਰਨ ਨਹੀਂ ਸਨ ਆਏ, ਉਹ ਤਾਂ ਗਰੀਬਾਂ ਤੇ ਨੀਵਿਆਂ ਵਿਚ ਇਨਸਾਨੀਅਤ ਦਾ ਅਹਿਸਾਸ ਪੈਦਾ ਕਰਨ ਆਏ ਸਨ।

ਇਸ ਵਿਚ ਕੋਈ ਸ਼ੱਕ ਨਹੀਂ ਕਿ ਗੁਰੂ ਨਾਨਕ ਪਾਤਿਸ਼ਾਹ ਦੇ ਨਾਮ-ਲੇਵਾ ਸਿਖ, ਸਤਿਗੁਰੂ ਦਾ ਇਹ ਗਰੀਬਾਂ ਨਾਲ ਪਿਆਰ ਕਰਨ ਵਾਲਾ ਸੁਨੇਹਾ, ਆਪਣੇ ਆਂਢ-ਗੁਆਂਢ ਅਪੜਾਣ ਵਿਚ ਕਾਫੀ ਜ਼ੋਰ ਲਾ ਰਹੇ ਸਨ। ਇਕ ਉਹ ਵਕਤ ਭੀ ਸੀ ਜਦੋਂ ਸਿਖ ਧਰਮ ਦੇ ਕੇਂਦਰੀ ਪਵਿਤਰ ਅਸਥਾਨ ਅੰਦਰ ਸਿਰਫ ਸਿਖ-ਨੁਮਾ ਹਿੰਦੂਆਂ ਨੂੰ ਹੀ ਜਾਣ ਦੀ ਆਗਿਆ ਸੀ, ਸਿੰਘ ਸਭਾ ਲਹਿਰ ਵਿਚ ਕੰਮ ਕਰਨ ਵਾਲਿਆਂ ਨੂੰ ਚੂਹੜੇ ਚਮਾਰ ਸਮਝਿਆ ਜਾਂਦਾ ਸੀ ਤੇ ਦੁਰਕਾਰਿਆ ਜਾਂਦਾ ਸੀ। ਹੁਣ ਉਤਨੀ ਨਿੱਘਰੀ ਹੋਈ ਹਾਲਤ ਨਹੀਂ ਹੈ। ਪਰ ਅਜੇ ਭੀ ਅਸੀਂ ਗੁਰੂ ਪਾਤਿਸ਼ਾਹ ਦੇ ਨਿਸ਼ਾਨੇ ਤੋਂ ਬਹੁਤ ਹੇਠਾਂ ਹਾਂ। ਅਜੇ ਭੀ ਉਹਨਾਂ ਲੋਕਾਂ ਨਾਲ ਬਰਾਬਰੀ ਦਾ ਸਲੂਕ ਨਹੀਂ ਹੋ ਰਿਹਾ। ਅਸੀਂ ਸਾਲ ਦੇ ਸਾਲ ਗੁਰਪੁਰਬਾਂ ਸਮੇਂ ਜਲੂਸਾਂ ਉਤੇ ਹਜ਼ਾਰਾਂ ਰੁਪਏ ਖਰਚ ਕਰ ਰਹੇ ਹਾਂ। ਬੇਸ਼ੱਕ ਇਹ ਖਰਚ ਕਰੀਏ, ਪਿਆਰੇ ਸਤਿਗੁਰੂ ਦੀ ਯਾਦ ਵਿਚ ਜਿਤਨਾ ਭੀ ਉਤਸ਼ਾਹ ਵਿਖਾਈਏ, ਥੋੜ੍ਹਾ ਹੈ। ਪਰ ਗੁਰੂ ਨਾਨਕ ਇਹਨਾਂ ਢੋਲ ਢੁਮੱਕਿਆਂ ਤੋਂ ਸ਼ਾਇਦ ਵੱਖਰਾ ਝੁੰਗੀਆਂ ਵਿਚ ਬੈਠੇ ਗਰੀਬ ਨੀਵਿਆਂ ਨਾਲ ਪਿਆਰ ਕਰਦਾ ਰਿਹਾ ਹੋਵੇ :

ਨੀਚਾ ਅੰਦਰਿ ਨੀਚ ਜਾਤਿ, ਨੀਚੀ ਹੂ ਅਤਿ ਨੀਚ ॥

ਨਾਨਕੁ ਤਿਨ ਕੈ ਸੰਗਿ ਸਾਥਿ, ਵਡਿਆ ਸਿਉ ਕਿਆ ਰੀਸ ॥

ਜਿਥੈ ਨੀਚ ਸਮਾਲੀਅਨਿ, ਤਿਥੈ ਨਦਰਿ ਤੇਰੀ ਬਖਸੀਸ ॥

(ਸਿਰੀਗਾਗੁ ਮ: ੧)

ਸਿਖ ਕੌਮ ਨੇ ਵਿੱਦਿਆ ਦੇ ਮੈਦਾਨ ਵਿਚ ਕਾਫੀ ਹੰਭਲਾ ਮਾਰਿਆ ਹੈ, ਸੈਂਕੜੇ ਸਕੂਲ ਖੋਲ੍ਹ ਦਿੱਤੇ ਹਨ। ਪਰ ਜਦੋਂ ਇਹ ਵੇਖੀਦਾ ਹੈ ਕਿ ਇਹਨਾਂ ਆਸ਼ਰਮਾਂ

ਵਿਚੋਂ ਆਮ ਤੌਰ 'ਤੇ ਸ਼ਿਰਫ ਪੈਸੇ ਵਾਲੇ ਤੇ ਉੱਚੀਆਂ ਜਾਤਾਂ ਦੇ ਬੰਦੇ ਹੀ ਬੱਚੇ ਪੜ੍ਹਾ ਸਕਦੇ ਹਨ, ਤੇ ਪੜ੍ਹਾ ਰਹੇ ਹਨ, ਤਦੋਂ ਸੱਟ ਜਿਹੀ ਵੱਜਦੀ ਹੈ ਕਿ ਉਹਨਾਂ ਨੀਚ ਨਿਮਾਣਿਆਂ ਨੂੰ ਗੁਰੂ ਨਾਨਕ ਪਾਤਿਸ਼ਾਹ ਦੇ ਘਰ ਦੇ ਚਸ਼ਮਿਆਂ ਤੋਂ ਭੀ ਚੁਲੀ ਭਰ ਪਾਣੀ ਨਹੀਂ ਮਿਲ ਸਕਦਾ। ਇਹ ਨਹੀਂ ਕਿ ਉਹਨਾਂ ਦੇ ਰਾਹ ਵਿਚ ਆਸ਼ਰਮਾਂ ਵਲੋਂ ਕੋਈ ਰੁਕਾਵਟਾਂ ਹਨ। ਪਰ ਮੌਜੂਦਾ ਵਿਦਿਅਕ ਮਹਿਕਮੇ ਦੇ ਨਿਯਮਾਂ ਦਾ ਕੁਝ ਐਸਾ ਝੰਬੇਲੇ-ਦਾਰ ਗੇੜ ਹੈ, ਜਿਸ ਵਿਚ ਫਸਣ ਕਰਕੇ ਉਹਨਾਂ ਨਿਮਾਣਿਆਂ ਦੀ ਸਾਰ ਨਹੀਂ ਲਈ ਜਾ ਰਹੀ। ਉਹ ਗ਼ਰੀਬ ਹਨ, ਅਤਿ ਗ਼ਰੀਬ ਹਨ, ਉਹਨਾਂ ਪਾਸ ਆਪਣੇ ਬੱਚੇ ਪੜ੍ਹਾਣ ਲਈ ਉਹ ਸਹੂਲਤਾਂ ਨਹੀਂ, ਜੋ ਉਹਨਾਂ ਤੋਂ ਉਚੇਰੀਆਂ ਜਾਤਾਂ ਵਾਲਿਆਂ ਨੂੰ ਹਨ। ਆਪਣੇ ਵਿਦਿਅਕ ਆਸ਼ਰਮਾਂ ਵਿਚ ਝਾੜੂ ਦੀ ਸੇਵਾ ਕਰਨ ਵਾਲਿਆਂ ਦਾ ਹਾਲ ਵੇਖੋ। ਇਹਨਾਂ ਦੇ ਸਿਰ 'ਤੇ ਕੇਸ ਭੀ ਹਨ, ਇਹ ਆਪਣੇ ਆਪ ਨੂੰ ਸਿਖ ਆਖਣ ਦਾ ਭੀ ਫ਼ਖ਼ਰ ਕਰਦੇ ਹਨ, ਪਰ ਤੀਹ ਤੀਹ ਸਾਲ ਤੋਂ ਇਹਨਾਂ ਸਰੋਵਰਾਂ ਦੇ ਕੰਢੇ 'ਤੇ ਬੈਠੇ ਇਹ ਵਿਚਾਰੇ ਨਿਮਾਣੇ ਵਾਂਜੇ ਹੀ ਬੈਠੇ ਹਨ। ਸਕੂਲਾਂ ਕਾਲਜਾਂ ਵਿਚ ਜੋ ਨੌ-ਜੁਆਨ ਕਈ ਕਈ ਸਾਲ ਆ ਕੇ ਪੜ੍ਹਦੇ ਰਹਿੰਦੇ ਹਨ, ਇਹ ਝਾੜੂ-ਬਰਦਾਰ ਉਹਨਾਂ ਦੀ ਹਰ ਤਰ੍ਹਾਂ ਸੇਵਾ ਕਰਦੇ ਹਨ, ਪੜ੍ਹਾਈ ਮੁਕਾ ਕੇ ਤੁਰਨ ਲੱਗਿਆਂ ਨੂੰ ਲੱਖ ਲੱਖ ਅਸੀਸਾਂ ਦੇਂਦੇ ਹਨ, ਪਰ ਇਹਨਾਂ ਦੇ ਦਿਲ ਵਿਚ ਵੜ ਕੇ ਵੇਖੋ। ਇਹਨਾਂ ਦੇ ਅੰਦਰ ਹਾਹੁਕੇ ਹਨ; ਕਿਉਂਕਿ ਇਹਨਾਂ ਆਸ਼ਰਮਾਂ ਦੇ ਕੋਲ ਬੈਠਿਆਂ ਭੀ ਇਹਨਾਂ ਦੇ ਆਪਣੇ ਬੱਚੇ ਇਹਨਾਂ ਵਾਲੇ ਗੰਦੇ ਝਾੜੂ ਫੜਨ ਜੋਗੇ ਹੀ ਰਹਿ ਜਾਂਦੇ ਹਨ।

ਗੁਰੂ ਕਰੇ, ਕੋਈ ਐਸਾ ਪਰਬੰਧ ਹੋ ਜਾਏ ਜਿਸ ਕਰਕੇ ਇਹ ਵਿਚਾਰੇ ਭੀ ਵਿੱਦਿਆ ਪੜ੍ਹ ਸਕਣ, ਤੇ ਇਨਸਾਨ ਬਣ ਕੇ ਤੇ ਅਖਵਾ ਕੇ ਗੁਰੂ ਨਾਨਕ ਪਾਤਿਸ਼ਾਹ ਦੇ ਨਾਮ-ਲੇਵਾ ਸਿੱਖਾਂ ਨਾਲ ਬੈਠਣ-ਜੋਗੇ ਹੋ ਜਾਣ, ਅਤੇ ਆਪਣੀ ਕੌਮ ਤੇ ਦੇਸ਼ ਦਾ ਸੱਚਾ ਤੇ ਸੁੱਚਾ ਅੰਗ ਬਣ ਸਕਣ।

## ਅਰਦਾਸ ਅਰਜ਼ੋਈ ਦੀਆਂ ਬਰਕਤਾਂ

ਬਾਰਿਕ ਵਾਂਗੀ ਹਉ ਸਭੁ ਕਿਛੁ ਮੰਗਾ ॥

(ਗੁਰੂ ਅਰਜਨ ਦੇਵ ਜੀ)

ਸਾਡੇ ਨਿੱਕੇ ਬਾਲ ਸਾਥੋਂ ਕਈ ਵਾਰੀ ਆਪਣੀਆਂ ਮਨ-ਭਾਉਂਦੀਆਂ ਸ਼ੈਆਂ ਮੰਗਦੇ ਹਨ। ਕਦੇ ਕਦੇ ਤਾਂ ਅਸੀਂ ਉਹਨਾਂ ਦੀ ਲੋੜ ਪੂਰੀ ਕਰ ਦੇਂਦੇ ਹਾਂ, ਪਰ ਕਦੇ ਕਦੇ ਜਾਣ-ਬੁੱਝ ਕੇ ਚੁੱਪ ਕਰ ਰਹਿੰਦੇ ਹਾਂ, ਤੇ ਉਹਨਾਂ ਦੇ ਘੜੀ-ਮੁੜੀ ਜ਼ਿਦ ਕਰਨ 'ਤੇ ਭੀ ਅੱਖਾਂ ਮੀਟੀ ਰਖਦੇ ਹਾਂ। ਉਹ ਪਰਤ ਪਰਤ ਕੇ ਸਾਨੂੰ ਅਕਾਉਂਦੇ ਹਨ—ਪਿਤਾ ਜੀ! ਫਲਾਣੀ ਚੀਜ਼ ਲੈ ਦਿਓ, ਫਲਾਣੀ ਸ਼ੈ ਲੈ ਦਿਓ, ਪਰ ਅਸੀਂ ਇਉਂ ਦੜ ਵੱਟੀ ਰਖਦੇ ਹਾਂ ਜਿਵੇਂ ਗੱਲ ਸੁਣੀ ਹੀ ਨਹੀਂ ਹੁੰਦੀ। ਆਪਣੇ ਬਾਲਾਂ ਦੇ ਘੜੀ-ਮੁੜੀ ਮੰਗਣ 'ਤੇ ਭੀ ਅਸੀਂ ਕਿਉਂ ਉਹਨਾਂ ਦੀ ਲੋੜ ਵਲ ਧਿਆਨ ਨਹੀਂ ਦੇਂਦੇ? ਕਈ ਵਾਰੀ ਇਸ ਚੁੱਪ ਵਿਚ ਸਾਡਾ ਆਪਣਾ ਕੋਈ ਸੁਆਰਥ ਹੁੰਦਾ ਹੈ, ਅਸੀਂ ਆਲਸ ਦੇ ਕਾਰਨ ਆਪਣੇ ਆਪ ਨੂੰ ਖੋਚਲ ਤੋਂ ਬਚਾਣਾ ਚਾਹੁੰਦੇ ਹਾਂ, ਜਾਂ, ਖਰਚ ਤੋਂ ਹੀ ਸੰਕੋਚ ਕਰਦੇ ਹਾਂ। ਕਦੇ ਕਦੇ ਇਹ ਭੀ ਵੇਖਣ ਵਿਚ ਆਉਂਦਾ ਹੈ ਕਿ ਬਾਲਕ ਆਪਣੇ ਅੰਵਾਣ-ਪੁਣੇ ਦੇ ਕਾਰਨ ਕੋਈ ਅਜਿਹੀ ਸ਼ੈ ਮੰਗ ਬੈਠਦੇ ਹਨ, ਜੋ ਉਹਨਾਂ ਲਈ ਚੰਗੀ ਨਹੀਂ ਹੁੰਦੀ। ਅਸੀਂ ਸਮਝਦੇ ਹਾਂ ਕਿ ਜੇ ਇਹ ਚੀਜ਼ ਲੈ ਦਿੱਤੀ ਤਾਂ ਬਾਲ ਨੂੰ ਫਲਾਣੀ ਤਕਲੀਫ਼ ਹੋ ਜਾਏਗੀ। ਅੰਵਾਣਾ ਬਾਲ ਹਾਣ-ਲਾਭ ਨੂੰ ਨਹੀਂ ਸਮਝਦਾ ਤੇ ਆਪਣੇ ਰਿਹਾੜੇ ਪਿਆ ਰਹਿੰਦਾ ਹੈ। ਆਖਰ ਉਸ ਦੇ ਸਿੱਛੇ ਤੋਂ ਤੰਗ ਆ ਕੇ ਤੇ ਇਹ ਖਿਆਲ ਕਰ ਕੇ ਕਿ ਜੇ ਬਹੁਤਾ ਜ਼ਿਦੇ ਪੈ ਗਿਆ ਤਾਂ ਚੀਜ਼ ਲੈ ਕੇ ਭੀ ਮੰਨੇਗਾ ਨਹੀਂ, ਅਸੀਂ ਉਹ ਚੀਜ਼ ਲੈ ਹੀ ਲੈਂਦੇ ਹਾਂ, ਭਾਵੇਂ ਸਾਡਾ ਆਪਣਾ ਮਨ ਨਹੀਂ ਮੰਨਦਾ।

ਗੁਰੂ ਨਾਲ ਵਿਚਾਰੀਏ, ਤਾਂ ਅਸੀਂ ਮਨੁੱਖ ਆਮ ਤੌਰ 'ਤੇ ਇਹ ਸੁਭਾਉ ਨਿੱਤ ਵਰਤਦੇ ਰਹਿੰਦੇ ਹਾਂ—ਆਪਣੇ ਆਲਸ ਤੇ ਸੁਆਰਥ ਦੀ ਖ਼ਾਤਰ ਕਈ ਵਾਰੀ ਬਾਲ ਨੂੰ ਲੋੜੀਂਦੀ ਸ਼ੈ ਭੀ ਨਾ ਲੈ ਕੇ ਦੇਣੀ ਅਤੇ ਕਈ ਵਾਰੀ ਬਾਲ ਦੇ ਮਿੱਠੇ

ਤੋਂ ਡਰਦਿਆਂ ਉਹ ਸ਼ੈ ਭੀ ਲੈ ਦੇਣੀ ਜੋ ਸਾਡੇ ਆਪਣੇ ਖਿਆਲ ਅਨੁਸਾਰ ਉਹਦੇ ਲਈ ਹਾਨੀਕਾਰਕ ਹੁੰਦੀ ਹੈ। ਅਸੀਂ ਸਾਰੇ ਜੀਵ-ਪ੍ਰਭੂ-ਪਿਤਾ ਦੇ ਬਾਲ ਹਾਂ, ਸਦਾ ਉਸ ਪਾਸੋਂ ਕੁਝ ਨਾ ਕੁਝ ਮੰਗਦੇ ਹੀ ਰਹਿੰਦੇ ਹਾਂ। ਕੀ ਉਹ ਭੀ ਸਾਡੇ ਨਾਲ ਇਸੇ ਤਰ੍ਹਾਂ ਹੀ ਵਰਤਦਾ ਹੈ ਜਿਵੇਂ ਅਸੀਂ ਆਪਣੇ ਬਾਲਾਂ ਨਾਲ ਵਰਤਦੇ ਹਾਂ? ਸ੍ਰੀ ਦਸਮੇਸ਼ ਪਿਤਾ ਕਲਗੀਧਰ ਜੀ ਸਵੱਈਆਂ ਵਿਚ ਪਰਮਾਤਮਾ ਦੇ ਜੀਆਂ ਨੂੰ ਪਾਲਣ ਵਾਲੇ ਸੁਭਾਉ ਦਾ ਇਉਂ ਵਰਣਨ ਕਰਦੇ ਹਨ :

ਦੀਨਨ ਕੀ ਪ੍ਰਤਿਪਾਲ ਕਰੈ ਨਿਤ,  
ਸੰਤ ਉਬਾਰ ਗਨੀਮਨ ਗਾਰੈ ॥ .  
ਪੱਛ ਪਸੂ ਨਗ ਨਾਗ ਨਰਾਧਿਪ,  
ਸਰਬ ਸਮੈ ਸਭ ਕੋ ਪ੍ਰਤਿਪਾਰੈ ॥  
ਪੋਖਤ ਹੈ ਜਲ ਮੈ ਥਲ ਮੈ ਪਲ ਮੈ,  
ਕਲਿ ਕੇ ਨਹੀਂ ਕਰਮ ਬਿਚਾਰੈ ॥  
ਦੀਨ-ਦਇਆਲ ਦਇਆ-ਨਿਧਿ,  
ਦੋਖਨ ਦੇਖਤ ਹੈ ਪਰ ਦੇਤ ਨ ਹਾਰੈ ॥੧॥

ਭਾਵ, ਕੰਗਾਲ, ਅਮੀਰ, ਚੰਗੇ ਮੰਦੇ, ਮਨੁੱਖ, ਪਸ਼ੂ, ਪੰਛੀ—ਪ੍ਰਭੂ ਸਭ ਦੀ ਸਦਾ ਹੀ ਪਾਲਣਾ ਕਰਦਾ ਹੈ। ਭਾਵੇਂ ਜਲ ਵਿਚ ਰਹਿੰਦੇ ਹਨ, ਧਰਤੀ 'ਤੇ ਵੱਸਦੇ ਹਨ ਜਾਂ ਮਾਂ ਦੇ ਪੇਟ ਵਿਚ ਹਨ—ਸਭ ਦੀਆਂ ਲੋੜਾਂ ਸਦਾ ਪੂਰੀਆਂ ਕਰਦਾ ਹੈ। ਉਹ ਪ੍ਰਭੂ ਸਦਾ ਦਇਆਲ ਹੈ, ਦਇਆ ਦਾ ਸਾਗਰ ਹੈ, ਸਾਡੇ ਮੰਦ-ਕਰਮ ਵੇਖ ਕੇ ਭੀ ਆਪਣੀਆਂ ਦਾਤਾਂ ਦੇਣੀਆਂ ਬੰਦ ਨਹੀਂ ਕਰਦਾ।

ਪਰ ਹਾਂ ਜਦੋਂ ਅਸੀਂ ਧਿਆਨ ਨਾਲ ਆਪਣੇ ਬੀਤ ਗਏ ਜੀਵਨ ਵਲ ਤੱਕਦੇ ਹਾਂ, ਤਾਂ ਇਹ ਪਰਤੱਖ ਦਿੱਸ ਪੈਂਦਾ ਹੈ ਕਿ ਨਾ ਤਾਂ ਪਰਮਾਤਮਾ ਸਾਨੂੰ ਉਹ ਪਦਾਰਥ ਦੇਣੋਂ ਸੰਕੋਚ ਕਰਦਾ ਹੈ ਜੋ ਸਾਡੇ ਭਲੇ ਲਈ ਹੁੰਦੇ ਹਨ, ਅਤੇ ਨਾ ਹੀ ਸਾਡੇ ਘੜੀ-ਮੁੜੀ ਦੇ ਤਰਲੇ ਸੁਣ ਕੇ ਸਾਨੂੰ ਉਹ ਕੁਝ ਦੇਣ ਨੂੰ ਤਿਆਰ ਹੁੰਦਾ ਹੈ ਜੋ ਸਾਡੇ ਭਲੇ ਵਾਸਤੇ ਨਹੀਂ ਹੁੰਦਾ।

ਇਹ ਉਪਰ-ਲਿਖਿਆ ਖਿਆਲ ਪ੍ਰਭੂ ਦੇ ਦਰ 'ਤੇ ਅਰਜ਼ੋਈ ਕਰਨ ਦੇ ਰਾਹ ਵਿਚ ਰੁਕਾਵਟ ਪੈਦਾ ਕਰਦਾ ਹੈ। ਸਾਡੇ ਕਮਜ਼ੋਰ ਮਨ ਵਿਚ ਇਹ ਵਿਸ਼ਵਿਸ਼ੇ ਉੱਠਦੇ ਹਨ ਕਿ ਜੋ ਕੁਝ ਮੇਰੇ ਲਈ ਜ਼ਰੂਰੀ ਤੇ ਲੋੜੀਂਦੀ ਸ਼ੈ ਹੈ, ਉਹ ਪ੍ਰਭੂ ਆਪੇ ਹੀ ਮੈਨੂੰ ਦੇਈ ਜਾ ਰਿਹਾ ਹੈ ਤਾਂ ਮੇਰੇ ਮੰਗਣ ਦਾ ਉੱਦਮ ਬੇ-ਲੋੜਵਾਂ ਹੈ। ਜੇ

ਪ੍ਰਭੂ ਇਹ ਸਮਝਦਾ ਹੈ ਕਿ ਫਲਾਣੀ ਚੀਜ਼ ਮੇਰੇ ਲਈ ਮਾੜੀ ਹੈ ਤਾਂ ਮੇਰੇ ਉਹ ਸ਼ੈ ਘੜੀ-ਮੁੜੀ ਮੰਗਣ ਨਾਲ ਪ੍ਰਭੂ ਦੀ ਬੇਅਦਬੀ ਹੈ। ਜਿਹੜੀ ਚੀਜ਼ ਮੇਰਾ ਦਾਤਾ ਮੇਰੇ ਲਈ ਮਾੜੀ ਸਮਝਦਾ ਹੈ, ਜੇ ਮੈਂ ਉਹ ਮੰਗੀ ਹੀ ਜਾਵਾਂ ਤਾਂ ਕੀ ਇਸ ਦਾ ਭਾਵ ਇਹ ਨਹੀਂ ਨਿਕਲੇਗਾ ਕਿ ਮੈਂ ਆਪਣੇ ਆਪ ਨੂੰ ਪ੍ਰਭੂ ਨਾਲੋਂ ਵਧੀਕ ਸਿਆਣਾ ਸਮਝ ਰਿਹਾ ਹਾਂ ? ਕੀ ਮੇਰਾ ਸਿਰਜਨਹਾਰ ਸਾਈਂ ਇਤਨਾ ਕਮਜ਼ੋਰ-ਦਿਲ ਹੈ ਕਿ ਉਸ ਦੀ ਮਰਜ਼ੀ ਦੇ ਵਿਰੁੱਧ ਭੀ ਉਸ ਨੂੰ ਅਕ ਅਕਾ ਕੇ ਉਸ ਪਾਸੋਂ ਉਹ ਪਦਾਰਥ ਭੀ ਲੈ ਸਕੀਦੇ ਹਨ, ਜੋ ਉਹ ਮੇਰੇ ਲਈ ਵਿਗਾੜ ਕਰਨ ਵਾਲੇ ਸਮਝਦਾ ਹੈ ?

ਇੱਥੇ ਕੁ ਅੱਪੜ ਕੇ ਮਨ ਵਿਚ ਇਹ ਫੁਰਨਾ ਆਉਂਦਾ ਹੈ ਕਿ ਪ੍ਰਭੂ ਦੇ ਅੱਗੇ ਅਰਦਾਸ ਕਰਨ ਦੀ ਫੇਰ ਲੋੜ ਕੀ ਹੋਈ ? ਪ੍ਰੀਤਮ ਸਤਿਗੁਰੂ ਇਸ ਗੱਲ 'ਤੇ ਕਿਉਂ ਜ਼ੋਰ ਦੇਂਦੇ ਹਨ ਕਿ ਮਨੁੱਖ ਸਦਾ ਪਰਮਾਤਮਾ ਦੇ ਦਰ 'ਤੇ ਅਰਦਾਸ ਕਰੇ ਤੇ ਆਖੇ :

ਮਾਂਗਉ ਰਾਮ ਤੇ ਸਭ ਥੋਕ ॥

ਇਸ ਵਿਚ ਕੋਈ ਸ਼ੱਕ ਨਹੀਂ ਕਿ ਜਿਵੇਂ ਸਾਹਿਬ ਜਪੁਜੀ ਵਿਚ ਫੁਰਮਾਂਦੇ ਹਨ :

ਦੇਦਾ ਦੇ ਲੈਦੇ ਥਕਿ ਪਾਹਿ ॥

ਮਨੁੱਖ ਦਾਤਾ ਦੀਆਂ ਦਾਤਾਂ ਤੇ ਬਖ਼ਸ਼ਿਸ਼ਾਂ ਲੈਣ ਲਈ ਉਤਨੇ ਤਿਆਰ ਨਹੀਂ ਹਨ ਜਿੰਤਨਾ ਉਹ ਦਾਤਾ ਦੇਣ ਨੂੰ ਤਤਪਰ ਹੈ। ਸੰਸਾਰਕ ਪਦਾਰਥ ਉਹ ਸਦਾ ਦੇਈ ਜਾ ਰਿਹਾ ਹੈ। ਉਸ ਨੂੰ ਪ੍ਰੇਰਨ ਦੀ ਲੋੜ ਹੀ ਨਹੀਂ ਜਾਪਦੀ। ਫਿਰ ਭੀ ਪ੍ਰੀਤਮ ਸਤਿਗੁਰੂ ਸਿਖ ਨੂੰ ਇਹੀ ਮੱਤ ਦੇਂਦੇ ਹਨ ਕਿ ਜੋ ਕੁਝ ਮੰਗਣਾ ਹੈ, ਦਾਤਾਰ ਪ੍ਰਭੂ ਤੋਂ ਮੰਗੋ। ਇਸ ਵਿਚ ਕੀ ਭੇਦ ਹੈ ?

ਆਓ ! ਇਸ ਖ਼ਿਆਲ ਨੂੰ ਰਤਾ ਧਿਆਨ ਨਾਲ ਵਿਚਾਰੀਏ। ਇਕ ਮਨੁੱਖ ਬੀਮਾਰ ਹੋ ਜਾਂਦਾ ਹੈ, ਹਕੀਮ ਨੂੰ ਸੱਦ ਘੱਲਦਾ ਹੈ, ਫੀਸ ਦੇ ਕੇ ਦਵਾਈ ਕਰਾਉਂਦਾ ਹੈ। ਜੋ ਜੋ ਤਰੀਕਾ ਹਕੀਮ ਦੱਸਦਾ ਹੈ, ਰੋਗੀ ਮਨੁੱਖ ਉਹੀ ਵਰਤੀ ਜਾਂਦਾ ਹੈ। ਜੋ ਜੋ ਦਵਾਈ ਹਕੀਮ ਦੇਂਦਾ ਹੈ, ਭਾਵੇਂ ਕਈ ਵਾਰੀ ਰੋਗੀ ਦੇ ਮਨ ਨੂੰ ਉਹ ਜਚੇ ਭੀ ਨਾ, ਭਾਵੇਂ ਉਹਨੂੰ ਇਹ ਸ਼ੱਕ ਭੀ ਪਏ ਕਿ ਇਹ ਦਵਾਈ ਮੈਨੂੰ ਪਚਣੀ ਨਹੀਂ; ਫਿਰ ਭੀ ਆਮ ਤੌਰ 'ਤੇ ਹਕੀਮ ਦਾ ਕਿਹਾ ਨਹੀਂ ਮੋੜਦਾ, ਦਵਾਈ ਵਰਤੀ ਜਾਂਦਾ ਹੈ। ਦੂਜੇ ਪਾਸੇ, ਇਹ ਗੱਲ ਭੀ ਸੰਸਾਰ ਵਿਚ ਬੜੀ ਵਾਰੀ ਵੇਖਣ ਵਿਚ ਆਉਂਦੀ ਹੈ ਕਿ ਜੇ ਕੋਈ ਯਾਰ ਮਿੱਤਰ ਆ ਕੇ ਰੋਗੀ ਦੀ ਹਾਲਤ ਵੇਖ ਕੇ,

ਰੋਗ ਪਛਾਣ ਕੇ ਆਪਣੇ ਪਾਸੋਂ ਮੁਫ਼ਤ ਦਵਾਈ ਦੇ ਜਾਵੇ ਤਾਂ ਕਈ ਵਾਰੀ ਉਹ ਦਵਾਈ ਆਲੇ ਵਿਚ ਹੀ ਪਈ ਰਹਿ ਜਾਂਦੀ ਹੈ। ਉਸ ਦਵਾਈ ਦੇ ਵਰਤਣ ਦਾ ਧਿਆਨ ਹੀ ਨਹੀਂ ਆਉਂਦਾ, ਜਾਂ ਇਹ ਯਕੀਨ ਹੀ ਨਹੀਂ ਬੱਝਦਾ ਕਿ ਇਹ ਦਵਾਈ ਕੋਈ ਕਾਟ ਕਰੇਗੀ। ਇਕ ਮਨੁੱਖ ਨੂੰ ਪੜ੍ਹਨ ਦਾ ਸ਼ੌਕ ਹੈ, ਹਰ ਮਹੀਨੇ ਆਪਣੀ ਆਮਦਨ ਵਿਚੋਂ ਕੁਝ ਰਕਮ ਖ਼ਰਚ ਕੇ ਨਵੀਆਂ ਪੁਸਤਕਾਂ ਪੜ੍ਹਨ ਲਈ ਮੰਗਾਂਦਾ ਹੈ। ਕਿਤਾਬਾਂ ਦੇ ਮੰਗਾਣ ਲਈ ਚਿੱਠੀ ਲਿਖਦਾ ਹੈ, ਜਿਤਨੇ ਦਿਨ ਨਹੀਂ ਆਉਂਦੀਆਂ, ਤਾਂ ਘ ਨਾਲ ਉਡੀਕਦਾ ਰਹਿੰਦਾ ਹੈ। ਚਿੱਠੀ-ਰਿਸਾਨ ਵੀ.ਪੀ. ਲੈ ਕੇ ਅੱਪੜਦਾ ਹੈ, ਉਸੇ ਵੇਲੇ ਰਕਮ ਦੇ ਕੇ ਇਕ ਮਿੰਟ ਢਿੱਲ ਨਹੀਂ ਕਰਦਾ ਤੇ ਪੜ੍ਹਨ ਬੈਠ ਜਾਂਦਾ ਹੈ। ਕਈ ਵਾਰੀ ਤਾਂ ਇਹ ਸ਼ੌਕ ਇਤਨਾ ਵਧ ਜਾਂਦਾ ਹੈ ਕਿ ਪੜ੍ਹਨ ਦੀ ਲਿਵ ਵਿਚ ਖਾਣ-ਪੀਣ ਭੀ ਭੁੱਲ ਜਾਂਦਾ ਹੈ। ਇਸ ਮਨੁੱਖ ਕੋਲ ਇਹਦਾ ਕੋਈ ਮਿੱਤਰ ਆਉਂਦਾ ਹੈ, ਆਪਣੀ ਲਿਖੀ ਹੋਈ ਡਾਢੀ ਸੋਹਣੀ ਇਕ ਪੁਸਤਕ ਮਿੱਤਰ ਨੂੰ ਭੇਟ ਪੇਸ਼ ਕਰਦਾ ਹੈ ਤੇ ਆਖਦਾ ਹੈ ਕਿ ਇਸ ਨੂੰ ਜ਼ਰੂਰ ਪੜ੍ਹਨਾ। ਬੜੀ ਵਾਰੀ ਇਹ ਗੱਲ ਵੇਖੀ ਗਈ ਹੈ ਕਿ ਨਵੀਆਂ ਪੁਸਤਕਾਂ ਪੜ੍ਹਨ ਦੇ ਇਤਨੇ ਸ਼ੌਕੀਨ ਮਨੁੱਖ ਨੂੰ ਭੀ ਜਦੋਂ ਕਿਸੇ ਮਿੱਤਰ ਵਲੋਂ ਇਕ ਪੁਸਤਕ ਭੇਟਾ ਦੇ ਤੌਰ 'ਤੇ ਆਈ ਹੈ ਤਾਂ ਮਹੀਨਿਆਂ ਬੱਧੀ ਅਲਮਾਰੀ ਵਿਚ ਹੀ ਪਈ ਰਹੀ ਹੈ। ਇਸ ਦਾ ਕਾਰਨ ਲੱਭਣਾ ਕੋਈ ਮੁਸ਼ਕਲ ਨਹੀਂ। ਮਨੁੱਖ ਦਾ ਸੁਭਾਉ ਹੀ ਇਹੋ ਜਿਹਾ ਹੈ ਕਿ ਉਸੇ ਸ਼ੈ ਦੀ ਕਦਰ ਕਰਦਾ ਹੈ ਜਿਹੜੀ ਇਸ ਨੂੰ ਤਰਲੇ ਲੈ ਕੇ, ਔਖੇ ਹੋ ਕੇ, ਹੱਥ ਪੱਲਿਉਂ ਕੁਝ ਖ਼ਰਚ ਕੇ ਮਿਲੇ। ਮੁਫ਼ਤ ਦੀ ਸ਼ੈ ਦੀ ਮਨੁੱਖ ਬਹੁਤ ਘੱਟ ਕਦਰ ਕਰਦਾ ਹੈ।

ਸਾਡਾ ਸਿਰਜਨਹਾਰ ਕਰਤਾਰ ਤੇ ਉਸ ਦਾ ਮਹਿਰਮ ਪ੍ਰੀਤਮ ਸਤਿਗੁਰੂ ਸਾਡੇ ਨਾਲੋਂ ਬਹੁਤ ਵਧੀਕ ਸਮਝਦੇ ਹਨ ਕਿ ਸਾਡੀ ਭਲਾਈ ਕਿਸ ਗੱਲ ਵਿਚ ਹੈ। ਸਤਿਗੁਰੂ ਚਾਹੁੰਦਾ ਹੈ ਕਿ ਜੋ ਬਖ਼ਸ਼ਿਆਂ ਸਾਡਾ ਮਾਲਕ ਸਾਡੇ 'ਤੇ ਨਿੱਤ ਕਰ ਰਿਹਾ ਹੈ, ਸਾਡੇ ਹਿਰਦੇ ਵਿਚ ਉਹਨਾਂ ਦੀ ਕੀਮਤ ਪੈਦਾ ਹੋਵੇ। ਕਿਸੇ ਪਦਾਰਥ ਦੀ ਖ਼ਾਤਰ ਅਸੀਂ ਪ੍ਰਭੂ ਅੱਗੇ ਅਰਜ਼ੋਈ ਕਰਦੇ ਹਾਂ; ਇਸ ਵਾਸਤੇ ਨਹੀਂ ਕਿ ਸਾਡੀ ਅਰਜ਼ੋਈ ਦੀ ਪ੍ਰਭੂ ਨੂੰ ਲੋੜ ਹੈ। ਨਹੀਂ, ਇਸ ਅਰਜ਼ੋਈ ਦੀ ਸਾਨੂੰ ਆਪ ਨੂੰ ਲੋੜ ਹੈ ਕਿ ਕਿਵੇਂ ਉਸ ਦੀ ਬਖ਼ਸ਼ੀ ਹੋਈ ਦਾਤਿ ਦਾ ਪੂਰਾ ਅਨੰਦ ਲੈ ਸਕੀਏ। ਇਸ ਤਰ੍ਹਾਂ ਸਾਨੂੰ ਦੋ ਲਾਭ ਹੁੰਦੇ ਹਨ। ਇਕ ਤਾਂ ਦਾਤਾਰ ਦੀ ਬਖ਼ਸ਼ਿਸ਼ ਦੀ ਪ੍ਰਾਪਤੀ ਹੁੰਦੀ ਹੈ, ਦੂਜੇ, ਇਸ ਦਾਤਿ ਦੇ ਮੰਗਣ ਵੇਲੇ ਅਸੀਂ ਆਪਣੇ ਮਨ ਦੀਆਂ ਉੱਚੀਆਂ ਤਾਕਤਾਂ ਨੂੰ ਵਰਤੋਂ ਵਿਚ ਲਿਆਉਂਦੇ ਹਾਂ।

ਅਸੀਂ ਪ੍ਰਭੂ ਦੇ ਦਰ 'ਤੇ ਇਸ ਵਾਸਤੇ ਅਰਜ਼ੋਈ ਨਹੀਂ ਕਰਦੇ ਕਿ ਉਸ

ਦੀ ਰਜ਼ਾ ਨੂੰ ਹੁਲਾਰਾ ਦਿੱਤਾ ਜਾਏ ਤੇ ਉਸ ਨੂੰ ਬਖਸ਼ਿਸ਼ ਕਰਨ ਲਈ ਪ੍ਰੇਰਿਆ ਜਾਏ। ਇਕ ਮੰਗਤਾ ਭਿੱਖਿਆ ਮੰਗਣ ਲਈ ਕਿਸੇ ਮਨੁੱਖ ਦੇ ਬੂਹੇ 'ਤੇ ਆਉਂਦਾ ਹੈ। ਉਹ ਮਨੁੱਖ ਸ਼ੁਮ ਹੈ, ਵਾਹ ਲੱਗਦਿਆਂ ਹੱਥੋਂ ਕਿਸੇ ਨੂੰ ਨਹੀਂ ਛੁਹਾਉਂਦਾ। ਮੰਗਤਾ ਉਸ ਦੇ ਦਰ 'ਤੇ ਧਰਨਾ ਮਾਰ ਕੇ ਬੈਠ ਜਾਂਦਾ ਹੈ, ਮਿੰਨਤਾਂ ਕਰੀ ਜਾਂਦਾ ਹੈ। ਘਰ ਦਾ ਮਾਲਕ ਤੰਗ ਆ ਜਾਂਦਾ ਹੈ। ਵੇਖਦਾ ਹੈ ਕਿ ਜਦ ਤਾਈਂ ਮੈਂ ਇਸ ਨੂੰ ਖੈਰ ਨਹੀਂ ਪਾਉਂਦਾ, ਇਹ ਭੀ ਮੈਨੂੰ ਸੁਖ ਦਾ ਸਾਹ ਨਹੀਂ ਲੈਣ ਦੇਵੇਗਾ। ਆਪਣੇ ਅਰਾਮ ਦੀ ਖਾਤਰ ਛਿੱਥਾ ਪੈ ਕੇ ਉਸ ਮੰਗਤੇ ਨੂੰ ਗਲੋਂ ਲਾਹੁਣ ਲਈ ਉਸ ਦੀ ਮੂੰਹ-ਮੰਗੀ ਮੁਰਾਦ ਪੂਰੀ ਕਰ ਦੇਂਦਾ ਹੈ। ਹੁਣ ਵਿਚਾਰਨ ਵਾਲੀ ਗੱਲ ਇਹ ਹੈ ਕਿ ਕੀ ਮੰਗਤੇ ਦੀ ਇਹ ਜਾਚਨਾ ਪੂਰੀ ਹੋਣ 'ਤੇ ਉਸ ਦਾ ਉਸ ਮਨੁੱਖ ਨਾਲ ਕੋਈ ਪਿਆਰ ਪੈ ਗਿਆ ਹੈ? ਕੀ ਉਹ ਆਪਣੇ ਦਿਲ ਵਿਚ ਉਸ ਦਾ ਧੰਨਵਾਦ ਕਰਦਾ ਹੈ? ਨਹੀਂ, ਸਗੋਂ ਵਧੀਕ ਨਫਰਤ ਵਧਦੀ ਹੈ। ਦਿਲ ਵਿਚ ਉਹ ਇਹੀ ਆਖਦਾ ਹੈ, ਹੈਸੀ ਤਾਂ ਇਹ ਬੜਾ ਚੰਦਰਾ, ਪਰ ਛਿੱਤਰ ਦੇ ਜ਼ੋਰ ਲਿਫਾਇਆ ਹੈ। ਦੂਜੇ ਪਾਸੇ ਉਹ ਖੈਰ ਪਾਣ ਵਾਲਾ ਮਨੁੱਖ ਭੀ ਉਸ ਮੰਗਤੇ ਦੇ ਤੁਰ ਜਾਣ 'ਤੇ ਉਸ ਨੂੰ ਗਾਲ੍ਹਾਂ ਹੀ ਕੱਢਦਾ ਹੈ ਤੇ ਸ਼ੁਕਰ ਕਰਦਾ ਹੈ ਕਿ ਚੰਦਰਾ ਗਲੋਂ ਲੱਥਾ।

ਸੋ ਜੇ ਸਾਡੇ ਮਨ ਵਿਚ ਇਹ ਖਿਆਲ ਬੈਠਾ ਹੋਇਆ ਹੈ ਕਿ ਪਰਮਾਤਮਾ ਤਾਂ ਸਾਨੂੰ ਕੋਈ ਦਾਤਿ ਬਖਸ਼ਣ ਲਈ ਰਾਜ਼ੀ ਨਹੀਂ ਹੈ, ਪਰ ਅਸਾਂ ਮੁੜ ਮੁੜ ਅਰਜ਼ੋਈ ਕਰ ਕੇ, ਉਸ ਨੂੰ ਤੰਗ ਕਰ ਕੇ ਇਹ ਲੋੜ ਪੂਰੀ ਕਰਨੀ ਹੈ, ਤਾਂ ਕੀ ਇਸ ਖਿਆਲ ਦੇ ਮਨ ਵਿਚ ਹੁੰਦਿਆਂ ਅਸੀਂ ਪਰਮਾਤਮਾ ਨੂੰ ਪਿਆਰ ਕਰ ਸਕਦੇ ਹਾਂ? ਕੀ ਇਸ ਹਾਲਤ ਵਿਚ ਸਾਡੇ ਹਿਰਦੇ ਦੇ ਅੰਦਰ ਪ੍ਰਭੂ-ਦਾਤਾਰ ਲਈ ਕੋਈ ਅਦਬ ਰਹਿ ਸਕਦਾ ਹੈ? ਨਹੀਂ, ਉੱਕਾ ਹੀ ਨਹੀਂ, ਸਾਹਿਬ ਫੁਰਮਾਂਦੇ ਹਨ :

ਏ ਕਿਨੇਹੀ ਦਾਤਿ, ਆਪਸ ਤੇ ਜੋ ਪਾਈਐ ॥

ਨਾਨਕ ਸਾ ਕਰਮਾਤਿ, ਸਾਹਿਬ ਤੁਠੈ ਜੋ ਮਿਲੈ ॥ (ਆਸਾ ਦੀ ਵਾਰ)

ਜੇ ਸਾਡੀ ਅਰਜ਼ੋਈ ਦਾ ਮੁਖ ਮੰਤਵ ਹੀ ਇਹ ਹੋਵੇ ਕਿ ਅਸਾਂ ਪ੍ਰਭੂ ਦੇ ਰੁੱਖੇ-ਪਨ ਨੂੰ ਦੂਰ ਕਰਨ ਲਈ ਸਿਰ-ਤੋੜ ਜਤਨ ਕਰਨਾ ਹੈ, ਜੋ ਸਦਾ ਇਹੀ ਚਾਹੁੰਦਾ ਹੈ ਕਿ ਮੈਨੂੰ ਕੋਈ ਅਕਾਵੇ ਨਾ, ਤਾਂ ਕੀ ਇਸ ਅਰਜ਼ੋਈ ਵਿਚ ਸਾਨੂੰ ਕੋਈ ਮਨ ਦੀ ਜਾਂ ਆਤਮਾ ਦੀ ਖੁਸ਼ੀ ਹਾਸਲ ਹੋ ਸਕਦੀ ਹੈ। ਇਹ ਆਸ ਭੀ ਅਸੀਂ ਕਿਵੇਂ ਕਰ ਸਕਦੇ ਹਾਂ ਕਿ ਜਿਸ ਦਾਤੇ ਨੇ ਇਤਨਾ ਤੰਗ ਆ ਕੇ ਖਿੱਝ ਕੇ ਸਾਨੂੰ ਕੋਈ ਪਦਾਰਥ ਦਿੱਤਾ ਹੈ, ਉਹ ਸਾਡੇ ਨਾਲ ਕੋਈ ਰਤੋ ਪਿਆਰ ਭੀ

ਕਰ ਸਕਦਾ ਹੈ? ਪ੍ਰੀਤਮ ਸਤਿਗੁਰੂ ਜੀ ਫੁਰਮਾਂਦੇ ਹਨ :

ਬਧਾ ਚਟੀ ਜੇ ਭਰੇ, ਨਾ ਗੁਣੁ ਨਾ ਉਪਕਾਰੁ ॥

ਸੇਤੀ ਖੁਸ਼ੀ ਸਵਾਰੀਐ, ਨਾਨਕ ਕਾਰਜੁ ਸਾਰੁ ॥

ਭਲਾ ਜੇ ਇਹ ਮੰਨ ਲਈਏ ਕਿ ਸਾਡੀ ਅਰਜ਼ੋਈ ਨੂੰ ਪ੍ਰਭੂ ਦੇ ਦਰ ਤੋਂ ਇਸ ਤਰ੍ਹਾਂ ਅਕਾ ਕੇ ਫਲ ਲੱਗਦਾ ਹੈ, ਤਾਂ ਭੀ ਅਸੀਂ ਕਿਸ ਤਰ੍ਹਾਂ ਉਸ ਦੇ ਨੇੜੇ ਆ ਸਕਦੇ ਹਾਂ, ਜੇ ਸਾਨੂੰ ਇਹ ਨਿਸਚਾ ਹੋਵੇ ਕਿ ਪ੍ਰਭੂ ਤਾਂ ਹੈਸੀ ਹੀ ਸਾਡੀ ਅਰਜ਼ੋਈ ਦੇ ਵਿਰੁੱਧ, ਪਰ ਸਾਡੇ ਹਠ ਨੇ ਸਫਲਤਾ ਦਿੱਤੀ ਹੈ?

ਇਸ ਵਿਚਾਰ ਤੋਂ ਇਹ ਪਰਤੱਖ ਜਾਪਦਾ ਹੈ ਕਿ ਪ੍ਰਭੂ ਦੀ ਰਜ਼ਾ ਨੂੰ ਹੁਲਾਰਾ ਦੇਣ ਲਈ ਸਾਡੀ ਅਰਜ਼ੋਈ ਦੀ ਲੋੜ ਨਹੀਂ ਹੈ। ਹਾਂ, ਇਹ ਗੱਲ ਭੀ ਚੇਤੇ ਰੱਖਣੀ ਜ਼ਰੂਰੀ ਹੈ—ਉੱਪਰਲੀ ਵਿਚਾਰ ਦਾ ਇਹ ਭਾਵ ਭੀ ਨਹੀਂ ਹੈ ਕਿ ਪ੍ਰਭੂ ਦੀ ਹਜ਼ੂਰੀ ਵਿਚ ਅਰਜ਼ੋਈ ਕਰਨੀ ਛੱਡ ਦਿੱਤੀ ਜਾਵੇ, ਜਾਂ ਇਸ ਉੱਦਮ ਵਿਚ ਮਨ ਨੂੰ ਕੁਝ ਢਿੱਲਾ ਕਰ ਦਿੱਤਾ ਜਾਵੇ।

ਇੱਥੇ ਕੁ ਅੱਪੜ ਕੇ ਸੁਭਾਵਕ ਹੀ ਸਾਡੇ ਮਨ ਵਿਚ ਇਹ ਖਿਆਲ ਉੱਠਦਾ ਹੈ ਕਿ ਜੇ ਅਰਦਾਸ ਪ੍ਰਭੂ ਦੀ ਰਜ਼ਾ ਨੂੰ ਹੁਲਾਰਾ ਦੇਣ ਲਈ ਇਕ ਜ਼ਰੂਰੀ ਸਾਧਨ ਨਾ ਸਮਝੀ ਜਾਵੇ ਤਾਂ ਮਨੁੱਖ ਦੀਆਂ ਜ਼ਿੰਮੇਵਾਰੀਆਂ ਦਾ ਇਹ ਇਕ ਜ਼ਰੂਰੀ ਹਿੱਸਾ ਕਿਵੇਂ ਬਣੀ ਰਹਿ ਸਕਦੀ ਹੈ? ਜਿਹੜਾ ਕੰਮ ਕਰਨਾ ਮਨੁੱਖ ਦੀ ਜ਼ਿੰਮੇਵਾਰੀ ਵਿਚ ਸ਼ਾਮਲ ਹੀ ਨਾ ਹੋਵੇ ਉਸ ਨੂੰ ਕਰਨ ਵਲ ਉਹਦੀ ਰੁਚੀ ਕਿਵੇਂ ਹੋ ਸਕਦੀ ਹੈ?

ਜੇ ਅਰਦਾਸ ਪ੍ਰਭੂ ਦੀ ਰਜ਼ਾ ਨੂੰ ਪ੍ਰੇਰ ਨਹੀਂ ਸਕਦੀ ਤੇ ਫਿਰ ਭੀ ਸਿਖ ਦੇ ਜੀਵਨ ਦਾ ਸਭ ਤੋਂ ਜ਼ਰੂਰੀ ਅੰਗ ਹੈ ਤਾਂ ਇਸ ਦਾ ਕਾਰਨ ਇਹ ਹੀ ਹੋ ਸਕਦਾ ਹੈ ਕਿ ਅੰਤਰਜਾਮੀ ਦਾਨਾ ਬੀਨਾ ਪ੍ਰਭੂ ਤੇ ਉਸ ਦਾ ਮਹਿਰਮ ਸਤਿਗੁਰੂ, ਮਨੁੱਖ ਦੇ ਜੀਵਨ ਲਈ 'ਅਰਦਾਸ' ਨੂੰ ਇਕ ਅਜਿਹਾ ਜ਼ਰੂਰੀ ਤੇ ਲਾਭਦਾਇਕ ਅੰਗ ਸਮਝਦੇ ਹਨ ਜਿਸ ਤੋਂ ਕਿਸੇ ਨੂੰ ਵਾਂਜੇ ਨਹੀਂ ਰਹਿਣਾ ਚਾਹੀਦਾ। ਜੇ ਪ੍ਰੀਤਮ ਸਤਿਗੁਰੂ ਇਹ ਫੁਰਮਾਂਦੇ ਹਨ :

ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥

ਸਤਿਗੁਰ ਤੁਮਰੇ ਕਾਜ ਸਵਾਰੇ ॥

ਤਾਂ ਇਸ ਦਾ ਭਾਵ ਇਹ ਜ਼ਰੂਰੀ ਹੈ ਕਿ ਸਿਰਜਨਹਾਰ ਦਾਤਾ ਆਪਣੀ ਬਣਾਈ ਹੋਈ ਸ੍ਰਿਸ਼ਟੀ ਦੇ ਭਲੇ ਲਈ ਰਚੇ ਹੋਏ ਇਸ ਬੰਧਾਨ ਦਾ ਉਲੰਘਣ ਨਹੀਂ ਕਰ

ਸਕਣ ਲੱਗਾ। ਉਹ ਸਦਾ ਬਖ਼ਸ਼ਿੰਦ ਹੈ, ਸਾਨੂੰ ਪਿਆਰ ਕਰਦਾ ਹੈ, ਪਰ ਸਾਡੀ ਭਲਾਈ ਨੂੰ ਉਹ ਸਾਡੇ ਨਾਲੋਂ ਬਹੁਤ ਵਧੀਕ ਚੰਗੀ ਤਰ੍ਹਾਂ ਜਾਣਦਾ ਹੈ। ਇਹ ਸਾਰੇ ਭਾਂਡੇ ਉਸ ਨੇ ਆਪੇ ਘੜੇ ਹਨ, ਜੋ ਸੁਭਾਉ ਉਸ ਨੇ ਇਹਨਾਂ ਦਾ ਬਣਾਇਆ ਹੈ ਉਹ ਆਪ ਪੂਰੇ ਤੌਰ 'ਤੇ ਸਮਝਦਾ ਹੈ; ਤੇ ਇਹਦੇ ਅਨੁਸਾਰ ਹੀ ਉਸ ਨੇ ਇਹਨਾਂ ਦੇ ਭਲੇ ਲਈ ਆਤਮਕ ਨਿਯਮ ਬੱਧੇ ਹਨ, ਜੋ ਸਤਿਗੁਰੂ ਜੀ ਸਾਨੂੰ ਖੋਲ੍ਹ ਕੇ ਦੱਸਦੇ ਹਨ। ਉਹ ਸਮਰੱਥ ਹੈ, ਸਾਡੀ ਅਰਜ਼ੋਈ ਤੋਂ ਬਿਨਾ ਬਖ਼ਸ਼ ਕਰ ਸਕਦਾ ਹੈ। ਪਰ ਇਸ ਨੂੰ ਉਹ ਸਾਡੇ ਲਈ ਗੁਣਕਾਰੀ ਨਹੀਂ ਸਮਝਦਾ, ਤਾਹੀਏਂ ਸਤਿਗੁਰੂ ਜੀ ਸਾਨੂੰ ਸਿੱਖਿਆ ਦੇਂਦੇ ਹਨ ਕਿ ਅਰਦਾਸ ਕਰੋ, ਤਾਕਿ ਉਹਦੀ ਬਖ਼ਸ਼ ਦਾ ਦਰ ਖੁਲ੍ਹੇ। ਸੋ ਉਹਦੀ ਬਖ਼ਸ਼ ਦੇ ਰਾਹ ਵਿਚ ਆਈ ਹੋਈ ਰੁਕਾਵਟ ਤਾਂ ਹੀ ਦੂਰ ਹੋ ਸਕਦੀ ਹੈ ਜੇ ਉਹਨਾਂ ਨਿਯਮਾਂ ਦੀ ਪਾਲਨਾ ਕੀਤੀ ਜਾਏ, ਜੋ ਉਸ ਨੇ ਸਾਡੇ ਭਲੇ ਲਈ ਰਚੇ ਹਨ।

ਇਸ ਦੇ ਨਾਲ ਹੀ ਇਕ ਹੋਰ ਅੰਗ ਵਲ ਭੀ ਧਿਆਨ ਦੇਣਾ ਜ਼ਰੂਰੀ ਹੈ। ਫਰੀਦ ਜੀ ਫ਼ਰਮਾਂਦੇ ਹਨ :

ਦਿਲਹੁ ਮੁਹਬਤਿ ਜਿੰਨ, ਸੇਈ ਸਚਿਆ ॥

ਜਿਨ੍ ਮਨਿ ਹੋਰੁ ਮੁਖਿ ਹੋਰੁ, ਸਿ ਕਾਂਢੇ ਕਚਿਆ ॥

ਇਸ ਭਾਵ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਅਨੇਕਾਂ ਹੀ ਸ਼ਬਦ ਸਾਹਿਬਾਂ ਦੇ ਉਚਾਰੇ ਹੋਏ ਦਰਜ ਹਨ। ਪਰਮਾਤਮਾ ਦੀ ਰੱਜਾ ਦੇ ਦਰਵਾਜ਼ੇ ਖੁਲ੍ਹਣ ਦਾ ਇਹ ਨਿਯਮ ਹੈ। ਹੈ ਨਿਰੋਲ ਸਾਡੇ ਭਲੇ ਲਈ। ਤਾਂ ਤੇ ਅਸੀਂ ਭਾਵੇਂ ਇਸ ਨੂੰ ਨਾ ਸਮਝ ਸਕੀਏ, ਪਰ ਸਾਡੀ ਭਲਾਈ ਦੀ ਖ਼ਾਤਰ ਸਾਡਾ ਸਿਰਜਨ ਵਾਲਾ ਬਖ਼ਸ਼ਿੰਦ ਦਾਤਾ ਆਪਣੀ ਬਖ਼ਸ਼ ਦਾ ਦਰ ਖੋਲ੍ਹਣ ਵੇਲੇ ਇਸ ਨਿਯਮ ਦਾ ਭੀ ਉਲੰਘਣ ਨਹੀਂ ਕਰਦਾ। ਜਦ ਤਾਈਂ ਮਨੁੱਖ ਦੀ ਅਰਜ਼ੋਈ ਸੱਚੇ ਦਿਲੋਂ ਨਾ ਹੋਵੇ, ਸ਼ਰਧਾ ਨਾਲ ਭਰੀ ਹੋਈ ਨਾ ਹੋਵੇ ਤੇ ਅਥੱਕ ਨਾ ਹੋਵੇ, ਤਦ ਤਾਈਂ ਇਸ ਜ਼ਰੂਰੀ ਨਿਯਮ ਦੀ ਪੂਰੀ ਪਾਲਨਾ ਨਾ ਹੋਣ ਕਰਕੇ ਪ੍ਰਭੂ ਦੀ ਬਖ਼ਸ਼ ਦਾ ਦਰ ਖੁਲ੍ਹ ਨਹੀਂ ਸਕਦਾ। ਸੋ ਸ਼ਰਧਾ-ਭਰੀ ਅਰਜ਼ੋਈ ਭਾਵੇਂ ਪ੍ਰਭੂ ਦੀ ਰੱਜਾ ਨੂੰ ਪ੍ਰੇਰਦੀ ਨਹੀਂ, ਪਰ ਤਾਂ ਭੀ ਉਸ ਦੀ ਬਖ਼ਸ਼ ਦਾ ਦਰ ਖੁਲ੍ਹਣ ਲਈ ਅਤਿ ਜ਼ਰੂਰੀ ਹੈ।

ਸਤਿਗੁਰੂ ਜੀ ਦੇ ਮਹਾਂਵਾਕ ਨੂੰ ਮੁਖ ਰੱਖ ਕੇ ਉੱਪਰ ਵਿਚਾਰ ਕਰ ਆਏ ਹਾਂ ਕਿ ਸਾਡੀ ਅਰਦਾਸ ਸੱਚੇ ਦਿਲੋਂ ਸ਼ਰਧਾ ਨਾਲ ਭਿੱਜੀ ਹੋਈ ਹੋਣੀ ਚਾਹੀਦੀ ਹੈ। ਆਓ, ਵਿਚਾਰੀਏ ਕਿ ਇਸ ਸ਼ਰਧਾ ਦਾ ਕੀ ਭਾਵ ਹੈ? ਸ਼ਰਧਾ ਕਿਸ ਨੂੰ

ਆਖੀਦਾ ਹੈ ? ਕਈ ਲੋਕ ਦੇਵੀ-ਦੇਵਤਿਆਂ ਦੀ ਪੂਜਾ ਕਰਦੇ ਹਨ। ਜਦੋਂ ਕਦੇ ਕੁਦਰਤ ਦੇ ਨਿਯਮ ਵਿਚ ਦੁਨੀਆ ਦੇ ਜੀਵਾਂ ਉੱਤੇ ਕੋਈ ਬਿਪਤਾ ਆ ਬਣਦੀ ਹੈ, ਤਾਂ ਉਹ ਸਮਝਦੇ ਹਨ ਕਿ ਫਲਾਣਾ ਦੇਵਤਾ ਗੁੱਸੇ ਹੋ ਗਿਆ ਹੈ। ਉਸ ਦੀ ਪ੍ਰਸੰਨਤਾ ਦੇ ਜਤਨ ਅਰੰਭ ਹੋ ਜਾਂਦੇ ਹਨ। ਉਸ ਦੇ ਮੰਦਰ ਵਿਚ ਜਾ ਕੇ ਉਸ ਦੀ ਆਰਤੀ ਕੀਤੀ ਜਾਂਦੀ ਹੈ। ਪਰ ਨਾਲ ਨਾਲ ਹਿਰਦੇ ਵਿਚ ਇਹ ਡਰ ਭੀ ਰਹਿੰਦਾ ਹੈ ਕਿ ਪਤਾ ਨਹੀਂ ਦੇਵਤਾ ਕਦੋਂ ਪ੍ਰਸੰਨ ਹੋਵੇ, ਕਿਵੇਂ ਪ੍ਰਸੰਨ ਹੋਵੇ, ਪ੍ਰਸੰਨ ਹੋਵੇ ਭੀ ਕਿ ਨਾ। ਇਹ ਭੈ ਉਸ ਦੀ ਉਦਾਰਤਾ ਵਿਚ ਸ਼ਰਧਾ ਨਹੀਂ ਬੱਝਣ ਦੇਂਦਾ। ਇਹੀ ਖਿਆਲ ਕਿ ਦੇਵਤੇ ਕਈ ਵਾਰੀ ਮਨੁੱਖਾਂ ਉੱਤੇ ਗੁੱਸੇ ਹੋ ਕੇ ਉਹਨਾਂ ਉੱਤੇ ਕੋਈ ਬਿਪਤਾ ਭੀ ਲਿਆ ਪਾਂਦੇ ਹਨ—ਇਹੀ ਖਿਆਲ ਸ਼ਰਧਾ ਨਹੀਂ ਬੱਝਣ ਦੇਂਦੇ।

ਪਰ ਜੇ ਅਸੀਂ ਹਿਰਦੇ ਵਿਚ ਇਹ ਵਿਚਾਰੀਏ ਕਿ ਪਰਮਾਤਮਾ ਸਭ ਦਾ ਪਿਤਾ ਹੈ, ਉਹ ਸਦਾ ਸਾਨੂੰ ਪਿਆਰ ਕਰਦਾ ਹੈ, ਸਦਾ ਸਾਡੀ ਭਲਾਈ ਲੋਚਦਾ ਹੈ, ਉਹਦਾ ਹਰੇਕ ਸੁਖ ਦੁਖ ਸਾਡੇ ਭਲੇ ਲਈ ਹੈ, ਉਹ ਕਦੇ ਸਾਡੇ 'ਤੇ ਗੁੱਸੇ ਨਹੀਂ ਹੁੰਦਾ, ਸਾਡੇ ਭਲੇ ਲਈ ਜੋ ਨਿਯਮ ਉਸ ਨੇ ਬਣਾਏ ਹਨ, ਜਦੋਂ ਅਸੀਂ ਉਹਨਾਂ ਅਨੁਸਾਰ ਆਪਣਾ ਜੀਵਨ ਬਤੀਤ ਕਰਨਾ ਸ਼ੁਰੂ ਕਰ ਦੇਂਦੇ ਹਾਂ, ਉਹ ਤੁਰਤ ਆਪਣੀ ਰਹਿਮਤ ਤੇ ਬਰਕਤ ਦਾ ਦਰਵਾਜ਼ਾ ਸਾਡੇ ਉੱਤੇ ਖੋਲ੍ਹ ਦੇਂਦਾ ਹੈ—ਇਹ ਵਿਚਾਰ ਸਾਡੇ ਹਿਰਦੇ ਵਿਚ ਇਹ ਵਿਸ਼ਵਾਸ ਪੱਕਾ ਕਰਦੀ ਹੈ ਕਿ ਪ੍ਰਭੂ ਉਦਾਰ-ਚਿਤ ਹੈ, ਬਖਸ਼ਿੰਦ ਹੈ। ਅਰਦਾਸ ਕਰਨ ਵੇਲੇ ਸਾਡੇ ਮਨ ਵਿਚ ਸ਼ੱਕ ਨਹੀਂ ਉੱਠਣ ਦੇਂਦੀ ਕਿ ਗੁੱਸੇ ਹੋਇਆ ਹੋਇਆ ਪ੍ਰਭੂ ਪਤਾ ਨਹੀਂ ਕਦੋਂ ਤਰੁੱਠੇ। ਤਰੁੱਠੇ ਕਿ ਨਾ ਹੀ ਤਰੁੱਠੇ।

ਮਨ ਵਿਚ ਇਕ ਹੋਰ ਹੈਰਾਨੀ ਪੈਦਾ ਹੁੰਦੀ ਹੈ ਕਿ ਪ੍ਰਭੂ ਨੇ ਅਰਦਾਸ ਨੂੰ ਏਡਾ ਉੱਚਾ ਦਰਜਾ ਕਿਉਂ ਦਿੱਤਾ ਹੈ ! ਇਹ ਰੱਬੀ ਨਿਯਮ ਕਿਉਂ ਹੈ ਕਿ ਮਨੁੱਖ ਸਦਾ ਅਰਦਾਸ ਤੇ ਅਰਜ਼ੋਈ ਕਰਦਾ ਰਹੇ ? ਜਦੋਂ ਇਹ ਠੀਕ ਹੈ ਕਿ ਅਸੀਂ ਉਸ ਦੀਆਂ ਬਖਸ਼ਿਸ਼ਾਂ ਲੈਣ ਲਈ ਉਤਨੇ ਤਿਆਰ ਨਹੀਂ ਹਾਂ ਜਿਤਨਾ ਉਹ ਦੇਣ ਲਈ ਆਪ ਤਤਪਰ ਹੈ, ਤਾਂ ਇਸ ਨਿਯਮ ਦੀ ਕੀ ਲੋੜ ਸੀ ਕਿ ਅਰਜ਼ੋਈ ਨੂੰ ਉਹਨਾਂ ਦੀ ਪ੍ਰਾਪਤੀ ਲਈ ਸ਼ਰਤ ਕਾਇਮ ਕੀਤਾ ਗਿਆ ਹੈ ?

ਜਿਨ੍ਹਾਂ ਦੇਸ਼ਾਂ ਵਿਚ ਇਕ ਮਨੁੱਖ ਦੀ ਹਕੂਮਤ ਹੈ, ਦੇਸ਼ ਦਾ ਰਾਜਾ ਆਪਣੇ ਮਨ-ਭਾਉਂਦੇ ਅਖਤਿਆਰ ਵਰਤਣ ਨੂੰ ਸੁਤੰਤਰ ਹੈ, ਉਥੇ ਆਮ ਤੌਰ 'ਤੇ ਸਾਧਾਰਨ ਮਨੁੱਖ ਇਹ ਖਿਆਲ ਕਰਿਆ ਕਰਦੇ ਹਨ ਕਿ ਰਾਜਾ ਨਿਹਕਲੰਕ ਹੈ। ਸਾਰਾ

ਦੇਸ ਉਸ ਦੀ ਖੁਸ਼ੀ ਤੇ ਪ੍ਰਸੰਨਤਾ ਲਈ ਹੈ। ਹਰੇਕ ਪ੍ਰਾਣੀ ਮਾਤਰ ਰਾਜੇ ਦੇ ਸੁਖ ਲਈ ਬਣਾਇਆ ਗਿਆ ਹੈ। ਇਹੋ ਜਿਹੇ ਦੇਸ ਵਿਚ ਜਿਥੇ ਲੋਕਾਂ ਦੇ ਦਿਲ ਵਿਚ ਆਪਣੇ ਰਾਜੇ ਸੰਬੰਧੀ ਇਹ ਖਿਆਲ ਬਣੇ ਹੁੰਦੇ ਹਨ, ਉਥੇ ਪਰਮਾਤਮਾ ਸੰਬੰਧੀ ਭੀ ਅਜਿਹੇ ਹੀ ਸੰਸਕਾਰ ਬਣ ਜਾਂਦੇ ਹਨ। ਉਹ ਸਮਝਦੇ ਹਨ ਕਿ ਜਿਵੇਂ ਇਕ ਰਾਜੇ ਨੂੰ ਅਧਿਕਾਰ ਹੈ ਕਿ ਆਪਣੀ ਪਰਜਾ ਉੱਤੇ ਆਪਣੇ ਸੁਆਰਥ ਦੀ ਖਾਤਰ ਬੇਸ਼ਕ ਉਹੋ ਜਿਹੇ ਹੁਕਮ ਚਾੜ੍ਹੀ ਜਾਏ ਜੋ ਪਰਜਾ ਦੇ ਸੁਖ ਦੇ ਵਿਰੁੱਧ ਹੋਣ, ਤਿਵੇਂ ਸਿਰਜਨਹਾਰ ਪ੍ਰਭੂ ਦੇ ਹੁਕਮ ਭੀ ਉਹੋ ਜਿਹੇ ਹੀ ਹੋ ਸਕਦੇ ਹਨ, ਜੋ ਜੀਆਂ ਲਈ ਭਾਵੇਂ ਦੁਖਦਾਈ ਹੋਣ, ਪਰ ਉਸ ਦੀ ਆਪਣੀ ਪ੍ਰਸੰਨਤਾ ਦੇ ਅਨੁਕੂਲ ਹੋ ਸਕਦੇ ਹਨ।

ਜਿਉਂ ਜਿਉਂ ਸਤਿਗੁਰੂ ਦੀ ਪਵਿਤਰ ਬਾਣੀ ਨੂੰ ਗਹੁ ਨਾਲ ਪੜ੍ਹੀਏ ਤੇ ਵਿਚਾਰੀਏ ਤਿਉਂ ਤਿਉਂ ਇਹ ਖਿਆਲ ਉੱਕਾ ਹੀ ਨਿਰਮੂਲ ਤੇ ਗਲਤ ਪਰਤੀਤ ਹੁੰਦਾ ਜਾਂਦਾ ਹੈ। ਸਾਹਿਬ ਫੁਰਮਾਂਦੇ ਹਨ :

ਤੂੰ ਮੇਰਾ ਪਿਤਾ ਤੂੰ ਹੈ ਮੇਰਾ ਮਾਤਾ ॥

ਤੂੰ ਮੇਰਾ ਬੰਧੁ ਤੂੰ ਮੇਰਾ ਭ੍ਰਾਤਾ ॥

ਤੂੰ ਮੇਰਾ ਰਾਖਾ ਸਭਨੀ ਥਾਈ ਤਾ ਭਉ ਕੇਹਾ ਕਾੜਾ ਜੀਉ ॥੧॥

ਤੁਮਰੀ ਕ੍ਰਿਪਾ ਤੇ ਤੁਧੁ ਪਛਾਣਾ ॥

ਤੂੰ ਮੇਰੀ ਓਟ ਤੂੰ ਹੈ ਮੇਰਾ ਮਾਣਾ ॥

ਤੁਝ ਬਿਨੁ ਦੂਜਾ ਅਵਰੁ ਨ ਕੋਈ ਸਭੁ ਤੇਰਾ ਖੇਲੁ ਅਖਾੜਾ ਜੀਉ ॥੨॥

ਜੀਅ ਜੰਤ ਸਭਿ ਤੁਧੁ ਉਪਾਏ ॥

ਜਿਤੁ ਜਿਤੁ ਭਾਣਾ ਤਿਤੁ ਤਿਤੁ ਲਾਏ ॥

ਸਭੁ ਕਿਛੁ ਕੀਤਾ ਤੇਰਾ ਹੋਵੈ ਨਾਹੀ ਕਿਛੁ ਅਸਾੜਾ ਜੀਉ ॥੩॥

ਨਾਮੁ ਧਿਆਇ ਮਹਾ ਸੁਖੁ ਪਾਇਆ ॥

ਹਰਿ ਗੁਣ ਗਾਇ ਮੇਰਾ ਮਨੁ ਸੀਤਲਾਇਆ ॥

ਗੁਰਿ ਪੂਰੈ ਵਜੀ ਵਾਧਾਈ ਨਾਨਕ ਜਿਤਾ ਥਿਖਾੜਾ ਜੀਉ ॥੪॥੨੪॥੩੧॥

(ਮਾਝ ਮਹਲਾ ੫)

ਪ੍ਰਭੂ ਸਾਡਾ ਪਿਤਾ ਹੈ, ਪਿਆਰ-ਸਰੂਪ ਹੈ। ਸਾਨੂੰ ਸਦਾ ਪਿਆਰ ਕਰਦਾ ਹੈ। ਤਾਂ ਤੇ ਜੋ ਜੋ ਨਿਯਮ ਉਸ ਨੇ ਸਾਡੇ ਲਈ ਬਣਾਏ ਹਨ ਉਹਨਾਂ ਦਾ ਮੂਲ-ਕਾਰਨ ਇਹੀ ਹੈ ਕਿ ਉਹਨੂੰ ਸਾਡੇ ਨਾਲ ਪਿਆਰ ਹੈ। ਇਹ ਨਿਯਮ ਉਹਦੇ ਆਪਣੇ ਸੁਆਰਥ ਲਈ ਨਹੀਂ ਹਨ, ਜੀਆਂ ਦੇ ਭਲੇ ਲਈ ਹਨ। ਜੇ ਇਹ ਰੱਬੀ ਨਿਯਮ ਜੀਆਂ ਦੇ ਭਲੇ ਲਈ ਨਾ ਹੁੰਦੇ, ਤਾਂ ਉਹ ਦਾਤਾ ਬਣਾਉਂਦਾ ਹੀ ਨਾ। ਸੋ ਅਰਜ਼ੋਈ

ਤੇ ਅਰਦਾਸ ਦਾ ਅਸਲੀ ਲਾਭ ਲੱਭਣ ਲਈ ਇਹ ਵੇਖਣ ਦੀ ਲੋੜ ਹੈ ਕਿ ਮਨੁੱਖ ਦੇ ਆਤਮਾ ਦੀ ਇਹ ਕਸਰਤ (ਵਰਜ਼ਸ) ਉਹਦੇ ਆਪਣੇ ਆਤਮਕ ਜੀਵਨ ਉੱਤੇ ਕੀ ਅਸਰ ਪਾਂਦੀ ਹੈ। ਜੇ ਪ੍ਰਭੂ ਦੇ ਦਰ 'ਤੇ ਅਰਜ਼ੋਈ ਕਰਨਾ ਸਾਡੇ ਆਤਮਕ ਜੀਵਨ ਲਈ ਬੜਾ ਗੁਣਕਾਰੀ ਹੈ ਤਾਂ ਸਭ ਤੋਂ ਵੱਡੀ ਮਿਹਰ ਜੋ ਸਾਡਾ ਸਿਰਜਨਹਾਰ ਪਿਤਾ ਸਾਡੇ ਉੱਤੇ ਕਰ ਸਕਦਾ ਸੀ, ਇਹੀ ਹੈ ਕਿ ਉਸ ਨੇ ਅਰਜ਼ੋਈ ਨੂੰ ਸਾਡੇ ਜੀਵਨ ਦਾ ਇਕ ਜ਼ਰੂਰੀ ਹਿੱਸਾ ਬਣਾ ਦਿੱਤਾ ਹੈ। ਜੇ ਬੰਦਗੀ ਕਰਨਾ ਜਾਂ ਨਾ ਕਰਨਾ ਸਾਡੀ ਮਰਜ਼ੀ 'ਤੇ ਛੱਡਿਆ ਜਾਂਦਾ ਤਾਂ ਬਹੁਤ ਹੀ ਘੱਟ ਮਨੁੱਖ ਇਸ ਜ਼ਰੂਰੀ ਅੰਗ ਵਲ ਧਿਆਨ ਦੇਂਦੇ, ਕਿਉਂਕਿ ਬੰਦਗੀ ਦੇ ਲਾਭ ਹਰੇਕ ਮਨੁੱਖ ਨੂੰ ਓਪਰੀ ਨਿਗਾਹ ਖ਼ਾਰਨ ਨਾਲ ਹੀ ਨਹੀਂ ਲੱਭ ਪੈਂਦੇ।

ਜੀਵਾਂ ਲਈ ਅਰਜ਼ੋਈ ਨੂੰ ਇਕ ਜ਼ਰੂਰੀ ਅੰਗ ਬਣਾਣ ਲੱਗਿਆਂ ਇਹ ਭੀ ਹੋ ਸਕਦਾ ਸੀ ਕਿ ਪ੍ਰਭੂ ਨਿਰਾ ਇਹੀ ਹੁਕਮ ਭੇਜ ਦੇਂਦਾ ਕਿ ਹਰੇਕ ਪ੍ਰਾਣੀ ਮਾਤਰ ਲਈ ਬੰਦਗੀ ਕਰਨਾ ਜ਼ਰੂਰੀ ਹੈ, ਜੋ ਨਾ ਕਰੇਗਾ ਉਸ ਨੂੰ ਫਲਾਂਣਾ ਦੰਡ ਮਿਲੇਗਾ। ਜੇ ਇਹ ਹੁੰਦਾ ਤਾਂ ਅਰਦਾਸ ਤੇ ਬੰਦਗੀ ਨਿਰਾ ਹੁਕਮ ਨ ਮੰਨਣ ਵਾਲਾ ਹੀ ਇਕ ਕੰਮ ਰਹਿ ਜਾਂਦਾ, ਬੰਦਗੀ ਕਰਨੇ ਵਾਲੇ ਦੇ ਅੰਦਰ ਕੋਈ ਉੱਚ ਭਾਵ ਨਾ ਜਾਗਦਾ। ਪਰ ਸਿਰਜਨਹਾਰ ਨੇ ਜਿੱਥੇ ਬੰਦਗੀ ਹਰੇਕ ਮਨੁੱਖ ਲਈ ਇਕ ਜ਼ਰੂਰੀ ਕਾਰ ਦੱਸੀ ਹੈ, ਉਥੇ ਇਸ ਨੂੰ ਮਨੁੱਖ ਦੀ ਲੋੜ ਹੀ ਬਣਾ ਦਿੱਤਾ ਹੈ। ਜੇ ਬੰਦਗੀ ਕਰਨਾ ਇਕ ਤਾਂ ਉੱਚੇ ਤੋਂ ਉੱਚਾ ਆਤਮਕ ਅਭਿਆਸ ਹੈ, ਦੂਜੇ ਇਸ ਤੋਂ ਬੜੇ ਬੜੇ ਲਾਭ ਭੀ ਨਿਕਲਦੇ ਹਨ, ਜੋ ਮਨੁੱਖ ਨੂੰ ਬੰਦਗੀ ਵਲ ਹੋਰ ਹੋਰ ਪ੍ਰੇਰਦੇ ਹਨ।

ਆਓ, ਉੱਪਰਲੀ ਵਿਚਾਰ ਨੂੰ ਥੋੜ੍ਹੇ ਅੱਖਰਾਂ ਵਿਚ ਇਕੱਠਾ ਕਰ ਕੇ ਆਪਣੇ ਸਾਹਮਣੇ ਰਖੀਏ ਤੇ ਇਸ ਨੂੰ ਚੇਤੇ ਰੱਖਣ ਦਾ ਜਤਨ ਕਰੀਏ।

ਪ੍ਰਭੂ ਦੇ ਦਰ 'ਤੇ ਅਰਜ਼ੋਈ ਕਰਨਾ ਮਨੁੱਖ ਦੇ ਜੀਵਨ ਦਾ ਇਕ ਜ਼ਰੂਰੀ ਅੰਗ ਹੈ। ਇਹ ਸਿਰਜਨਹਾਰ ਦਾ ਬਣਾਇਆ ਹੋਇਆ ਇਕ ਰੱਬੀ ਨਿਯਮ ਹੈ ਅਤੇ ਕਿਸੇ ਖ਼ਾਸ ਮਨੋਰਥ ਨੂੰ ਪੂਰਾ ਕਰਨ ਲਈ ਬਣਾਇਆ ਗਿਆ ਹੈ।

ਪ੍ਰਭੂ-ਪਿਤਾ ਸਦਾ ਆਪਣੇ ਸਾਰੇ ਜੀਆਂ ਦੀ ਭਲਾਈ ਲੋਚਦਾ ਹੈ। ਭਲਾਈ ਲਈ ਹੀ ਉਸ ਨੇ ਕੁਦਰਤ ਦੇ ਨਿਯਮ ਬਣਾਏ ਹਨ। ਜੀਆਂ ਦੀ ਭਲਾਈ ਲਈ ਹੀ ਉਸ ਨੂੰ ਉਹਦੇ ਬਣਾਏ ਹੋਏ ਇਹ ਨਿਯਮ ਰੋਕਦੇ ਹਨ ਕਿ ਜਦ ਤਾਈਂ ਜੀਵ ਉਨ੍ਹਾਂ ਨਿਯਮਾਂ ਅਨੁਸਾਰ ਨਾ ਤੁਰਨ (ਜੋ ਉਹਨਾਂ ਦੇ ਭਲੇ ਲਈ ਹੀ ਬਣਾਏ ਗਏ

ਹਨ) ਤਦ ਤਾਈਂ ਬਖ਼ਸ਼ਿਸ਼ ਦਾ ਦਰ ਨਾ ਬੋਲਿਆ ਜਾਏ। ਸੋ ਬੰਦਗੀ ਕਰਨ ਨਾਲ ਪ੍ਰਭੂ ਦੀ ਬਖ਼ਸ਼ਿਸ਼ ਦੇ ਰਾਹ ਵਿਚ ਦੀਆਂ ਰੁਕਾਵਟਾਂ ਦੂਰ ਹੋ ਜਾਂਦੀਆਂ ਹਨ।

ਇਹ ਰੁਕਾਵਟਾਂ ਜੋ ਸਿਰਜਨਹਾਰ ਪ੍ਰਿਤਾ ਨੇ ਆਪ ਹੀ ਪਾਈਆਂ ਹਨ, ਵਿਅਰਥ ਨਹੀਂ ਹਨ। ਆਪਣਾ ਬਲ ਜੀਆਂ ਨੂੰ ਵਿਖਾਣ ਲਈ ਨਹੀਂ ਪਾਈਆਂ, ਜੀਆਂ ਦੇ ਭਲੇ ਲਈ ਹੀ ਪਾਈਆਂ ਹਨ।

ਬੰਦਗੀ ਤੋਂ ਪੈਦਾ ਹੋਣ ਵਾਲੇ ਵਾਧੂ ਲਾਭ ਤਾਂ ਲਾਂਭੇ ਰਹੇ, 'ਬੰਦਗੀ' ਆਪਣੇ ਆਪ ਵਿਚ ਹੀ ਆਤਮਾ ਲਈ ਇਕ ਗੁਣਕਾਰੀ ਵਰਜ਼ਸ਼ ਹੈ।

### ਆਤਮਕ ਬਰਕਤਾਂ

ਸਿਫਤੀ ਗੰਢੁ ਪਵੈ ਦਰਬਾਰਿ ॥

(ਗੁਰੂ ਨਾਨਕ)

ਇਸ ਵਿਚਾਰ ਨੂੰ ਛੇੜਨ ਤੋਂ ਪਹਿਲਾਂ ਅਸੀਂ ਆਪਣੇ ਆਪ ਨੂੰ ਪੁੱਛੀਏ ਕਿ ਜੇ ਅਕਾਲ ਪੁਰਖ ਦੇ ਦਰ 'ਤੇ ਅਰਜ਼ੋਈ ਕਰਨੀ, ਉਸ ਦੇ ਚਰਨਾਂ ਵਿਚ ਜੁੜਨਾ, ਉਸ ਦੀ ਸਿਫਤਿ-ਸਾਲਾਹ ਕਰਨੀ ਛੱਡ ਦੇਈਏ ਤਾਂ ਸਾਡਾ ਜੀਵਨ ਕਿਹੋ ਜਿਹਾ ਹੋ ਜਾਵੇਗਾ? ਜੋ ਹੁਕਮ ਅੱਜ ਤੋਂ ਸਦੀਆਂ ਪਹਿਲਾਂ ਹਰਨਾਖਸ਼ ਨੇ ਆਪਣੇ ਪੁੱਤਰ ਪ੍ਰਹਿਲਾਦ ਨੂੰ ਦਿੱਤਾ ਸੀ, ਜੇ ਅੱਜ ਉਹੀ ਸਾਡੇ ਉੱਤੇ ਵਰਤਿਆ ਜਾਵੇ ਤਾਂ ਕਿਤਨਾ ਕੁ ਅਨੰਦ, ਕਿਤਨੀ ਕੁ ਬਰਕਤਿ, ਜੋ ਐਸ ਵੇਲੇ ਅਸੀਂ ਭਾਵੇਂ ਬੇ-ਮਲੂਮੇ ਹੀ ਮਾਣ ਰਹੇ ਹਾਂ, ਸਾਥੋਂ ਖੁੱਸ ਜਾਏ। ਇਹ ਭੀ ਹੋ ਸਕਦਾ ਹੈ, ਸਾਨੂੰ ਐਸ ਵੇਲੇ ਆਪਣੇ ਅੰਦਰ ਝਾਤੀ ਮਾਰ ਕੇ ਇਹ ਮੰਨਣਾ ਪਏ ਕਿ ਸਾਡਾ ਓਹੋ ਜਿਹਾ ਜੀਵਨ ਨਹੀਂ ਹੈ ਜੋ ਇਕ ਸੱਚੇ ਸਿਖ ਦਾ ਹੋਣਾ ਚਾਹੀਦਾ ਹੈ। ਇਹ ਭੀ ਹੋ ਸਕਦਾ ਹੈ ਕਿ ਅਸੀਂ ਬੱਧੇ ਰੁੱਧੇ ਇਕ ਖ਼ਾਸ ਰਹਿਤ ਨੂੰ ਪੂਰਾ ਕਰਨ ਲਈ ਹੀ ਬਾਣੀ ਦਾ ਪਾਠ ਕਰਦੇ ਹੋਵੀਏ। ਪਰ ਇਹ ਆਹਰ ਭੀ ਦੋ ਚਾਰ ਦਿਨ ਬੰਦ ਕਰ ਕੇ ਵੇਖ ਲਵੋ, ਫਰਕ ਮਲੂਮ ਹੋਣ ਲਗ ਪੈਂਦਾ ਹੈ। ਦੋ ਚਾਰ ਦਿਨ ਹੀ ਬਾਣੀ ਦਾ ਪਾਠ ਖੁੰਝਾਇਆਂ ਆਪਣੇ ਅੰਦਰ ਇਕ ਤੋਟ ਜਿਹੀ ਭਾਸਣ ਲਗ ਪੈਂਦੀ ਹੈ। ਹਿਰਦੇ ਵਿਚ ਇਕ ਖੁੱਸਣ ਜਿਹੀ ਪੈਣ ਲਗ ਜਾਂਦੀ ਹੈ। ਪਰ ਰਤਾ ਪੁੱਛੋ ਉਹਨਾਂ ਜੀਉੜਿਆਂ ਨੂੰ, ਜਿਨ੍ਹਾਂ ਨੂੰ ਬਾਣੀ ਦਾ ਰਸ ਆਇਆ ਹੈ, ਜੋ ਨਾਮ ਦੇ ਰਸੀਏ ਹੋ ਗਏ ਹਨ, ਜੋ ਸਾਜਨ ਦਾ ਅਨੂਪ ਮੁਖ ਅੱਠੇ ਪਹਿਰ ਵੇਖਦੇ ਰੱਜਦੇ ਨਹੀਂ। ਕਿਸੇ ਦਿਨ ਅੰਮ੍ਰਿਤ ਵੇਲੇ ਜਾਗ ਨਾ ਖੁਲ੍ਹੇ, ਕਦੇ ਪਿਆਰੇ ਦੇ ਚਰਨਾਂ ਨਾਲ ਜੁੜਨੋਂ ਕਿਸੇ ਕਾਰਨ ਰਤਾ ਖੁੰਝ ਜਾਣ ਤਾਂ ਇਉਂ ਕੂਕ ਉੱਠਦੇ ਹਨ :

ਅਜੁ ਨ ਸੁਤੀ ਕੰਤ ਸਿਉ ਅੰਗੁ ਮੁੜੇ ਮੁੜਿ ਜਾਇ ॥

ਜਾਇ ਪੁਛਹੁ ਡੋਹਾਗਣੀ ਤੁਮ ਕਿਉ ਰੈਣਿ ਵਿਹਾਇ ॥੩੦॥

(ਸਲੋਕ ਸੇਖ ਫਰੀਦ ਜੀ)

ਇਸ ਨਾਮ-ਵਿਹੂਣੇ ਜੀਵਨ ਤੋਂ ਘਾਬਰਨ ਦਾ ਕੀ ਕਾਰਨ ਹੈ? ਕੀ ਪ੍ਰਭੂ ਦੇ ਚਰਨਾਂ ਵਿਚ ਨਿਤ ਅਰਜ਼ੋਈ ਕਰਨ ਨਾਲ ਸਾਨੂੰ ਕੋਈ ਸੰਸਾਰਕ ਤੇ ਆਤਮਕ ਲਾਭ ਹੋਇਆ ਕਰਦੇ ਹਨ, ਜਿਨ੍ਹਾਂ ਤੋਂ ਵਾਂਝੇ ਰਹਿਣ ਨੂੰ ਸਾਂਝਾ ਚਿੱਤ ਨਹੀਂ ਕਰਦਾ? ਆਪਣੇ ਬੀਤ ਚੁੱਕੇ ਜੀਵਨ ਉੱਤੇ ਗਹੁ ਨਾਲ ਝਾਤੀ ਮਾਰਿਆਂ ਹੋ ਸਕਦਾ ਹੈ ਕਿ ਸਾਨੂੰ ਕਈ ਸਮੇਂ ਇਹੋ ਜਿਹੇ ਮਿਲ ਜਾਣ ਜਿੱਥੇ ਆਪਣੇ ਦਾਤੇ ਦੇ ਦਰ ਤੇ ਅਰਜ਼ੋਈ ਕਰਨ ਨਾਲ ਸਾਨੂੰ ਪਰਤੱਖ ਤੌਰ 'ਤੇ ਮਨ-ਭਾਉਂਦਾ ਫਲ ਮਿਲ ਗਿਆ ਹੋਵੇ, ਪਰ ਇਹੋ ਜਿਹੇ ਸਮੇਂ ਖਾਸ ਵਿਚਾਰ ਨਾਲ ਹੀ ਚੇਤੇ ਆ ਸਕਦੇ ਹਨ। ਆਪਣੇ ਆਪ ਨੂੰ ਅਚਨਚੇਤ ਇਹ ਉਪਰਲਾ ਪ੍ਰਸ਼ਨ ਕਰਨ 'ਤੇ ਇਹ ਉੱਤਰ ਅੱਖਾਂ ਅੱਗੇ ਆਉਣਾ ਕਠਨ ਹੈ। ਇਸ ਸੁਆਲ ਦਾ ਠੀਕ ਉੱਤਰ ਲੱਭਣ ਲਈ ਪਹਿਲਾਂ ਇਹ ਭਾਲ ਕਰਨ ਦੀ ਲੋੜ ਹੈ ਕਿ ਪ੍ਰਭੂ ਦੀ ਸਿਫਤਿ-ਸਾਲਾਹ ਕਰਨ ਵੇਲੇ ਮਨ ਨੂੰ ਕਿਸ ਅਵਸਥਾ ਵਿਚੋਂ ਲੰਘਣਾ ਪੈਂਦਾ ਹੈ, ਤੇ ਉਹ ਅਵਸਥਾ ਇਸ ਉੱਤੇ ਕੀ ਕੀ ਰੰਗ ਲਿਆਉਂਦੀਆਂ ਹਨ।

ਦਿਨੋ-ਦਿਨ ਸਮਾ ਦਿਮਾਗੀ ਰੌਸ਼ਨੀ ਦਾ ਆ ਰਿਹਾ ਹੈ। ਅੱਜ-ਕੱਲ੍ਹ ਦੀ ਵਿੱਦਿਆ ਪੜ੍ਹ ਕੇ ਮਨੁੱਖ ਦਾ ਮਨ ਵਧੀਕ ਚੰਚਲ ਹੁੰਦਾ ਜਾ ਰਿਹਾ ਹੈ; ਸ਼ਰਧਾ-ਭਾਵ ਘਟ ਰਿਹਾ ਹੈ। ਸਾਡੇ ਦੇਸ ਵਿਚ ਪਹਿਲਾਂ ਭੀ ਇਹੋ ਜਿਹੇ ਮੱਤ ਪ੍ਰਚਲਤ ਸਨ ਜੋ ਇਸ ਗੱਲ 'ਤੇ ਜ਼ੋਰ ਦੇਂਦੇ ਸਨ ਕਿ ਇਹ ਸਾਰੀ ਦੁਨੀਆ ਕਿਸੇ ਖਾਸ ਨਿਯਮਾਂ ਦੇ ਆਸਰੇ ਆਪਣੇ ਆਪ ਬਣੀ ਹੋਈ ਹੈ। ਇਸ ਦਾ ਖਾਸ ਕਰਤਾ ਕੋਈ ਨਹੀਂ ਹੈ। ਪਰ ਹੁਣ ਦੀ ਰੁੱਖੀ ਵਿੱਦਿਆ ਤਾਂ ਚੰਚਲ ਮਨਾਂ ਨੂੰ ਬੜੀ ਛੇਤੀ ਕਰਤਾਰ ਦੀ ਹੋਂਦ ਤੋਂ ਮੁਨਕਰ ਕਰਾਈ ਜਾ ਰਹੀ ਹੈ। ਦੂਜੇ ਪਾਸੇ, ਜੋ ਮਨੁੱਖ ਕਿਸੇ ਦੁੱਖ ਨੂੰ ਨਵਿਰਤ ਕਰਨ ਲਈ ਜਾਂ ਧਨ ਪਦਾਰਥ ਆਦਿਕ ਕਿਸੇ ਲੋੜ ਦੀ ਖਾਤਰ, ਜਾਂ ਆਤਮਾ ਨੂੰ ਸੁਖੀ ਕਰਨ ਵਾਸਤੇ ਹੀ ਕਿਸੇ ਵੇਲੇ ਦੁਨੀਆ ਦੇ ਪੰਧਿਆਂ ਤੋਂ ਆਪਣੇ ਆਪ ਨੂੰ ਸਮੇਟ ਕੇ ਬਾਣੀ ਦਾ ਪਾਠ ਕਰਨ ਬੈਠਦਾ ਹੈ ਜਾਂ ਅਰਦਾਸ ਕਰਨ ਲਗਦਾ ਹੈ, ਸੁਤੇ ਹੀ ਉਸਦੇ ਧੁਰ ਅੰਦਰ ਇਕ ਟੇਕ ਬਣੀ ਹੋਈ ਹੈ। ਉਹ ਕੀ ਹੈ? ਪ੍ਰਭੂ ਦੀ ਹੋਂਦ, ਇਕ ਕਰਤਾਰ ਦਾਤਾਰ ਦੀ ਸੱਚ-ਮੁੱਚ ਹਸਤੀ, ਜੋ ਸਾਰੀ ਸ੍ਰਿਸ਼ਟੀ ਦਾ ਪੈਦਾ ਕਰਨ ਵਾਲਾ ਹੈ ਤੇ ਜੀਆਂ ਦਾ ਰਾਜਕ ਹੈ। ਜੇ ਉਸ ਦੇ ਅੰਦਰ ਇਹ ਯਕੀਨ ਨਾ ਹੋਵੇ ਕਿ ਪ੍ਰਭੂ ਸੱਚ-ਮੁੱਚ ਮੌਜੂਦ ਹੈ ਤਾਂ ਉਸ ਦੀ

ਅਰਦਾਸ ਅਰਜ਼ੋਈ ਦਾ ਕੋਈ ਅਰਥ ਹੀ ਨਹੀਂ ਹੋ ਸਕਦਾ, ਨਿਰਾ ਸਮੇ ਤੇ ਉੱਦਮ ਨੂੰ ਵਿਅਰਥ ਗਵਾਉਣ ਵਾਲੀ ਗੱਲ ਹੈ। ਸਿੰਘਟੀ ਦੀ ਰਚਨਾ ਵਾਲੇ ਕਿਸੇ ਖਾਸ ਨਿਯਮਾਂ ਅੱਗੇ ਅਰਜ਼ੋਈ ਕਰਨੀ ਤੇ ਨੱਕ ਰਗੜਨਾ ਇਕ ਹਾਸੇ ਵਾਲੀ ਗੱਲ ਹੈ। ਨਿਯਮਾਂ ਦੇ ਥਾਪਣਹਾਰ ਦੇ ਅੱਗੇ ਹੀ ਅਰਦਾਸ ਬੇਨਤੀ ਹੋ ਸਕਦੀ ਹੈ।

ਬਾਲਕ ਜਦੋਂ ਆਪਣੀ ਮਾਂ ਪਾਸੋਂ ਦੁੱਧ ਆਦਿਕ ਮੰਗਦਾ ਹੈ ਤਾਂ ਮੰਗਣ ਤੋਂ ਪਹਿਲਾਂ ਇਕ ਗੱਲ ਸੁਣੇ ਹੀ ਉਸ ਦੇ ਧਰ ਅੰਦਰ ਟਿਕੀ ਹੋਈ ਹੁੰਦੀ ਹੈ, ਉਹ ਇਹ ਕਿ ਮੈਂ 'ਇਕ ਜੀਉਂਦੀ ਜਾਗਦੀ ਮਾਂ ਤੋਂ ਮੰਗ ਰਿਹਾ ਹਾਂ। ਜਿਸ ਕੋਲੋਂ ਦੁੱਧ ਮੰਗ ਰਿਹਾ ਹਾਂ, ਉਹ ਮੇਰੇ ਸਾਹਮਣੇ ਸੱਚ-ਮੁੱਚ ਮੌਜੂਦ ਹੈ ਤੇ ਮੇਰੀ ਗੱਲ ਨੂੰ ਸੁਣ ਰਹੀ ਹੈ'। ਜਦ ਤਾਈਂ ਇਹ ਪੱਕਾ ਨਿਸਚਾ ਨਾ ਹੋਵੇ, ਜਦ ਤਾਈਂ ਬਾਲਕ ਆਪਣੇ ਸਾਹਮਣੇ ਮਾਂ ਨੂੰ ਸੱਚ-ਮੁੱਚ ਵੇਖ ਨਾ ਰਿਹਾ ਹੋਵੇ, ਤਦ ਤਾਈਂ ਉਹ ਦੁੱਧ ਆਦਿਕ ਕੋਈ ਚੀਜ਼ ਮੰਗਦਾ ਹੀ ਨਹੀਂ। ਇਸੇ ਤਰ੍ਹਾਂ ਪ੍ਰਭੂ ਦੇ ਦਰ 'ਤੇ ਅਰਜ਼ੋਈ ਕਰਨ ਵੇਲੇ ਸਭ ਤੋਂ ਪਹਿਲਾਂ ਸਾਡੇ ਧਰ ਅੰਦਰ ਇਹ ਨਿਸਚਾ ਹੈ ਕਿ ਅਸੀਂ ਕਿਸੇ ਹਾਜ਼ਰਾ-ਹਜ਼ੂਰ ਮਾਲਕ ਦੀ ਹਜ਼ੂਰੀ ਵਿਚ ਖਲੋਣ ਲੱਗੇ ਹਾਂ, ਉਸ ਦਾਤੇ ਪਾਸੋਂ ਆਪਣੇ ਮਨ ਦੀ ਮੁਰਾਦ ਮੰਗਣ ਲੱਗੇ ਹਾਂ, ਅਤੇ ਇਹ ਆਸ ਰਖਦੇ ਹਾਂ ਕਿ ਉਹ ਪਿਤਾ ਸਾਡੀ ਮਨੋ-ਕਾਮਨਾ ਪੂਰੀ ਕਰੇਗਾ :

ਤਉ ਕਿਰਪਾ ਤੇ ਮਾਰਗੁ ਪਾਈਐ ॥  
 ਪ੍ਰਭ ਕਿਰਪਾ ਤੇ ਨਾਮੁ ਧਿਆਈਐ ॥  
 ਪ੍ਰਭ ਕਿਰਪਾ ਤੇ ਬੰਧਨ ਛੁਟੈ ॥  
 ਤਉ ਕਿਰਪਾ ਤੇ ਹਉਮੈ ਤੁਟੈ ॥੧॥  
 ਤੁਮ ਲਾਵਹੁ ਤਉ ਲਾਗਹਿ ਸੇਵ ॥  
 ਹਮ ਤੇ ਕਛੁ ਨ ਹੋਵੈ ਦੇਵ ॥੧॥ਰਹਾਉ॥  
 ਤੁਧੁ ਭਾਵੈ ਤਾ ਗਾਵਾ ਬਾਣੀ ॥  
 ਤੁਧੁ ਭਾਵੈ ਤਾ ਸਚੁ ਵਖਾਣੀ ॥  
 ਤੁਧੁ ਭਾਵੈ ਤਾ ਸਤਿਗੁਰ ਮਇਆ ॥  
 ਸਰਬ ਸੁਖਾ ਪ੍ਰਭ ਤੇਰੀ ਦਇਆ ॥੨॥  
 ਜੋ ਤੁਧੁ ਭਾਵੈ ਸੋ ਨਿਰਮਲ ਕਰਮਾ ॥  
 ਜੋ ਤੁਧੁ ਭਾਵੈ ਸੋ ਸਚੁ ਧਰਮਾ ॥  
 ਸਰਬ ਨਿਧਾਨ ਗੁਣ ਤੁਮ ਹੀ ਪਾਸਿ ॥  
 ਤੂੰ ਸਾਹਿਬੁ ਸੇਵਕ ਅੰਰਦਾਸਿ ॥੩॥

ਮਨੁ ਤਨੁ ਨਿਰਮਲੁ ਹੋਇ ਹਰਿ ਰੰਗਿ ॥

ਸਰਬ ਸੁਖਾ ਪਾਵਉ ਸਤੰ ਸੰਗਿ ॥

ਨਾਮਿ ਤੇਰੇ ਚਹੈ ਮਨੁ ਰਾਤਾ ॥

ਇਹੁ ਕਲਿਆਣੁ ਨਾਨਕ ਕਰਿ ਜਾਤਾ ॥੪॥੧੪॥

(ਗਉੜੀ ਗੁਆਰੇਰੀ ਮਹਲਾ ੫)

ਇਨ੍ਹਾਂ ਸੋਹਣੇ ਸ਼ਬਦਾਂ ਦੁਆਰਾ ਅਰਦਾਸ ਕਰਨ ਵੇਲੇ ਸੁਤੇ ਹੀ ਅਸੀਂ ਇਹ ਯਕੀਨ ਰੱਖੀ ਬੈਠੇ ਹਾਂ ਕਿ ਅਸੀਂ ਸੱਚ-ਮੁੱਚ ਹਸਤੀ ਵਾਲੇ ਮਾਲਕ ਪਾਸੋਂ ਮੰਗ ਰਹੇ ਹਾਂ, ਉਹ ਸਾਡੇ ਸਾਹਮਣੇ ਬੈਠਾ ਹੈ ਤੇ ਸਾਡੀ ਅਰਜ਼ੋਈ ਸੁਣ ਰਿਹਾ ਹੈ। ਸੋ, ਪ੍ਰਭੂ ਦੇ ਦਰ ਤੋਂ ਕੋਈ ਪਦਾਰਥ ਮੰਗਣ ਦਾ ਜਤਨ ਕਰਦੇ-ਸਾਰ ਹੀ ਸਭ ਤੋਂ ਪਹਿਲੀ ਬਖਸ਼ਿਸ਼ ਇਹ ਹੁੰਦੀ ਹੈ ਕਿ ਅਸੀਂ ਆਪਣੇ ਸਿਰਜਨਹਾਰ ਦੀ ਹਸਤੀ ਨੂੰ ਸੱਚ-ਮੁੱਚ ਮੰਨਦੇ ਹਾਂ ਤੇ ਉਸ ਦੀ ਹਜ਼ੂਰੀ ਵਿਚ ਹਾਜ਼ਰ ਹੋਣ ਦਾ ਆਹਰ ਕਰਦੇ ਹਾਂ।

ਪਿੱਛੇ ਦੱਸਿਆ ਜਾ ਚੁੱਕਾ ਹੈ ਕਿ ਦਿਨੋ-ਦਿਨ ਸਮਾ ਅਜਿਹਾ ਆ ਰਿਹਾ ਹੈ, ਜਿਸ ਵਿਚ ਲੋਕ ਸਿਰਜਨਹਾਰ ਦੀ ਹੋਂਦ ਤੋਂ ਹੀ ਮੁਨਕਰ ਹੋਈ ਜਾ ਰਹੇ ਹਨ। ਇਸ ਮੁਰਦਿਹਾਣ ਪੈਦਾ ਕਰਨ ਵਾਲੀ ਹੈ ਤੋਂ ਬਚਣ ਲਈ ਗੁਰਸਿਖ ਵਾਸਤੇ ਅਤਿ ਜ਼ਰੂਰੀ ਹੈ ਕਿ ਆਪਣੇ ਕਰਤਾਰ ਅਗੇ ਅਰਦਾਸ ਕਰਦਾ ਰਹੇ, ਦਾਤੇ ਦੇ ਚਰਨਾਂ ਵਿਚ ਸਦਾ ਜੁੜਨ ਦਾ ਆਹਰ ਕਰਦਾ ਰਹੇ। ਜਿਉਂ ਜਿਉਂ ਸਿਖ ਆਪਣੇ ਪ੍ਰੀਤਮ-ਪ੍ਰਭੂ ਦੀ ਹਜ਼ੂਰੀ ਵਿਚ ਹਾਜ਼ਰ ਹੋਣ ਦਾ ਉੱਦਮ ਕਰੇਗਾ, ਤਿਉਂ ਤਿਉਂ ਮਾਲਕ ਦੀ ਹਸਤੀ ਦਾ ਯਕੀਨ ਦਿਲ ਵਿਚ ਬੱਝਦਾ ਜਾਏਗਾ, ਕਿਉਂਕਿ ਜਿਵੇਂ ਉਪਰ ਦੱਸ ਆਏ ਹਾਂ, ਮਾਲਕ ਦੀ ਹੋਂਦ ਦੇ ਨਿਸਚੇ ਤੋਂ ਬਿਨਾ ਉਸ ਦੇ ਅਗੇ ਅਰਦਾਸ-ਅਰਜ਼ੋਈ ਹੋ ਹੀ ਨਹੀਂ ਸਕਦੀ। ਨਿਰਾ ਇਹ ਹੀ ਨਹੀਂ, ਜਿਉਂ ਜਿਉਂ ਸਾਡੀ ਅਰਜ਼ੋਈ ਮਾਲਕ ਦੀ ਦਰਗਾਹ ਵਿਚ ਸੁਣੀਦੀ ਹੈ, ਜਿਉਂ ਜਿਉਂ ਸਾਨੂੰ ਉਹਦੇ ਦਰ ਤੋਂ ਮੂੰਹ-ਮੰਗੀ ਮੁਰਾਦ ਮਿਲਦੀ ਹੈ, ਤਿਉਂ ਤਿਉਂ ਸਾਡੇ ਹਿਰਦੇ ਵਿਚ ਇਹ ਵਿਸ਼ਵਾਸ ਪੱਕਾ ਬਣਦਾ ਜਾਂਦਾ ਹੈ ਕਿ ਮਾਲਕ ਸੱਚ-ਮੁੱਚ ਮੌਜੂਦ ਹੈ, ਜੀਉਂਦਾ-ਜਾਗਦਾ ਹੈ ਤੇ ਸਾਡੀ ਬਹੁੜੀ ਕਰਦਾ ਹੈ। ਸੋ, ਦਾਤੇ ਦੇ ਦਰ ਤੋਂ ਮੰਗਣ ਤੇ ਮਨ-ਇੱਛਤ ਮੁਰਾਦ ਦੇ ਪੂਰੇ ਹੋਣ ਦੇ ਦੋ ਲਾਭ ਨਿਕਲਦੇ ਹਨ—ਇਕ ਤਾਂ ਦਿਨੋ-ਦਿਨ ਸਾਨੂੰ ਦਾਤਾ-ਪ੍ਰਭੂ ਜੀਉਂਦਾ-ਜਾਗਦਾ, ਹਾਜ਼ਰ-ਨਾਜ਼ਰ, ਸਾਡੇ ਹਰ ਵੇਲੇ ਨੇੜੇ ਜਾਪਣ ਲਗ ਪੈਂਦਾ ਹੈ, ਦੂਜੇ ਇਹ ਸਿਦਕ ਬੱਝਣ ਲੱਗ ਪੈਂਦਾ ਹੈ ਕਿ ਉਹ ਮਾਲਕ ਸਾਡੇ 'ਤੇ ਤਰਸ ਕਰਦਾ ਹੈ, ਸਦਾ ਸਾਨੂੰ ਪਿਆਰ ਕਰਦਾ ਹੈ। ਅਸੀਂ ਆਪਣੇ ਦੁਨੀਆਵੀ ਮਿੱਤਰਾਂ ਸੱਜਣਾਂ ਪਾਸੋਂ ਜਦੋਂ ਕਦੇ ਕੋਈ ਚੰਗੀ ਸੋਹਣੀ

ਚੀਜ਼ ਪ੍ਰਾਪਤ ਕਰਦੇ ਹਾਂ ਅਤੇ ਉਸ ਵਡ-ਮੁੱਲੀ ਚੀਜ਼ ਦੀ ਕਦਰ ਕਰਦੇ ਹਾਂ, ਨਿਰਾ ਇਸ ਵਾਸਤੇ ਨਹੀਂ ਕਰਦੇ ਕਿ ਉਹ ਚੀਜ਼ ਕੀਮਤੀ ਹੈ; ਨਹੀਂ, ਉਹ ਚੀਜ਼ ਸਾਨੂੰ ਹਰ ਵੇਲੇ ਚੇਤੇ ਕਰਾਂਦੀ ਹੈ ਕਿ ਜਿਸ ਮਿੱਤਰ ਪਾਸੋਂ ਮਿਲੀ ਹੈ, ਉਹ ਸਾਨੂੰ ਪਿਆਰ ਕਰਦਾ ਹੈ।

ਇਹ ਠੀਕ ਹੈ ਕਿ ਸਾਡੇ ਮੰਗਣ ਤੋਂ ਬਿਨਾ ਭੀ ਦਾਤਾ ਆਪਣੀਆਂ ਦਾਤਾਂ ਕਰੀ ਜਾ ਰਿਹਾ ਹੈ, ਪਰ ਅਣਮੰਗੀਆਂ ਦਾਤਾਂ ਮਿਲਣ ਕਰਕੇ ਅਸੀਂ ਆਮ ਤੌਰ 'ਤੇ ਇਹ ਖਿਆਲ ਭੀ ਨਹੀਂ ਕਰਦੇ ਕਿ ਮਾਲਕ ਸਾਡੇ 'ਤੇ ਬਖ਼ਸ਼ਿਸ਼ਾਂ ਕਰ ਰਿਹਾ ਹੈ। ਅਸੀਂ ਉਸ ਦੀਆਂ ਬਰਕਤਾਂ ਵਰਤੀ ਜਾ ਰਹੇ ਹਾਂ, ਪਰ ਕਦੇ ਸ਼ੁਕਰ ਦੇ ਰੰਗ ਵਿਚ ਨਹੀਂ ਆਉਂਦੇ ਕਿ ਦਾਤਾ ਬਖ਼ਸ਼ਿੰਦਾ ਹੈ। ਇਹ ਅਰਜ਼ੋਈ ਤੇ ਅਰਦਾਸ ਦੀ ਹੀ ਬਰਕਤਿ ਹੈ ਕਿ ਮਾਲਕ ਤੋਂ ਕੋਈ ਬਖ਼ਸ਼ਿਸ਼ ਹੋਣ 'ਤੇ ਉਸ ਨਾਲ ਪਿਆਰ ਦਾ ਸੰਬੰਧ ਬਣਾਉਂਦੀ ਹੈ।

ਅਸੀਂ ਅੱਜ-ਕੱਲ੍ਹ ਦੀ ਸਾਇੰਸ ਦੀਆਂ ਨਵੀਆਂ ਨਵੀਆਂ ਕਾਢਾਂ 'ਤੇ ਜਦੋਂ ਵਿਚਾਰ ਕਰਦੇ ਹਾਂ ਤਾਂ ਹੈਰਾਨੀ ਆਉਂਦੀ ਹੈ ਕਿ ਮਨੁੱਖ ਦੇ ਦਿਮਾਗ ਨੇ ਕੋਢੀ ਕੋਢੀ ਉੱਚੀ ਉਡਾਰੀ ਲਾਈ ਹੈ ਤੇ ਕੀ ਕੀ ਅਚਰਜ਼ ਕੌਤਕ ਕਰ ਵਿਖਾਇਆ ਹੈ। ਅੱਗ ਤੇ ਪਾਣੀ ਤੋਂ ਭਾਪ ਪੈਦਾ ਕਰ ਕੇ ਇਸ ਤੋਂ ਰੇਲ ਗੱਡੀਆਂ ਤੇ ਜਹਾਜ਼ ਚਲਾਉਣ ਦਾ ਕੰਮ ਲਿਆ ਜਾ ਰਿਹਾ ਹੈ। ਬਿਜਲੀ ਵਲ ਵੇਖੋ, ਇਹੋ ਜਿਹੇ ਕੰਮ ਦੇ ਰਹੀ ਹੈ ਕਿ ਵੇਖ ਵੇਖ ਕੇ ਅਕਲ ਹੈਰਾਨ ਹੁੰਦੀ ਹੈ। ਇਸ ਬਿਜਲੀ ਦੀ ਤਾਕਤ ਨਾਲ ਬਣਾਈਆਂ ਹੋਈਆਂ ਤਾਰਾਂ ਤੇ ਟੈਲੀਫੋਨ ਦੁਨੀਆ ਦੇ ਇਕ ਸਿਰੇ ਤੋਂ ਦੂਜੇ ਸਿਰੇ ਤਕ ਦੀ ਖ਼ਬਰ ਤੁਰਤ ਲਿਆ ਦੇਂਦੇ ਹਨ। ਅੱਜ ਤੋਂ ਇਕ ਸਦੀ ਪਹਿਲਾਂ ਦੇ ਮਨੁੱਖ ਲਈ ਇਹ ਸਭ ਕੁਝ ਅਲੌਕਿਕ ਹੈ, ਕਰਾਮਾਤ ਹੈ। ਅੱਜ ਤੋਂ ਸੌ ਸਾਲ ਪਹਿਲਾਂ ਜੇ ਕੋਈ ਮਨੁੱਖ ਇਹ ਗੱਲ ਆਖਦਾ ਹੈ ਕਿ ਇਕ ਸ਼ਹਿਰ ਵਿਚ ਬੈਠਾ ਹੋਇਆ ਆਦਮੀ ਘੜੀ ਵਿਚ ਹੀ ਦੁਨੀਆ ਦੇ ਸਭ ਸ਼ਹਿਰਾਂ ਨਾਲ ਬਾਤ ਕਰ ਸਕਦਾ ਹੈ ਤਾਂ ਸੁਣਨ ਵਾਲੇ ਉਸ ਨੂੰ ਕਮਲਾ ਆਖਦੇ ਤੇ ਹੱਸ ਛਡਦੇ ਕਿ ਇਹੋ ਜਿਹੀ ਗੱਲ ਕਿਵੇਂ ਹੋ ਸਕਦੀ ਹੈ। ਕੀ ਜਾਣੀਏ, ਕਿ ਕਰਤਾਰ ਦੀ ਇਸ ਬੇਅੰਤ ਕੁਦਰਤਿ ਵਿਚ ਅਜੇ ਕੀ ਕੀ ਭੇਦ ਲੁਕੇ ਪਏ ਹਨ, ਜਿਹੜੇ ਸਹਿਜ ਸਹਿਜ ਨਾਲ ਮਨੁੱਖ ਦੀ ਅਕਲ ਨੇ ਲੱਭਣੇ ਹਨ।

ਪਰ ਮਨੁੱਖ ਜਿੱਥੇ ਤੱਤਾਂ ਦੀਆਂ ਲੁਕਵੀਆਂ ਤਾਕਤਾਂ ਨੂੰ ਲੱਭਣ ਵਿਚ ਸਿਰ-ਤੋੜ ਜਤਨ ਕਰ ਰਹੇ ਹਨ, ਓਥੇ ਆਤਮਾ ਦੇ ਬਲ ਨੂੰ ਖੋਜਣ ਤੋਂ ਉੱਕਾ ਹੀ ਅਨਗਹਿਲੀ ਕਰੀ ਜਾ ਰਹੇ ਹਨ। ਇੱਥੋਂ ਤਾਈਂ ਸਾਡਾ ਸੁਭਾਅ ਬਣ ਚੁਕਾ

ਹੈ ਕਿ ਸਾਇੰਸ ਦੀ ਤਾਂ ਅਸੀਂ ਉੱਚੀ ਤੋਂ ਉੱਚੀ ਕਾਢ ਨੂੰ ਭੀ ਮੰਨਣ-ਜੋਗ ਸਮਝ ਲੈਂਦੇ ਹਾਂ, ਪਰ ਆਤਮਕ ਤਾਕਤ ਦੇ ਇਕ ਭੀ ਕਰਿਸ਼ਮੇ ਨੂੰ ਮੰਨਣ ਨੂੰ ਤਿਆਰ ਨਹੀਂ ਹੁੰਦੇ। ਇਹ ਕਹਿ ਕੇ ਹੱਸ ਛਡਦੇ ਹਾਂ ਕਿ ਇਹੋ ਜਿਹੀਆਂ ਕਰਾਮਾਤਾਂ ਹੋ ਸਕਦੀਆਂ ਹੀ ਨਹੀਂ ਸਕਦੀਆਂ। ਅੱਜ ਅਖ਼ਬਾਰ ਵਿਚ ਇਹ ਲਿਖਿਆ ਆਉਂਦਾ ਹੈ ਕਿ ਅਮਰੀਕਾ ਦੇ ਫਲਾਣੇ ਸਾਇੰਸ-ਵੇਤਾ ਨੇ ਇਕ ਅਜਿਹੀ ਕਾਢ ਕੱਢੀ ਹੈ ਜਿਸ ਨਾਲ ਜਦੋਂ ਜੀ ਚਾਹੇ, ਮੀਂਹ ਵਰ੍ਹਾ ਸਕੀਦਾ ਹੈ। ਇਸ ਖ਼ਬਰ ਨੂੰ ਅਸੀਂ ਤੁਰੰਤ ਮੰਨ ਲੈਂਦੇ ਹਾਂ। ਪਰ ਜੇ ਇਹੋ ਜਿਹੀ ਹੀ ਗੱਲ ਕਿਸੇ ਆਤਮਕ ਸ਼ਕਤੀ ਵਾਲੇ ਦੀ ਸੁਣਾਈ ਜਾਏ, ਤਾਂ ਉਸ 'ਤੇ ਸਿਰ ਫੇਰ ਦੇਂਦੇ ਹਾਂ ਕਿ ਇਹ ਨਹੀਂ ਹੋ ਸਕਦਾ ਕਿਉਂ ? ਇਸ ਦਾ ਉੱਤਰ ਸਾਫ਼ ਹੈ। ਅਸੀਂ ਆਤਮਾ ਦੀਆਂ ਲੁਕਵੀਆਂ ਤਾਕਤਾਂ ਨੂੰ ਭਾਲਣਾ ਛੱਡ ਦਿੱਤਾ ਹੈ, ਅਸੀਂ ਨਿਰਾ ਤੱਤਾਂ ਦੇ ਪਿਛੇ ਦੌੜੇ ਜਾ ਰਹੇ ਹਾਂ। ਨਿਰੇ ਮਾਇਕ ਲਾਭ ਦੇ ਸਾਧਨ ਕਰ ਰਹੇ ਹਾਂ ਤੇ ਆਤਮਕ ਮੰਡਲ ਵਿਚ ਇਕ ਘੜੀ ਵੀ ਟਿਕਣ ਦਾ ਜਤਨ ਨਹੀਂ ਕਰਦੇ। ਜਿਵੇਂ ਅੱਜ ਤੋਂ ਇਕ ਸਦੀ ਪਹਿਲਾਂ ਦਾ ਮਨੁੱਖ ਅੱਜ ਦੀਆਂ ਸਾਇੰਸ ਦੀਆਂ ਕਾਢਾਂ 'ਤੇ ਸਿਰ ਫੇਰ ਸਕਦਾ ਸੀ, ਤਿਵੇਂ ਅਸੀਂ ਆਤਮਾ ਦੀ ਤਾਕਤ ਤੋਂ ਅਨਜਾਣ ਮਨੁੱਖ ਆਤਮਕ ਤਾਕਤਾਂ ਸੁਣ-ਵੇਖ ਕੇ ਮੰਨਣੋਂ ਸੰਕੋਚ ਕਰਦੇ ਹਾਂ।

ਅੱਜ-ਕੱਲ੍ਹ ਦੀ ਵਿੱਦਿਆ ਦੇ ਪਰਭਾਵ ਦੇ ਅਧੀਨ ਹੋ ਕੇ ਅੱਵਲ ਤਾਂ ਅਸੀਂ ਜਦੋਂ ਕਦੇ ਪ੍ਰਭੂ ਦਾ ਜ਼ਿਕਰ ਸੁਣਦੇ ਹਾਂ ਤਾਂ ਇਕ ਬਣਾਉਣੀ ਜਿਹੀ ਗੱਲ ਸਮਝ ਕੇ ਆਈ-ਗਈ ਕਰ ਦੇਂਦੇ ਹਾਂ। ਜੇ ਭਲਾ ਕਿਤੇ ਰਤਾ ਮਾਸਾ ਰੁਚੀ ਇਹੋ ਜਿਹੇ ਬਚਨ ਸੁਣਨ ਦੀ ਹੈ ਭੀ, ਤਾਂ ਓਥੇ ਨਾਲ ਹੀ ਇਹ ਖ਼ਿਆਲ ਬਣਿਆ ਪਿਆ ਹੈ ਕਿ ਸਿਰਜਨਹਾਰ ਹੈ ਤਾਂ ਠੀਕ ਪਰਮ ਪੁਰਖ, ਉੱਚੇ ਤੋਂ ਉੱਚਾ, ਸਾਰੀ ਕੁਦਰਤ ਦਾ ਕਰਤਾ ਅਤੇ ਕੁਦਰਤ ਦੇ ਸਾਰੇ ਨਿਯਮਾਂ ਦਾ ਬੰਨ੍ਹਣ ਵਾਲਾ, ਪਰ ਉਹ ਇਕ ਵਾਰੀ ਨਿਯਮ ਬੰਨ੍ਹ ਚੁਕਿਆ ਹੈ। ਉਹਦੇ ਅਨੁਸਾਰ ਅਸੀਂ ਸੁਖ ਦੁਖ ਪਾ ਰਹੇ ਹਾਂ। ਸਾਡੀ ਕੋਈ ਪ੍ਰਾਰਥਨਾ ਜਾਂ ਅਰਜ਼ੋਈ ਉਸ ਨੂੰ ਪ੍ਰੇਰ ਨਹੀਂ ਸਕਦੀ। ਜੇ ਇਹ ਖ਼ਿਆਲ ਠੀਕ ਹੋਵੇ ਤਾਂ ਇਸ ਦਾ ਭਾਵ ਇਹ ਹੋਇਆ ਕਿ ਯੁੱਪ, ਚਾਨਣ, ਭਾਪ, ਬਿਜਲੀ ਆਦਿਕ ਤਾਕਤਾਂ ਵਾਂਗ ਪਰਮਾਤਮਾ ਭੀ ਇਕ ਤਾਕਤ ਹੀ ਹੈ, ਜਿਸ ਵਿਚ ਪਿਆਰ ਦਾ ਜਜ਼ਬਾ ਨਹੀਂ ਹੈ, ਜੋ ਜੀਆਂ ਦੇ ਦੁਖ-ਕਲੇਸ਼ ਦੂਰ ਕਰਨ ਲਈ ਕਿਸੇ ਤਰ੍ਹਾਂ ਦੇ ਤਰਲੇ ਨਾਲ ਭੀ ਪ੍ਰੇਰਿਆ ਨਹੀਂ ਜਾ ਸਕਦਾ।

ਪਰ ਜੇ ਵਡਭਾਰੀ ਜੀਉੜੇ ਪ੍ਰੀਤਮ ਸਿਰਜਨਹਾਰ ਦੇ ਚਰਨਾਂ ਵਿਚ ਨਿੱਤ ਜੁੜ ਬੈਠਦੇ ਹਨ, ਉਹਨਾਂ ਦੇ ਹਿਰਦੇ ਵਿਚ ਇਹੋ ਜਿਹੇ ਭਰਮ ਉੱਠਦੇ ਹੀ ਨਹੀਂ

ਭਗਤੀ ਭਾਵ ਵਾਲਾ ਸੁਭਾਉ ਬਣਾ ਲੈਣ ਨਾਲ, ਪਰਮਾਤਮਾ ਦੇ ਸਦਾ ਨੇੜੇ ਰਹਿਣ ਦਾ ਜਤਨ ਕਰਨ ਨਾਲ, ਸਾਨੂੰ ਇਹ ਪਰਤੱਖ ਦਿੱਸਣ ਲੱਗ ਪੈਂਦਾ ਹੈ ਕਿ ਸਾਡਾ ਕਰਤਾ ਸਾਡੀਆਂ ਅਰਜ਼ੋਈਆਂ ਨਾਲ ਪਸੀਜਦਾ ਹੈ ਤੇ ਸਾਨੂੰ ਪਿਆਰ ਕਰਦਾ ਹੈ। ਉਹ ਕੰਮ, ਜੋ ਪਹਿਲਾਂ ਸਾਨੂੰ ਅਲੌਕਿਕ ਜਾਪਦੇ ਸਨ, ਜਿਨ੍ਹਾਂ ਬਾਬਤ ਸੁਣ ਕੇ ਅਸੀਂ ਇਹ ਕਹਿ ਦਿਆ ਕਰਦੇ ਸਾਂ ਇਹ ਤਾਂ ਕੁਦਰਤ ਦੇ ਨਿਯਮਾਂ ਦੇ ਵਿਰੁੱਧ ਹਨ, ਇਹ ਕਰਮਾਤ ਹੋ ਨਹੀਂ ਸਕਦੇ, ਸਿਮਰਨ ਦੀ ਬਰਕਤਿ ਨਾਲ ਸਾਧਾਰਨ ਜਾਪਣ ਲਗ ਪੈਂਦੇ ਹਨ। ਤਦੋਂ ਸਾਨੂੰ ਇਹ ਸਮਝ ਪੈ ਜਾਂਦੀ ਹੈ ਕਿ ਮੂੜ੍ਹਾਂ ਨੂੰ ਚਤਰ ਬਣਾਉਣ ਵਾਲੇ ਸ਼ਹਿਨਸ਼ਾਹ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਲਈ ਇਕ ਅਨਪੜ੍ਹ ਗੰਵਾਰ ਨੂੰ ਕਿਰਪਾ-ਦਿਸ਼ਟੀ ਨਾਲ ਤੱਕ ਕੇ ਇਕ ਉੱਚਾ ਵਿਦਵਾਨ ਬਣਾ ਦੇਣਾ ਇਤਨਾ ਹੀ ਸਾਧਾਰਨ ਸੀ, ਜਿਤਨਾ ਇਕ ਸਿਆਣੇ ਪਾਂਧੇ ਲਈ ਇਕ ਬਾਲਕ ਨੂੰ ਸਹਿਜੇ ਸਹਿਜੇ ਪੜ੍ਹਾ ਕੇ। ਸਤਿਗੁਰੂ ਲਈ ਕੋੜ੍ਹ ਆਦਿਕ ਅਸਾਧ ਰੋਗਾਂ ਦਾ ਮਿਹਰ ਦੀ ਇਕ ਨਜ਼ਰ ਨਾਲ ਦੂਰ ਕਰ ਦੇਣਾ ਉਤਨਾ ਹੀ ਕੁਦਰਤੀ ਤੇ ਸਾਧਾਰਨ ਸੀ, ਜਿਤਨਾ ਇਕ ਸਿਆਣੇ ਡਾਕਟਰ ਤੇ ਹਕੀਮ ਲਈ ਦਵਾਈ ਆਦਿਕ ਦੇ ਕੇ। ਐਸ ਵੇਲੇ ਸਾਨੂੰ ਇਹ ਸਮਝ ਭਾਵੇਂ ਨਾ ਪੈਂਦੀ ਹੋਵੇ ਕਿ ਪ੍ਰੀਤਮ ਇਹਨਾਂ ਅਲੌਕਿਕ ਕੰਮਾਂ ਵਾਸਤੇ ਕਿਹੜੇ ਕਿਹੜੇ ਤਰੀਕੇ ਵਰਤ ਰਿਹਾ ਹੈ, ਪਰ ਜੇ ਸਾਨੂੰ ਸਮਝ ਆ ਜਾਵੇ, ਤਾਂ ਨਿਸਚੇ ਜਾਣੋ, ਅਸੀਂ ਇਹ ਪਰਤੱਖ ਵੇਖ ਲਈਏ ਕਿ ਦਾਤੇ ਦੇ ਵਰਤੇ ਹੋਏ ਉਹ ਤਰੀਕੇ ਉਸ ਤਰ੍ਹਾਂ ਹੀ ਕੁਦਰਤੀ ਹਨ, ਜਿਵੇਂ ਸਾਡੇ ਵਰਤੇ ਹੋਏ।

ਸੋ ਜਦੋਂ ਅਸੀਂ ਇਹ ਆਖਦੇ ਹਾਂ ਕਿ ਨਾਮ ਦੇ ਪਰਤਾਪ ਨਾਲ ਸਤਿਗੁਰੂ ਨੇ ਫਲਾਣਾ ਅਲੌਕਿਕ ਕੰਮ ਕੀਤਾ, ਇਸ ਦਾ ਭਾਵ ਇਹ ਨਹੀਂ ਹੈ ਕਿ ਪ੍ਰਭੂ ਨੇ ਕੁਦਰਤ ਦੇ ਨਿਯਮ ਆਪ ਹੀ ਰਚ ਕੇ ਆਪ ਹੀ ਕਰਮਾਤ ਵਿਖਾਲਣ ਲਈ ਕਿਸੇ ਨਿਯਮ ਦਾ ਉਲੰਘਣ ਕਰ ਦਿੱਤਾ ਹੈ। ਕੌਣ ਦਮ ਮਾਰ ਸਕਦਾ ਹੈ ਕਿ ਕੁਦਰਤ ਦੇ ਸਾਰੇ ਨਿਯਮ ਉਹ ਸਮਝ ਚੁੱਕਾ ਹੈ? ਪ੍ਰਭੂ ਦੀ ਤਾਕਤ ਦਾ ਅੰਦਾਜ਼ਾ ਲਾਉਣਾ ਮਨੁੱਖ ਦੀ ਸਮਰੱਥਾ ਤੋਂ ਪਰੇ ਹੈ? ਉਸ ਦੇ ਸਾਰੇ ਭੇਤ ਇਹ ਵਿਚਾਰਾ ਜੀਵ ਕੀ ਸਮਝ ਸਕਦਾ ਹੈ? ਉਸ ਦੇ ਕਈ ਕੰਮ ਸਾਨੂੰ ਭਾਵੇਂ ਕਰਮਾਤ ਜਾਪਣ, ਪਰ ਉਸ ਦੇ ਵਾਸਤੇ ਸਾਧਾਰਨ ਹਨ ਤੇ ਉਸ ਦੀ ਮਰਯਾਦਾ ਦੇ ਅਨੁਕੂਲ ਹਨ।

ਆਉ, ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝਣ ਲਈ ਕੋਈ ਜੱਗ-ਬੀਤੀ ਵਾਰਤਾ ਅੱਖਾਂ ਅਗੇ ਲਿਆਵੀਏ। ਕੌਣ ਨਹੀਂ ਜਾਣਦਾ ਕਿ ਮਿਸਮਰੇਜ਼ਮ ਦੀ ਵਿੱਦਿਆ ਨਾਲ ਬੜੇ ਬੜੇ ਅਸਾਧ ਰੋਗ ਦੂਰ ਹੋਏ ਹਨ? ਕਈ ਸਾਲਾਂ ਤੋਂ ਸੁੱਕੇ

ਹੋਏ ਅੰਗ ਇਸ ਦੇ ਅਮਲ ਨਾਲ ਦਿਨਾਂ ਵਿਚ ਹਰੇ ਹੋ ਆਉਂਦੇ ਹਨ। ਜੋ ਮਨੁੱਖ ਮਿਸਮਰੇਜ਼ਮ ਦੀ ਤਾਕਤ ਨੂੰ ਨਹੀਂ ਜਾਣਦੇ, ਉਹਨਾਂ ਨੂੰ ਭਾਵੇਂ ਇਹੋ ਜਿਹਾ ਕੰਮ ਅਲੌਕਿਕ ਜਾਪਦਾ ਹੋਵੇ, ਉਹ ਰੋਗੀ ਜੋ ਇਸ ਦੇ ਬਲ ਨਾਲ ਰਾਜ਼ੀ ਹੋਇਆ ਹੈ, ਭਾਵੇਂ ਪਿਆ ਸਮਝੇ ਕਿ ਕਰਾਮਾਤ ਹੋਈ ਹੈ, ਪਰ ਮਿਸਮਰੇਜ਼ਮ ਦੀ ਸਾਇੰਸ ਨੂੰ ਸਮਝਣ ਵਾਲੇ ਚੰਗੀ ਤਰ੍ਹਾਂ ਜਾਣਦੇ ਹਨ ਕਿ ਇਹ ਵਿੱਦਿਆ ਕੁਦਰਤ ਦੀ ਇਕ ਤਾਕਤ ਹੈ ਤੇ ਪ੍ਰਭੂ ਦੇ ਨਿਯਮਾਂ ਦੇ ਅਨੁਸਾਰ ਹੈ। ਇਹ ਠੀਕ ਹੈ, ਅਸੀਂ ਸਮਝ ਨਹੀਂ ਸਕਦੇ ਕਿ ਰੋਗੀ ਦਾ ਰੋਗ ਦੂਰ ਕਰਨ ਲਈ ਮਿਸਮਰੇਜ਼ਮ ਨੇ ਕਿਵੇਂ ਅਸਰ ਕੀਤਾ ਹੈ, ਪਰ ਇਸ ਤੋਂ ਇਨਕਾਰ ਨਹੀਂ ਕਰ ਸਕਦੇ ਕਿ ਜਿਵੇਂ ਬਿਜਲੀ ਆਦਿਕ ਤਾਕਤਾਂ ਦੇ ਅਸੂਲ ਲੱਭ ਕੇ ਇਹ ਤਾਕਤਾਂ ਕਈ ਕੰਮਾਂ ਲਈ ਵਰਤੀਆਂ ਜਾ ਰਹੀਆਂ ਹਨ, ਤਿਵੇਂ ਮਿਸਮਰੇਜ਼ਮ ਦੀ ਤਾਕਤ ਵਰਤੀ ਜਾ ਰਹੀ ਹੈ।

ਮਿਸਮਰੇਜ਼ਮ ਨੂੰ ਸਿੱਖਣ ਵਾਲਾ ਮਨੁੱਖ ਸਾਲਾਂ ਬੱਧੀ ਮਿਹਨਤ ਕਰਦਾ ਹੈ। ਰੋਜ਼ ਨਿਯਤ ਸਮੇਂ ਤੇ ਏਕਾਂਤ ਵਿਚ ਬੈਠ ਕੇ ਆਪਣੇ ਮਨ ਨੂੰ ਕਈ ਸਾਧਨਾਂ ਨਾਲ ਇਕਾਗਰ ਕਰਨ ਦਾ ਜਤਨ ਕਰਦਾ ਹੈ, ਜਿਸ ਕਰਕੇ ਇਕ ਖ਼ਾਸ ਤਾਕਤ ਉਸ ਦੀਆਂ ਅੱਖਾਂ ਵਿਚ ਜਮ੍ਹਾ ਹੁੰਦੀ ਜਾਂਦੀ ਹੈ। ਜੇ ਅਸੀਂ ਮਿਸਮਰੇਜ਼ਮ ਦੀ ਤਾਕਤ ਨੂੰ ਕਰਾਮਾਤ ਨਹੀਂ ਆਖਦੇ ਤਾਂ ਪ੍ਰਭੂ ਦੇ ਨਿਕਟਵਰਤੀ ਉੱਚੀ ਕਰੰਣੀ ਦੇ ਮਾਲਕ ਮਹਾਂ ਪੁਰਖਾਂ ਦੀ ਮਿਹਰ ਦੀ ਨਜ਼ਰ ਨਾਲ ਸਿੱਧ ਹੋਏ ਕਾਰਜਾਂ ਨੂੰ ਕਿਉਂ ਕਰਾਮਾਤ ਆਖ ਕੇ ਉਹਨਾਂ ਦੇ ਮੰਨਣ ਤੋਂ ਸਿਰ ਫੇਰਦੇ ਹਾਂ ਤੇ ਆਖ ਦਿੰਦੇ ਹਾਂ, ਐਸਾ ਹੋ ਨਹੀਂ ਸਕਦਾ ? ਇਕ ਗੱਲ ਹੋਰ ਭੀ ਵਿਚਾਰਨ ਵਾਲੀ ਹੈ। ਮਨੁੱਖ ਦੀ ਅਕਲ ਨੇ ਹੁਣ ਤਾਈਂ ਮਿਸਮਰੇਜ਼ਮ ਹਮਜ਼ਾਦ ਆਦਿਕ ਕੁਝ ਇਲਮਾਂ ਦਾ ਭੇਤ ਪਾਇਆ ਹੈ। ਕੀ ਜਾਣੀਏ ਅਜੇ ਕਿਹੜੇ ਕਿਹੜੇ ਇਹੋ ਜਿਹੇ ਹੋਰ ਇਲਮ ਲੁਕੇ ਪਏ ਹਨ ? ਕੀ ਜਾਣੀਏ, ਸਾਡਾ ਸਿਰਜਨਹਾਰ ਤੇ ਉਸ ਦੇ ਨਿਕਟਵਰਤੀ ਮਹਾਂ ਪੁਰਖ ਹੋਰ ਕਿਹੜੀਆਂ ਕਿਹੜੀਆਂ ਤਾਕਤਾਂ ਵਰਤਦੇ ਆਏ ਹਨ ਤੇ ਵਰਤ ਰਹੇ ਹਨ ? ਸਾਡੇ ਵਾਸਤੇ ਉਹ ਕਰਾਮਾਤ ਹੋ ਸਕਦੇ ਹਨ, ਪਰ ਉਹਨਾਂ ਲਈ ਇਸੇ ਤਰ੍ਹਾਂ ਸਾਧਾਰਨ ਹਨ ਜਿਵੇਂ ਮਿਸਮਰੇਜ਼ਮ ਦੇ ਜਾਣਨ ਵਾਲੇ ਲਈ ਮਿਸਮਰੇਜ਼ਮ ਦਾ ਕੋਈ ਕਰਿਸ਼ਮਾ।

ਸੋ ਜਦੋਂ ਅਸੀਂ ਇਹ ਆਖਦੇ ਹਾਂ ਕਿ ਸਤਿਗੁਰੂ ਪ੍ਰੀਤਮ ਨੇ ਫਲਾਣੀ ਕਰਾਮਾਤ ਕਰ ਵਿਖਾਈ, ਅਸਲ ਵਿਚ ਅਸੀਂ ਦੂਜੇ ਅੱਖਰਾਂ ਵਿਚ ਇਹ ਆਖਦੇ ਹਾਂ ਕਿ ਸਾਡਾ ਪ੍ਰਭੂ ਦੀ ਹਸਤੀ 'ਤੇ ਨਿਸਚਾ ਹੈ। ਜਿਉਂ ਜਿਉਂ ਅਸੀਂ ਸਿਮਰਨ ਕਰਦੇ ਹਾਂ, ਉਸ ਦੇ ਚਰਨਾਂ ਵਿਚ ਜੁੜਦੇ ਹਾਂ, ਉਸ ਦੀ ਹਜ਼ੂਰੀ ਵਿਚ ਹਾਜ਼ਰ ਹੁੰਦੇ ਹਾਂ, ਤਿਉਂ ਤਿਉਂ ਉਸ ਦੀ ਵਧੀਕ ਵਡਿਆਈ ਸਾਨੂੰ ਦਿੱਸਦੀ ਹੈ ਤੇ ਇਹ

ਕਰਮਾਤਾਂ ਸਾਨੂੰ ਉਸ ਵੱਡੇ ਤੋਂ ਵੱਡੇ ਮਾਲਕ ਲਈ ਬਿਲਕੁਲ ਸਾਧਾਰਨ ਜਾਪਦੀਆਂ ਹਨ।

**ਤੂੰ ਮੇਰੀ ਓਟ**  
**ਤੂੰ ਹੈ ਮੇਰਾ ਮਾਣਾ ॥** (ਗੁਰੂ ਅਰਜਨ ਦੇਵ ਜੀ)

ਪ੍ਰਭੂ ਦੇ ਦਰ 'ਤੇ ਅਰਜ਼ੋਈ ਕਰਦੇ ਰਹਿਣ ਦਾ ਇਕ ਹੋਰ ਵਿਸ਼ੇਸ਼ ਗੁਣ ਹੈ। ਜਿਉਂ ਜਿਉਂ ਅਸੀਂ ਉਸ ਦੇ ਚਰਨਾਂ ਵਿਚ ਜੁੜਦੇ ਹਾਂ ਤਿਉਂ ਤਿਉਂ ਸਾਡੇ ਮਨ ਵਿਚ ਇਹ ਖਿਆਲ ਪੱਕਾ ਹੁੰਦਾ ਜਾਂਦਾ ਹੈ ਕਿ ਮਨੁੱਖਾ ਜੀਵਨ ਵਿਚ ਹਰ ਗੱਲੇ ਪ੍ਰਭੂ ਸਾਡੀ ਓਟ ਤੇ ਆਸਰਾ ਹੈ। ਪਰ ਇੱਥੇ ਇਸ ਗੱਲ ਦਾ ਚੇਤਾ ਰਖਣਾ ਭੀ ਜ਼ਰੂਰੀ ਹੈ ਕਿ ਸਾਡਾ ਤੇ ਪ੍ਰਭੂ ਦਾ ਇਹ ਆਤਮਕ ਸੰਬੰਧ ਕਿਸੇ ਤਰ੍ਹਾਂ ਭੀ ਵਟੀਜ ਨਹੀਂ ਸਕਦਾ। ਜੇ ਅਸੀਂ ਅਰਜ਼ੋਈ ਕਰਦੇ ਰਹਾਂਗੇ ਤਾਂ ਅਸੀਂ ਪ੍ਰਭੂ ਦੇ ਵਧੀਕ ਅਧੀਨ ਨਹੀਂ ਹੋ ਜਾਵਾਂਗੇ ਤੇ ਜੇ ਉਸ ਨੂੰ ਸਿਮਰਨਾ ਛੱਡ ਦਿਆਂਗੇ ਤਾਂ ਅਸੀਂ ਇਸ ਸੰਬੰਧ ਤੋਂ ਸੁਤੰਤਰ ਨਹੀਂ ਹੋ ਸਕਣ ਲੱਗੇ। ਪਰ ਇਸ ਗੱਲ ਵਿਚ ਕੋਈ ਭੁਲੇਖਾ ਨਹੀਂ ਹੈ ਕਿ ਜੇ ਅਸੀਂ ਆਪਣੇ ਸਿਰਜਨਹਾਰ ਦੇ ਚਰਨਾਂ ਵਿਚ ਜੁੜਨ ਦਾ ਸੁਭਾਉ ਛੱਡ ਦਿਆਂਗੇ ਤਾਂ ਜੋ ਅਨੰਦ ਤੇ ਲਾਭ ਇਸ ਉੱਦਮ ਵਿਚੋਂ ਨਿਕਲਣਾ ਸੀ, ਉਸ ਤੋਂ ਜ਼ਰੂਰ ਵਾਂਝੇ ਰਹਾਂਗੇ।

ਪ੍ਰਭੂ ਸਾਡੀ ਓਟ ਤੇ ਆਸਰਾ ਕਿਸ ਤਰ੍ਹਾਂ ਹੈ? ਇਹ ਇਕ ਸੂਖਮ ਜਿਹਾ ਪ੍ਰਸ਼ਨ ਹੈ। ਇਸ ਨੂੰ ਸਮਝਣਾ ਜ਼ਰੂਰੀ ਹੈ। ਕੀੜੀ ਤੋਂ ਲੈ ਕੇ ਮਨੁੱਖ ਤਾਈਂ ਸਾਰੀਆਂ ਜੁਨੀਆਂ ਦੇ ਜੀਵ-ਜੰਤ ਪ੍ਰਭੂ ਦੇ ਆਸਰੇ ਹਨ—ਸਭ ਦੇ ਸਿਰਜਨ ਵਾਲਾ, ਸਭ ਨੂੰ ਪਾਲਣ ਵਾਲਾ ਤੇ ਸੰਘਾਰਨ ਵਾਲਾ ਨਿਰੰਕਾਰ ਆਪ ਹੀ ਹੈ। ਸਿਰਜਨਹਾਰ ਦੀ ਮਰਜ਼ੀ ਤੋਂ ਬਿਨਾ ਕੋਈ ਜੀਵ ਇਕ ਨਿਮਖ ਮਾਤਰ ਭੀ ਜੀਉ ਨਹੀਂ ਸਕਦਾ, ਜਿਵੇਂ ਪ੍ਰੀਤਮ ਸਤਿਗੁਰੂ ਜੀ ਫੁਰਮਾਂਦੇ ਹਨ :

ਸੀਹਾ ਬਾਜਾ ਚਰਗਾ ਕੁਹੀਆ ਏਨਾ ਖਵਾਲੇ ਘਾਹ ॥

ਘਾਹੁ ਖਾਨਿ ਤਿਨਾ ਮਾਸੁ ਖਵਾਲੇ ਏਹਿ ਚਲਾਏ ਰਾਹ ॥

ਨਦੀਆ ਵਿਚਿ ਟਿਬੇ ਦੇਖਾਲੇ ਥਲੀ ਕਰੇ ਅਸਗਾਹ ॥

ਕੀੜਾ ਥਾਪਿ ਦੇਇ ਪਾਤਿਸਾਹੀ ਲਸਕਰ ਕਰੇ ਸੁਆਹ ॥

ਜੇਤੇ ਜੀਅ ਜੀਵਹਿ ਲੈ ਸਾਹਾ ਜੀਵਾਲੇ ਤਾਂ ਕਿਅ ਸਾਹ ॥

ਨਾਨਕ ਜਿਉ ਜਿਉ ਸਚੇ ਭਾਵੈ ਤਿਉ ਤਿਉ ਦੇਇ ਗਿਰਾਹ ॥੧॥੧੪॥

(ਮਾਝ ਕੀ ਵਾਰ, ਸਲੋਕੁ ਮਹਲਾ ੧)

ਪਰ ਇਹੋ ਜਿਹੀ ਅਧੀਨਤਾ ਸਾਡੇ ਲਈ ਭੀ ਉਤਨੀ ਹੀ ਹੈ, ਜਿਤਨੀ ਇਕ ਕੁੱਤੇ ਲਈ ਹੈ ਜਾਂ ਇਕ ਘੋੜੇ ਲਈ।

ਪ੍ਰਭੂ ਨੇ ਖ਼ਾਸ ਨਿਯਮ ਤੇ ਤਾਕਤਾਂ ਰਚ ਕੇ ਉਹਨਾਂ ਦੇ ਅਧੀਨ ਸਾਰੀ ਕੁਦਰਤਿ ਨੂੰ ਬਣਾ ਦਿਤਾ ਹੈ। ਆਪਣੇ ਆਪ ਨੂੰ ਉਸ ਨੇ ਇਸ ਕੁਦਰਤਿ ਦੇ ਉਹਲੇ ਰੱਖਿਆ ਹੋਇਆ ਹੈ। ਭਾਵੇਂ ਇਹਨਾਂ ਸਾਰੇ ਨਿਯਮਾਂ ਦੇ ਪਿਛੇ ਉਹ ਆਪ ਹੀ ਸਭ ਕੁਝ ਕਰ ਰਿਹਾ ਹੈ, ਪਰ ਸਾਧਾਰਨ ਬੋਲੀ ਵਿਚ ਅਸੀਂ ਆਖਦੇ ਹਾਂ ਕਿ ਕੁਦਰਤਿ ਦੇ ਨਿਯਮਾਂ ਅਨੁਸਾਰ ਜਗਤ ਵਿਚ ਫਲਾਣੇ ਫਲਾਣੇ ਕੌਤਕ ਵਰਤ ਰਹੇ ਹਨ। ਅਸੀਂ ਕਿਸੇ ਫੁੱਲ ਦਾ ਬੀਜ ਬੀਜਦੇ ਹਾਂ, ਸਮੇਂ ਸਿਰ ਹੁੱਤ ਦੇ ਨਿਯਮਾਂ ਅਨੁਸਾਰ ਉਹ ਬੀਜ ਉਗਦਾ ਹੈ ਤੇ ਸੋਹਣਾ ਫੁੱਲ ਖਿੜਦਾ ਹੈ; ਜ਼ਾਤੀ ਤੌਰ 'ਤੇ ਕਿਸੇ ਰੱਬੀ ਦਖ਼ਲ ਦੀ ਲੋੜ ਨਹੀਂ ਪੈਂਦੀ। ਸਾਧਾਰਨ ਤੌਰ 'ਤੇ ਹੀ ਕੁਦਰਤਿ ਦੇ ਰੱਬੀ ਨਿਯਮ ਅਨੁਸਾਰ ਫੁੱਲ ਖਿੜ ਪੈਂਦਾ ਹੈ। ਪਰ ਜਦੋਂ ਅਸੀਂ ਆਖਦੇ ਹਾਂ, ਪ੍ਰਭੂ ਮਨੁੱਖ ਦੀ ਓਟ ਤੇ ਆਸਰਾ ਹੈ, ਅਸੀਂ ਕਿਸੇ ਆਤਮਕ ਸੰਬੰਧ ਦਾ ਜ਼ਿਕਰ ਕਰਦੇ ਹਾਂ, ਜੋ ਉੱਪਰ-ਲਿਖੇ ਸੰਬੰਧ ਨਾਲੋਂ ਵੱਖਰਾ ਹੈ। ਇਸ ਦਾ ਭਾਵ ਇਹ ਹੈ ਕਿ ਮਨੁੱਖ ਲਈ ਮਨੁੱਖਤਾ ਦੀ ਪਦਵੀ ਪ੍ਰਾਪਤ ਕਰਨ ਵਾਸਤੇ ਪ੍ਰਭੂ ਨਾਲ ਖ਼ਾਸ ਸੰਬੰਧ ਹੋਣਾ ਜ਼ਰੂਰੀ ਹੈ। ਯਥਾ ਗੁਰ-ਵਾਕ :

ਮਨਮੁਖ ਕਉ ਆਲਸੁ ਘਟੋ ਫਾਖੇ ਓਜਾੜੀ॥  
 ਫਾਖਾ ਚੁਗੈ ਨਿਤ ਚੋਗੜੀ ਲਗਿ ਬੰਧਿ ਵਿਗਾੜੀ॥  
 ਗੁਰ ਪਰਸਾਦੀ ਮੁਕਤਿ ਹੋਇ ਸਾਚੇ ਨਿਜ ਤਾੜੀ॥੬॥  
 ਅਨਹਤਿ ਲਾਲਾ ਬੇਧਿਆ, ਪ੍ਰਭ ਹੇਤਿ ਪਿਆਰੀ॥  
 ਬਿਨੁ ਸਾਚੇ ਜੀਉ ਜਲਿ ਬਲਉ ਝੂਠੇ ਵੇਕਾਰੀ॥  
 ਬਾਇ ਕਾਰਾ ਸਭਿ ਛੋਡੀਆ ਸਾਚੀ ਤਰੁ ਤਾਰੀ॥੭॥  
 ਜਿਨੀ ਨਾਮੁ ਵਿਸਾਰਿਆ ਤਿਨਾ ਠਉਰ ਨ ਠਾਉ॥  
 ਲਾਲੈ ਲਾਲਚੁ ਤਿਆਗਿਆ ਪਾਇਆ ਹਰਿ ਨਾਉ॥  
 ਤੂ ਬਖਸਹਿ ਤਾ ਮੇਲਿ ਲੈਹਿ ਨਾਨਕ ਬਲਿ ਜਾਉ॥੮॥੮॥

(ਮਾਰੂ ਮਹਲਾ ੧)

ਇਸ ਉੱਪਰ-ਲਿਖੇ ਸ਼ਬਦ ਦਾ ਪਰਤੱਖ ਭਾਵ ਇਹ ਹੈ ਕਿ ਸਾਰੇ ਜੀਵਾਂ ਦੇ ਸਿਰਦਾਰ ਉੱਤਮ ਜੂਨ ਵਾਲੇ ਮਨੁੱਖ ਨੂੰ ਮਨੁੱਖਤਾ ਦੇਣ ਲਈ ਪ੍ਰਭੂ ਖ਼ਾਸ ਤੌਰ 'ਤੇ ਇਸ ਨਾਲ ਆਪਣਾ ਸੰਬੰਧ ਜੋੜਦਾ ਹੈ। ਜਗਤ ਦੇ ਹੋਰ ਜੀਅ-ਜੰਤ ਪੈਦਾ

ਕਰਨ ਵਿਚ ਕਰਤਾਰ ਨੇ ਆਪਣੀ ਕਾਰੀਗਰੀ ਦਾ ਚਮਤਕਾਰ ਇਸ ਗੱਲ ਵਿਚ ਵਿਖਾਇਆ ਹੈ ਕਿ ਕੁਦਰਤਿ ਦੇ ਨਿਯਮਾਂ ਵਿਚ ਹੀ ਹਰੇਕ ਜੀਵ ਆਪਣੀ ਅੰਦਰਲੀ ਸੱਤਾ ਅਨੁਸਾਰ ਪੂਰਨ ਹਸਤੀ ਦੇ ਉਤਲੇ ਦਰਜੇ 'ਤੇ ਅੱਪੜ ਜਾਂਦਾ ਹੈ। ਪ੍ਰਭੂ ਕੋਈ ਖ਼ਾਸ ਦਖ਼ਲ ਨਹੀਂ ਦੇਂਦਾ। ਪਰ ਇਹ ਇਕ ਅਚਰਜ ਭੇਦ ਹੈ ਕਿ ਬਾਕੀ ਜੀਵਾਂ ਵਾਂਗ ਮਨੁੱਖ ਪੂਰਨ ਮਨੁੱਖਤਾ ਦੇ ਦਰਜੇ 'ਤੇ ਆਪਣੇ ਆਪ ਨਹੀਂ ਅੱਪੜ ਸਕਦਾ।

ਇਹ ਇਕ ਅਚਰਜ ਕੌਤਕ ਹੈ ਕਿ ਇਕ ਪਾਸੇ ਮਨੁੱਖ ਨੂੰ ਜਗਤ ਦੇ ਸਾਰੇ ਜੀਵਾਂ ਦਾ ਸਿਰਦਾਰ ਆਖਿਆ ਜਾਂਦਾ ਹੈ, ਦੂਜੇ ਪਾਸੇ, ਮਨੁੱਖ ਵਿਚ ਇਹ ਭਾਰੀ ਉਣਤਾਈ ਜਾਪਦੀ ਹੈ ਕਿ ਹੋਰ ਜੀਵ ਤਾਂ ਆਪਣੇ ਆਪ ਸੁਤੇ ਹੀ ਆਪਣੀ ਜਾਤੀ ਵਾਲੀ ਪੂਰਨਤਾ ਦੇ ਦਰਜੇ ਉੱਤੇ ਅੱਪੜ ਜਾਂਦੇ ਹਨ, ਪਰ ਮਨੁੱਖ ਨੂੰ ਮਨੁੱਖਤਾ ਦੀ ਪਦਵੀ ਉੱਤੇ ਪਹੁੰਚਣ ਲਈ ਰੱਬੀ ਤਕੀਏ ਦੀ ਲੋੜ ਹੈ। ਗੁਰੂ ਨਾਲ ਵਿਚਾਰੀਏ ਤਾਂ ਇਸ ਸੰਬੰਧ ਵਿਚ ਇਕ ਅਨੋਖਾ ਸੁਆਦ ਹੈ, ਮਨੁੱਖ ਲਈ ਇਹ ਮਾਣ ਤੇ ਫ਼ਖ਼ਰ ਵਾਲੀ ਗੱਲ ਕਿ ਸਿਰਜਨਹਾਰ ਨੇ ਸ੍ਰਿਸ਼ਟੀ ਦੇ ਬਾਕੀ ਜੀਵਾਂ ਨਾਲੋਂ ਮਨੁੱਖ ਨਾਲ ਵਧੀਕ ਅਪਣੱਤ ਰੱਬੀ ਹੋਈ ਹੈ। ਮਨੁੱਖ ਹੋਰ ਜੀਵਾਂ ਨਾਲੋਂ ਉੱਚਾ ਹੈ, ਤਾਹੀਏ ਪ੍ਰਭੂ ਨੇ ਇਸ ਨੂੰ ਅਜਿਹਾ ਬਣਾ ਦਿੱਤਾ ਹੈ ਕਿ ਉਸ ਦੇ ਮਿਲਾਪ ਦੇ ਸੁਆਦ ਤੋਂ ਬਿਨਾਂ ਇਹ ਰਹਿ ਹੀ ਨਾ ਸਕੇ। ਇਹੀ ਇਸ ਦੀ ਉੱਚਤਾ ਹੈ, ਇਸੇ ਵਿਚ ਇਸ ਦੀ ਵਡਿਆਈ ਹੈ।

ਸਤਿਗੁਰੂ ਦੀ ਰੱਬੀ ਬਾਣੀ ਵਿਚ ਸਭ ਤੋਂ ਵਧੀਕ ਅਚਰਜ ਖ਼ਿਆਲ ਇਹ ਹੈ ਕਿ ਜੀਵ ਦਾ ਆਪਣੇ ਸਿਰਜਨਹਾਰ ਨਾਲ ਵਿਆਹ ਹੋ ਜਾਣਾ ਇਸ ਲਈ ਉੱਚੀ ਤੋਂ ਉੱਚੀ ਦਾਤਿ ਹੈ। ਇਹ ਇਕ ਡੂੰਘੇ ਭੇਦ ਵਾਲੀ ਗੱਲ ਹੈ। ਸਾਨੂੰ ਭਾਵੇਂ ਇਸ ਭੇਦ ਦੀ ਚੰਗੀ ਤਰ੍ਹਾਂ ਸਮਝ ਨਾ ਆਉਂਦੀ ਹੋਵੇ, ਪਰ ਅਸੀਂ ਇਹ ਆਖਣੋਂ ਨਹੀਂ ਰਹਿ ਸਕਦੇ ਕਿ ਪ੍ਰਭੂ ਨਾਲ ਵਿਆਹ ਵਾਲਾ ਸੰਬੰਧ ਸਭ ਤੋਂ ਵਧੀਕ ਨੇੜੇ ਦਾ ਸੰਬੰਧ ਹੋਵੇਗਾ, ਜੋ ਪ੍ਰਭੂ ਆਪਣੇ ਜੀਵਾਂ ਦੇ ਨਾਲ ਬਣਾ ਸਕਦਾ ਹੈ। ਸਤਿਗੁਰੂ ਜੀ ਇਸ ਅਲੰਕਾਰ ਨੂੰ ਥਾਂ ਥਾਂ 'ਤੇ ਵਰਤਦੇ ਹਨ। ਆਪਣੇ ਆਪ ਨੂੰ ਇਸਤ੍ਰੀ ਆਖ ਕੇ ਪ੍ਰਭੂ-ਪਤੀ ਦੇ ਬਿਰਹੋਂ ਤੇ ਪਿਆਰ ਵਿਚ ਡਾਢੇ ਦਿਲ-ਖਿਚਵੇਂ ਸ਼ਬਦ ਉਚਾਰਦੇ ਹਨ, ਜੋ ਮੁਰਦਾ ਰੂਹਾਂ ਨੂੰ ਭੀ ਸਿਰਜਨਹਾਰ ਦੇ ਚਰਨਾਂ ਵਿਚ ਜਾ ਪਰੋਂਦੇ ਹਨ। ਯੁਵਾ ਅਵਸਥਾ ਵਾਲੀ ਇਸਤ੍ਰੀ ਦਾ ਪਤੀ ਪਰਦੇਸ ਜਾਂਦਾ ਹੈ, ਉਹ ਬਿਰਹੋਂ ਵਿਚ ਵਿਆਕੂਲ ਹੋਈ ਹੋਈ ਕੋਠੇ 'ਤੇ ਚੜ੍ਹ ਕੇ ਪਤੀ ਦਾ ਰਾਹ ਤੱਕਦੀ ਹੈ, ਤੇ ਕਾਂ ਉਡਾਂਦੀ ਹੈ। ਕੇਹੀ ਵਿਰਾਗ-ਭਰੀ ਖਿੱਚ ਹੈ! ਪਤੀ ਦੇ ਚਰਨਾਂ ਵਿਚ ਕੇਡੀ

ਭੁੰਘੀ ਮਗਨਤਾ ਹੈ। ਆਪਣੇ ਪ੍ਰਭੂ-ਪਤੀ ਦੇ ਚਰਨਾਂ ਵਿਚ ਸਦ ਜੁੜੇ ਰਹਿਣ ਵਾਲੇ ਸੋਹਣੇ ਸਤਿਗੁਰੂ ਤੋਂ ਇਹ ਸੁਆਦਲੀ ਝਾਕੀ ਭਲਾ ਕਿਵੇਂ ਉਹਲੇ ਰਹਿ ਸਕਦੀ ?

ਪੰਥੁ ਨਿਹਾਰੈ ਕਾਮਨੀ ਲੋਚਨ ਭਰੀ ਲੇ ਉਸਾਸਾ ॥

ਉਰ ਨ ਭੀਜੈ ਪਗੁ ਨ ਖਿਸੈ, ਹਰਿ ਦਰਸਨ ਕੀ ਆਸਾ ॥੧॥

ਉਡਹੁ ਨ ਕਾਗਾ ਕਾਰੇ ॥

ਬੇਗਿ ਮਿਲੀਜੈ ਅਪੁਨੇ ਰਾਮ ਪਿਆਰੇ ॥੧॥ਰਹਾਉ॥ (ਗਉੜੀ ਕਬੀਰ ਜੀ)

ਸ੍ਰੀ ਰਾਮਚੰਦਰ ਜੀ ਬਨਵਾਸ ਵਾਸਤੇ ਰਾਜ-ਮਹਲ ਤਿਆਗ ਰਹੇ ਹਨ। ਪਤਿਬ੍ਰਤ ਦੀ ਪੁਤਲੀ ਸੀਤਾ ਜੀ ਆਪ ਦੇ ਨਾਲ ਜਾਣ ਲਈ ਬੇਨਤੀ ਕਰ ਰਹੀ ਹੈ। ਸਮਝਾਂਦੇ ਹਨ ਕਿ ਬਨਾਂ ਵਿਚ ਭੁੱਖ ਦਾ ਦੁਖ, ਭੁੰਝੇ ਸੌਣਾ, ਸ਼ੇਰ ਚਿਤਰੇ ਆਦਿਕ ਤੋਂ ਜਾਨ ਦਾ ਭੈ, ਅਜਿਹੇ ਬੇਅੰਤ ਕਸ਼ਟ ਝੱਲਣੇ ਪੈਣਗੇ। ਪਰ ਸੀਤਾ ਜੀ ਪਤੀ ਦੇ ਵਿਛੋੜੇ ਦੇ ਸੱਲ ਦੇ ਟਾਕਰੇ 'ਤੇ ਇਹਨਾਂ ਕਸ਼ਟਾਂ ਨੂੰ ਤੁੱਛ ਸਮਝ ਰਹੇ ਹਨ, ਤੇ ਨਾਲ ਚੱਲਣ ਵਾਸਤੇ ਆਗਿਆ ਮੰਗ ਰਹੇ ਹਨ। ਇਸਤ੍ਰੀ ਪਤੀ ਦੇ ਪਿਆਰ ਦਾ ਕੇਹਾ ਦਿਲ-ਖਿੱਚਵਾਂ ਦ੍ਰਿਸ਼ ਹੈ। ਸੋਹਣੇ ਸਤਿਗੁਰੂ ਜੀ ਅਜਿਹੀ ਵੈਰਾਗ-ਭਰੀ ਦਸ਼ਾ ਨੂੰ ਆਪਣੇ ਪਤੀ ਸਿਰਜਨਹਾਰ ਦੇ ਚਰਨਾਂ ਵਿਚ ਜੁੜ ਕੇ ਇਉਂ ਦੱਸਦੇ ਹਨ, ਤੇ ਚਰਨਾਂ ਵਿਚ ਜੁੜੇ ਰਹਿਣ ਦਾ ਸੁਆਦ ਸਾਰੇ ਰਸਾਂ ਤੋਂ ਉੱਚਾ ਮੰਨਦੇ ਹਨ :

ਵਾਰਿ ਵਾਰਉ ਅਨਿਕ ਡਾਰਉ ॥

ਸੁਖੁ ਪ੍ਰਿਅ ਸੁਹਾਗ ਪਲਕ ਰਾਤ ॥੧॥ਰਹਾਉ॥

ਕਨਿਕ ਮੰਦਰ ਪਾਟ ਸੇਜ ਸਖੀ, ਮੋਹਿ ਨਾਹਿ ਇਨ ਸਿਉ ਤਾਤ ॥੧॥

ਮੁਕਤ ਲਾਲ ਅਨਿਕ ਭੋਗ, ਬਿਨੁ ਨਾਮ ਨਾਨਕ ਹਾਤ ॥

ਰੁਖੇ ਭੋਜਨੁ ਭੂਮਿ ਸੈਨ ਸਖੀ, ਪ੍ਰਿਅ ਸੰਗਿ ਸੂਖਿ ਬਿਹਾਤ ॥੨॥੩॥੪२॥

(ਕਾਨੜਾ ਮਹਲਾ ੫)

ਪਰ ਜਿੱਥੇ ਜੀਵ ਤੇ ਪ੍ਰਭੂ ਦੇ ਵਿਆਹ ਵਾਲਾ ਇਹ ਸੰਬੰਧ ਭੁੰਘਾ ਤੇ ਸੁਆਦਲਾ ਹੈ ਉਥੇ ਇਹ ਇਸ ਗੱਲ ਵਲ ਭੀ ਧਿਆਨ ਦਿਵਾਂਦਾ ਹੈ ਕਿ ਜੋੜੀ ਵਿਚੋਂ ਜਿਹੜੀ ਧਿਰ ਕਮਜ਼ੋਰ ਹੈ, ਉਸ ਦਾ ਆਸਰਾ ਤਕੜੀ ਧਿਰ ਹੈ। ਪੁਰਾਣੇ ਸਮਿਆਂ ਤੋਂ ਹੀ ਇਸਤ੍ਰੀ ਨੂੰ 'ਅਬਲਾ' ਕਿਹਾ ਗਿਆ ਹੈ। ਪਤੀ ਇਸ ਦਾ ਤਾਣ-ਤਕੀਆ ਹੈ। ਇਸ 'ਅਬਲਾ' ਭਾਂਵ ਨੂੰ ਲੈ ਕੇ ਸੋਹਣਾ ਪ੍ਰੀਤਮ ਆਪਣੇ ਸਿਰਜਨਹਾਰ ਦੇ ਚਰਨਾਂ ਵਿਚ ਇਉਂ ਅਰਜ਼ੋਈ ਕਰਦਾ ਹੈ :

ਬਰਸੁ ਮੇਘ ਜੀ, ਤਿਲੁ ਬਿਲਮੁ ਨ ਲਾਉ ॥  
 ਬਰਸੁ ਪਿਆਰੇ ਮਨਹਿ ਸਧਾਰੇ, ਹੋਇ ਅਨਦੁ ਸਦਾ ਮਨਿ ਚਾਉ ॥੧॥ਰਹਾਉ॥  
 ਹਮ ਤੇਰੀ ਧਰ ਸੁਆਮੀਆ ਮੇਰੇ ਤੂ ਕਿਉ ਮਨਹੁ ਬਿਸਾਰੇ ॥  
 ਇਸਤ੍ਰੀ ਰੂਪ ਚੇਰੀ ਕੀ ਨਿਆਈ, ਸੋਭ ਨਹੀਂ ਬਿਨੁ ਭਰਤਾਰੇ ॥੧॥  
 ਬਿਨਉ ਸੁਨਿਓ ਜਬ ਠਾਕੁਰ ਮੇਰੇ, ਬੇਗਿ ਆਇਓ ਕਿਰਪਾ ਧਾਰੇ ॥  
 ਕਹੁ ਨਾਨਕ ਮੇਰੇ ਬਨਿਓ ਸੁਹਾਗੇ, ਪਤਿ ਸੋਭਾ ਭਲੇ ਅਚਾਰੇ ॥੨॥੩॥

(ਮਲਾਰ ਮਹਲਾ ੫ ਦੁਪਦੇ ਘਰੁ ੧)

ਨਿਰਾ ਇਹੀ ਨਹੀਂ। ਸਿਰਜਨਹਾਰ ਦੇ ਮਹਿਰਮ ਸਤਿਗੁਰੂ ਜੀ ਸਗੋਂ ਆਖਦੇ ਹਨ ਕਿ ਪ੍ਰਭੂ-ਪਤੀ ਨਾਲ ਇਸ ਵਿਆਹ ਵਾਲੇ ਸੰਬੰਧ ਵਿਚੋਂ ਸੁਖ ਤੇ ਅਨੰਦ ਤਾਂ ਹੀ ਮਿਲ ਸਕਦਾ ਹੈ ਜੇ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਪੂਰਨ ਰਜਾ ਵਿਚ ਰਹੇ; ਹਰ ਵੇਲੇ, ਹਰ ਗੱਲੇ ਪ੍ਰਭੂ ਨੂੰ ਆਪਣਾ ਆਸਰਾ ਸਮਝੇ। ਆਪਾ-ਭਾਵ ਗਵਾ ਕੇ ਪਤੀ ਨੂੰ ਪਰਸੰਨ ਕਰਨ ਦੇ ਆਹਰੇ ਲੱਗੀ ਰਹੇ :

ਸੁਣਿ ਸਖੀਏ ਮਿਲਿ ਉਦਮੁ ਕਰੇਹਾ, ਮਨਾਇ ਲੈਹਿ ਹਰਿ ਕੰਤੈ ॥  
 ਮਾਨੁ ਤਿਆਗਿ ਕਰਿ ਭਗਤਿ ਠਗਉਗੀ, ਮੋਹਹ ਸਾਧੂ ਮੰਤੈ ॥  
 ਸਖੀ ਵਸਿ ਆਇਆ ਫਿਰਿ ਛੋਡਿ ਨ ਜਾਈ, ਇਹ ਗੀਤਿ ਭਲੀ ਭਗਵੰਤੈ ॥  
 ਨਾਨਕ ਜਰਾ ਮਰਣ ਭੈ ਨਰਕ ਨਿਵਾਰੈ, ਪੁਨੀਤ ਕਰੈ ਤਿਸੁ ਜੰਤੈ ॥੧॥....  
 ਸਖੀ ਨਾਲਿ ਵਸਾ ਅਪੁਨੇ ਨਾਹ ਪਿਆਰੇ,  
 ਮੇਰਾ ਮਨੁ ਤਨੁ ਹਰਿ ਸੰਗਿ ਹਿਲਿਆ ॥  
 ਸੁਣਿ ਸਖੀਏ ਮੇਰੀ ਨੀਦ ਭਲੀ, ਮੈ ਆਪਨੜਾ ਪਿਰੁ ਮਿਲਿਆ ॥  
 ਭ੍ਰਮੁ ਖੋਇਓ ਸਾਂਤਿ ਸਹਜਿ ਸੁਆਮੀ,  
 ਪਰਗਾਸੁ ਭਇਆ ਕਉਲੁ ਖਿਲਿਆ ॥  
 ਵਰੁ ਪਾਇਆ ਪ੍ਰਭੁ ਅੰਤਰਜਾਮੀ,  
 ਨਾਨਕ ਸੋਹਾਗੁ ਨ ਟਲਿਆ ॥੪॥੪॥੨॥੧੧॥ (ਗਉੜੀ ਮਹਲਾ ੫ ਛੰਤ)

ਜੇ ਪ੍ਰਭੂ ਮਨੁੱਖ ਦੀ ਬਣਤਰ ਅਜਿਹੀ ਬਣਾ ਦਿੰਦਾ ਕਿ ਇਸ ਨੂੰ ਸ੍ਰਿਸ਼ਟੀ ਦੇ ਬਾਕੀ ਜੀਵਾਂ ਵਾਂਗ, ਮਨੁੱਖਤਾ ਦੀ ਪਦਵੀ ਉੱਤੇ ਅੱਪੜਨ ਲਈ, ਪ੍ਰਭੂ ਦੀ ਜ਼ਾਤੀ ਸਹਾਇਤਾ ਦੀ ਲੋੜ ਨਾ ਹੁੰਦੀ ਤਾਂ ਉੱਪਰ-ਲਿਖੇ ਦਿਲ-ਖਿਚਵੇਂ ਤਰੰਗ ਤੇ ਪਿਆਰ-ਭਰੇ ਵਲਵਲੇ ਸਾਡੇ ਭਾਗਾਂ ਵਿਚ ਨਾ ਹੁੰਦੇ। ਤਾਂ ਤੇ ਆਪਣੇ ਇਸ ਨਿਤਾਣੇ-ਪਨ 'ਤੇ ਖੁਸ਼ ਹੋਵੀਏ, ਤੇ ਪ੍ਰੀਤਮ-ਪ੍ਰਭੂ ਦੇ ਦਰ ਉੱਤੇ ਸਤਿਗੁਰੂ ਜੀ ਦੀ ਬਖਸ਼ੀ ਹੋਈ ਮੁਹਾਰਨੀ ਲੈ ਕੇ ਇਉਂ ਅਰਜ਼ੋਈ ਕਰੀਏ :

ਰਾਖਹੁ ਅਪਨੀ ਸਰਣਿ ਪ੍ਰਭ, ਮੋਹਿ ਕਿਰਪਾ ਧਾਰੇ ॥  
 ਸੇਵਾ ਕਛੁ ਨ ਜਾਨਉ, ਨੀਚੁ ਮੂਰਖਾਰੇ ॥੧॥  
 ਮਾਨੁ ਕਰਉ ਤੁਧੁ ਉਪਰੇ, ਮੇਰੇ ਪ੍ਰੀਤਮ ਪਿਆਰੇ ॥  
 ਹਮ ਅਪਰਾਧੀ ਸਦ ਭੂਲਤੇ, ਤੁਮ ਬਖਸਨਹਾਰੇ ॥੧॥ਰਹਾਉ॥  
 ਹਮ ਅਵਗਨ ਕਰਹ ਅਸੰਖ ਨੀਤਿ, ਤੁਮ ਨਿਰਗੁਨ ਦਾਤਾਰੇ ॥  
 ਦਾਸੀ ਸੰਗਤਿ ਪ੍ਰਭੁ ਤਿਆਗਿ, ਏ ਕਰਮ ਹਮਾਰੇ ॥੨॥  
 ਤੁਮ ਦੇਵਹੁ ਸਭੁ ਕਿਛੁ ਦਇਆ ਧਾਰਿ, ਹਮ ਅਕਿਰਤਘਨਾਰੇ ॥  
 ਲਾਗਿ ਪਰੇ ਤੇਰੇ ਦਾਨ ਸਿਉ, ਨਹ ਚਿਤਿ ਖਸਮਾਰੇ ॥੩॥  
 ਤੁਝ ਤੇ ਬਾਹਰਿ ਕਿਛੁ ਨਹੀ, ਭਵ ਕਾਟਨਹਾਰੇ ॥  
 ਕਹੁ ਨਾਨਕ ਸਰਣਿ ਦਇਆਲ ਗੁਰ, ਲੇਹੁ ਮੁਗਧ ਉਧਾਰੇ ॥੪॥੪॥੩੪॥

(ਬਿਲਾਵਲੁ ਮਹਲਾ ੫)

ਇਹ ਜਗਤ ਇਕ ਅਖਾੜਾ ਹੈ, ਰੱਬੀ-ਜੀਵਨ ਮਾਲੀ ਹੈ, ਜੋ ਅਖਾੜੇ ਵਿਚੋਂ ਮਨੁੱਖ ਨੇ ਜਿੱਤਣੀ ਹੈ। ਇਸ ਅਖਾੜੇ ਵਿਚ ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ ਆਦਿਕ ਵਿਕਾਰ ਇਸ ਦੇ ਟਾਕਰੇ ਉੱਤੇ ਭਲਵਾਨ ਖਲੋਤੇ ਹੋਏ ਹਨ, ਸਿਰਜਨਹਾਰ ਇਸ ਸਾਰੀ ਛਿੰਝ ਨੂੰ ਬੈਠਾ ਵੇਖ ਰਿਹਾ ਹੈ। ਜੀਵਾਂ ਦੇ ਭਲੇ ਵਾਸਤੇ ਮਾਲਕ ਨਿਰੰਕਾਰ ਦੀ ਰਜ਼ਾ ਦਾ ਇਹ ਨਿਯਮ ਹੈ ਕਿ ਮਨੁੱਖ ਇਸ ਮਾਲੀ ਨੂੰ ਸੁਖੈਨ ਹੀ ਨਾ ਜਿੱਤ ਲੈਣ। ਇਹ ਕਾਮਾਦਿਕ ਭਲਵਾਨ ਹਰ ਵੇਲੇ ਮਨੁੱਖ ਨੂੰ ਅਖਾੜੇ ਵਿਚ ਪਛਾੜਨ ਦਾ ਜਤਨ ਕਰਦੇ ਰਹਿੰਦੇ ਹਨ।

ਸਾਧਾਰਨ ਮਨੁੱਖ ਤੋਂ ਉਚੇਰੇ ਆਤਮਕ ਮੰਡਲ ਵਿਚ ਵਸਦੇ ਸੁਭਾਗ ਜੀਵਾਂ ਵਾਸਤੇ ਕਾਮਾਦਿਕ ਭਲਵਾਨਾਂ ਦਾ ਜ਼ਬਾ ਭਾਵੇਂ ਤੁਛ ਜਿਹਾ ਹੋਵੇ, ਪਰ ਰਤਾ ਗਹੁ ਨਾਲ ਵਿਚਾਰੀਏ ਤਾਂ ਇਹ ਪਰਤੱਖ ਦਿੱਸ ਪੈਂਦਾ ਹੈ ਕਿ ਸਾਡੇ ਵਾਸਤੇ ਇਹਨਾਂ ਦਾ ਟਾਕਰਾ ਕਰਨਾ ਬਹੁਤ ਕਠਨ ਹੈ। ਆਮ ਤੌਰ 'ਤੇ ਅਸੀਂ ਇਹ ਵੇਖ ਰਹੇ ਹਾਂ ਕਿ ਸਾਨੂੰ ਇਹ ਪਤਾ ਹੀ ਨਹੀਂ ਲਗਦਾ, ਕਿਹੜੇ ਵੇਲੇ ਇਹ ਭਲਵਾਨ ਸਾਨੂੰ ਅਚਨਚੇਤ ਆ ਦਬਾਏ ਹਨ। ਇਹਨਾਂ ਦੇ ਹੱਲੇ ਦੇ ਟਾਕਰੇ 'ਤੇ ਸੁਚੇਤ ਰਹਿਣਾ ਸਾਡੀ ਸਮਝ ਤੋਂ ਪਰੇ ਹੈ।

ਪਰ ਜਿਥੇ ਸਿਰਜਨਹਾਰ ਨੇ ਸਾਨੂੰ ਇਹਨਾਂ ਭਲਵਾਨਾਂ ਦੇ ਸਾਹਮਣੇ ਨਿਤਾਣੇ ਬਣਾ ਦਿਤਾ ਹੈ, ਜਿਥੇ ਇਹਨਾਂ ਦੀ ਮਾਰ ਦੇ ਤਰੀਕੇ ਸਾਡੀ ਸਮਝ ਤੋਂ ਪਰੇ ਰਖੇ ਹਨ, ਉਥੇ ਉਸ ਪਿਆਰ-ਪੁੰਜ ਨੇ ਸਾਡੇ ਬਚਾਉ ਲਈ ਭੀ ਆਪਣਾ ਸਿੱਧਾ ਸੰਬੰਧ

ਸਾਡੇ ਨਾਲ ਅਜਿਹਾ ਰੱਖ ਦਿਤਾ ਹੈ, ਜੋ ਹੈ ਤਾਂ ਉਸੇ ਤਰ੍ਹਾਂ ਹੀ ਸਾਡੀ ਸਮਝ ਤੋਂ ਪਰੇ ਜਿਵੇਂ ਇਹਨਾਂ ਕਾਮਾਦਿਕਾਂ ਦੀ ਮਾਰ, ਪਰ ਉਥੇ ਇਤਨਾ ਬਲਵਾਨ ਹੈ ਕਿ ਜੇ ਇਹ ਜ਼ਾਤੀ ਸੰਬੰਧ ਬਣ ਜਾਏ ਤਾਂ ਕਾਮਾਦਿਕ ਭਲਵਾਨਾਂ ਦੀ ਕੋਈ ਪੇਸ਼ ਨਹੀਂ ਜਾ ਸਕਦੀ। ਸੋ ਇਹ ਇਕ ਹੋਰ ਨਵਾਂ ਕਾਰਨ ਹੈ ਕਿ ਮਨੁੱਖ ਦਾ ਪ੍ਰਭੂ ਦੇ ਆਸਰੇ ਰਹਿਣਾ ਕਿਉਂ ਜ਼ਰੂਰੀ ਹੈ।

ਸਤਿਗੁਰੂ ਜੀ ਸੰਸਾਰ ਦੀ ਇਸ ਸਦਾ ਵਰਤ ਰਹੀ ਛਿੱਤ ਨੂੰ ਵੇਖ ਕੇ ਇਉਂ ਫੁਰਮਾਂਦੇ ਹਨ :

ਹਉ ਗੋਸਾਈ ਦਾ ਪਹਿਲਵਾਨੜਾ ॥

ਮੈ ਗੁਰ ਮਿਲਿ ਉਚ ਦੁਮਾਲੜਾ ॥

ਸਭ ਹੋਈ ਛਿੱਤ ਇਕਠੀਆ,

ਦਯੁ ਬੈਠਾ ਵੇਖੇ ਆਪਿ ਜੀਉ ॥੧੭॥

ਵਾਤ ਵਜਨਿ ਟੰਮਕ ਭੇਰੀਆ ॥

ਮਲ ਲਬੇ ਲੈਦੇ ਫੇਰੀਆ ॥

ਨਿਹਤੇ ਪੰਜਿ ਜੁਆਨ ਮੈ,

ਗੁਰਿ ਥਾਪੀ ਦਿਤੀ ਕੰਡਿ ਜੀਉ ॥੧੮॥੨॥੨੬॥

(ਸਿਰੀਰਾਗੁ ਮਹਲਾ ੫ ਅਸਟਪਦੀਆ)

## ਭੁਟਉ ਨਾਹੀ ਨੇਹੁ

(ਫਰੀਦ ਜੀ)

ਅਸੀ ਪਿੱਛੇ ਵਿਚਾਰ ਕਰ ਆਏ ਹਾਂ ਕਿ ਅਕਾਲ ਪੁਰਖ ਦੀ ਓਟ ਤੋਂ ਬਿਨਾ ਮਨੁੱਖ ਇਕ ਨਿਮਖ ਭਰ ਭੀ ਆਤਮਕ ਜੀਵਨ ਵਿਚ ਟਿਕਿਆ ਨਹੀਂ ਰਹਿ ਸਕਦਾ। ਇਹ ਇਕ ਅਜਿਹੀ ਸੱਚਾਈ ਹੈ ਜੋ ਕਿਸੇ ਵੇਲੇ ਭੀ ਮਨੁੱਖ ਨੂੰ ਵਿਸਰਨੀ ਨਹੀਂ ਚਾਹੀਦੀ।

ਮਨੁੱਖ ਦੇ ਮਨ ਦੀ ਸੁਭਾਵਕ ਹੀ ਬਣਤਰ ਐਸੀ ਬਣੀ ਹੋਈ ਹੈ ਕਿ ਜਿਹੜਾ ਕੰਮ ਇਹ ਨਿੱਤ ਨਾ ਕਰਦਾ ਰਹੇ, ਉਹ ਸਹਿਜੇ ਸਹਿਜੇ ਇਸ ਦੇ ਚੇਤੇ ਤੋਂ ਵਿਸਰ ਜਾਂਦਾ ਹੈ। ਉਹੀ ਗੱਲ ਮਨੁੱਖ ਨੂੰ ਚੰਗੀ ਤਰ੍ਹਾਂ ਯਾਦ ਰਹਿ ਸਕਦੀ ਹੈ, ਜਿਸ ਦਾ ਅਭਿਆਸ ਇਹ ਸਦਾ ਕਰਦਾ ਰਹੇ। ਸੋ, ਜੇ ਜ਼ਿੰਦਗੀ ਦੇ ਸੋਮੇ ਪ੍ਰਭੂ ਦੇ ਚਰਨਾਂ ਵਿਚ ਮਨੁੱਖ ਖੁੜ ਖੁੜ ਜੁੜਦਾ ਨਾ ਰਹੇਗਾ, ਤਾਂ ਸਹਿਜੇ ਸਹਿਜੇ ਇਸ ਨੂੰ ਇਹ ਖਬਰ ਹੀ ਨਹੀਂ ਰਹਿ ਜਾਏਗੀ ਕਿ ਮੇਰੀ ਜ਼ਿੰਦਗੀ ਤਾਂ ਹੀ ਹੋ ਸਕਦੀ ਹੈ, ਜੇ

ਮੈਂ ਜ਼ਿੰਦਗੀ ਵਾਲੇ ਨਿਰੰਕਾਰ ਵਿਚ ਜੁੜਦਾ ਰਹਾਂਗਾ। ਪ੍ਰਭੂ ਦੇ ਦਰ 'ਤੇ ਅਰਜ਼ੋਈ ਕਰਨ ਤੋਂ ਮਨੁੱਖ ਨੂੰ ਸੁਤੇ ਹੀ ਇਕ ਹੋਰ ਲਾਭ ਪ੍ਰਾਪਤ ਹੋ ਜਾਂਦਾ ਹੈ। ਸਤਿਗੁਰੂ ਜੀ 'ਬਾਵਨ ਅੱਖਰੀ' ਵਿਚ ਇਉਂ ਫੁਰਮਾਂਦੇ ਹਨ :

ਢਹਤ ਢਹਤ ਅਬ ਢਹਿ ਪਰੇ ਸਾਧ ਜਨਾ ਸਰਨਾਇ ॥

ਦੁਖ ਕੇ ਫਾਹੇ ਕਾਟਿਆ ਨਾਨਕ ਲੀਏ ਸਮਾਇ ॥੩੦॥

ਭਾਵ, ਜਿਉਂ ਜਿਉਂ ਸਤਸੰਗ ਵਿਚ ਆ ਕੇ ਪ੍ਰਭੂ ਦੇ ਦਰ 'ਤੇ ਡਿੱਗ ਡਿੱਗ ਕੇ ਅਸੀਂ ਅਰਜ਼ੋਈ ਕਰਦੇ ਹਾਂ, ਤਿਉਂ ਤਿਉਂ ਦੁਖ ਦੂਰ ਹੁੰਦੇ ਹਨ। ਆਖਰ, ਉਸੇ ਦਰ ਨੂੰ ਆਪਣਾ ਆਸਰਾ ਦਿੜ੍ਹ ਕਰ ਲੈਂਦੇ ਹਾਂ, ਤੇ ਚਰਨਾਂ ਵਿਚ ਲੀਨ ਹੋ ਜਾਂਦੇ ਹਾਂ।

ਅਰਜ਼ੋਈ ਵਿਚ ਇਹ ਗੁਣ ਹੈ ਕਿ ਇਹ ਸਾਨੂੰ ਅਮਲੀ ਤੌਰ 'ਤੇ ਨਿਸਚਾ ਦਿਵਾਂਦੀ ਹੈ ਕਿ ਅਸੀਂ ਪ੍ਰਭੂ ਦੀ ਸਹਾਇਤਾ ਤੋਂ ਬਿਨਾ ਕਾਸੇ ਜੋਗੇ ਨਹੀਂ ਹਾਂ ਤੇ ਪ੍ਰਭੂ ਦੀ ਕਿਰਪਾ-ਦਿਸ਼ਟੀ ਤੋਂ ਬਿਨਾ ਸਾਡਾ ਅੰਦਰਲਾ ਉਮਾਹ ਵਿਚ ਆ ਗੀ ਨਹੀਂ ਸਕਦਾ। ਜਪੁਜੀ ਸਾਹਿਬ ਦੀ ਅਖੀਰਲੀ ਪਉੜੀ ਵਿਚ ਸਤਿਗੁਰ ਨਾਨਕ ਦੇਵ ਜੀ ਸ਼ਬਦ ਦੀ ਕਮਾਈ ਲਈ ਮਨੁੱਖ ਨੂੰ ਆਤਮਕ ਟਕਸਾਲ ਬਣਾਉਣ ਦੀ ਜਾਚ ਸਿਖਾਂਦੇ ਹਨ, ਪਰ ਨਾਲ ਹੀ ਆਖਦੇ ਹਨ ਕਿ ਇਹ ਕਾਰ ਉਹੀ ਮਨੁੱਖ ਕਰ ਸਕਦਾ ਹੈ, ਜਿਸ ਦਾ ਸਹਾਈ ਨਿਰੰਕਾਰ ਆਪ ਬਣੇ :

ਜਤੁ ਪਾਹਾਰਾ ਧੀਰਜੁ ਸੁਨਿਆਰੁ ॥

ਅਹਰਣਿ ਮਤਿ ਵੇਦੁ ਹਥੀਆਰੁ ॥

ਭਉ ਖਲਾ ਅਗਨਿ ਤਪਤਾਉ ॥

ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥

ਘੜੀਐ ਸਬਦੁ ਸਚੀ ਟਕਸਾਲ ॥

ਜਿਨ ਕਉ ਨਦਰਿ ਕਰਮੁ ਤਿਨ ਕਾਰ ॥

ਨਾਨਕ ਨਦਰੀ ਨਦਰਿ ਨਿਹਾਲ ॥

ਜਿਉਂ ਜਿਉਂ ਅਸੀਂ ਪ੍ਰਭੂ ਦੀ ਹਜ਼ੂਰੀ ਵਿਚ ਅਰਦਾਸ ਕਰਦੇ ਹਾਂ, ਤਿਉਂ ਤਿਉਂ ਸਾਡੇ ਮਨ ਵਿਚ ਇਹ ਖਿਆਲ ਪੱਕਾ ਹੁੰਦਾ ਜਾਂਦਾ ਹੈ ਕਿ ਅਸੀਂ ਪ੍ਰਭੂ ਦੇ ਆਸਰੇ ਤੋਂ ਬਿਨਾ ਨਹੀਂ ਰਹਿ ਸਕਦੇ। ਨਾਲੋ-ਨਾਲ ਸਾਨੂੰ ਸੁਤੇ ਹੀ ਇਹ ਪ੍ਰੇਰਨਾ ਭੀ ਹੁੰਦੀ ਰਹਿੰਦੀ ਹੈ ਕਿ ਇਸ ਵਿਸ਼ਵਾਸ ਅਨੁਸਾਰ ਉੱਦਮ ਭੀ ਕਰੀ ਜਾਈਏ। ਜੇ ਪ੍ਰਭੂ ਸੱਚ-ਮੁੱਚ ਮੇਰਾ ਆਸਰਾ ਹੈ ਤਾਂ ਇਸ ਵਿਚ ਭੀ ਕੋਈ ਸ਼ੱਕ

ਨਹੀਂ ਹੋ ਸਕਦਾ ਕਿ ਪ੍ਰਭੂ ਉਹ ਪ੍ਰਦਾਰਥ ਮੈਨੂੰ ਬਖਸ਼ਣ ਲਈ ਹਰ ਵੇਲੇ ਤਿਆਰ ਹੈ ਜਿਨ੍ਹਾਂ ਦੀ ਪ੍ਰਾਪਤੀ ਉਸ ਤੋਂ ਬਿਨਾ ਕਿਸੇ ਹੋਰ ਤੋਂ ਨਹੀਂ ਹੋ ਸਕਦੀ। ਇਹੀ ਸੱਚਾਈ ਮੇਰੀ ਸ਼ਰਧਾ ਦੀ ਨੀਂਹ ਬਣ ਸਕਦੀ ਹੈ। ਜਿਉਂ ਜਿਉਂ ਇਹ ਸ਼ਰਧਾ ਵਧੀਕ ਦ੍ਰਿੜ੍ਹ ਹੁੰਦੀ ਹੈ, ਤਿਉਂ ਤਿਉਂ ਪ੍ਰਭੂ ਦੇ ਬਖਸ਼ੇ ਹੋਏ ਪਦਾਰਥਾਂ ਦੇ ਵਰਤਣ ਦਾ ਅਨੰਦ ਵਧੀਕ ਪਰਤੀਤ ਹੁੰਦਾ ਹੈ। ਪ੍ਰਭੂ ਦੇ ਅਧੀਨ ਹੋਣਾ ਹੋਰ ਗੱਲ ਹੈ, ਪਰ ਇਹ ਨਿਸਚਾ ਹੋਣਾ ਕਿ ਪ੍ਰਭੂ ਦੇ ਅਧੀਨ ਹਾਂ; ਬਿਲਕੁਲ ਵਖਰੀ ਗੱਲ ਹੈ।

ਜੇ ਅਰਜ਼ੋਈ ਅਸੀਂ ਸਿਰਜਨਹਾਰ ਦੇ ਚਰਨਾਂ ਵਿਚ ਕਰਦੇ ਹਾਂ, ਇਹ ਨਿਰਾ ਸਾਨੂੰ ਇਹੀ ਚੇਤਾ ਨਹੀਂ ਕਰਾਂਦੀ ਕਿ ਸਾਡਾ ਆਸਰਾ-ਪਰਨਾ ਪ੍ਰਭੂ ਹੀ ਹੈ, ਇਹ ਸਗੋਂ ਸਾਡੀ ਸ਼ਰਧਾ ਨੂੰ ਹੁਲਾਰਾ ਦੇਂਦੀ ਹੈ ਅਤੇ ਸਾਨੂੰ ਇਸ ਤਰ੍ਹਾਂ ਇਸ ਰਾਹੇ ਹੋਰ ਉੱਦਮੀ ਬਣਾਂਦੀ ਹੈ।

ਅਰਜ਼ੋਈ ਤੇ ਸ਼ਰਧਾ ਦੀ ਮਿਲਵੀਂ ਬਰਕਤਿ ਨਾਲ ਸੈਂਕੜੇ ਸਰੀਰਕ ਤੇ ਆਤਮਕ ਰੋਗੀ ਸਤਿਗੁਰੂ ਦੇ ਦਰ 'ਤੇ ਆ ਕੇ ਵਰੋਸਾਉਂਦੇ ਰਹੇ।

ਸ਼ਰਧਾ ਤੇ ਅਰਦਾਸ ਦਾ ਆਪੋ ਵਿਚ ਡੂੰਘਾ ਸੰਬੰਧ ਹੈ। ਅਰਦਾਸ ਤਦੋਂ ਹੀ ਕਰ ਸਕੀਦੀ ਹੈ, ਜੇ ਇਹ ਵਿਸ਼ਵਾਸ ਹੋਵੇ ਕਿ ਅਰਦਾਸ ਸੁਣੀ ਜਾਏਗੀ। ਸੋ, ਜਿੱਥੇ ਸ਼ਰਧਾ ਦੇ ਆਸਰੇ ਮਨੁੱਖ ਅਰਦਾਸ ਕਰਦਾ ਹੈ, ਓਥੇ ਅਰਦਾਸ ਉਸ ਦੇ ਹਿਰਦੇ ਵਿਚ ਸ਼ਰਧਾ ਨੂੰ ਹੋਰ ਪੱਕਿਆਂ ਕਰਦੀ ਹੈ। ਤਾਂ ਤੇ ਪ੍ਰਭੂ ਦੇ ਦਰ 'ਤੇ ਅਰਦਾਸ ਕਰਨੀ ਆਤਮਾ ਦੀ ਇਕ ਵਰਜ਼ਸ਼ ਹੈ। ਜਿਵੇਂ ਸਰੀਰਕ ਵਰਜ਼ਸ਼ ਨਾਲ ਮਨੁੱਖ ਦੇ ਪੱਠੇ ਬਲਵਾਨ ਹੁੰਦੇ ਹਨ, ਤਿਵੇਂ ਅਰਦਾਸ ਦੇ ਅਭਿਆਸ ਨਾਲ ਸ਼ਰਧਾ ਦਿਨੋ-ਦਿਨ ਵਧਦੀ ਹੈ। ਜਿਸ ਮਨੁੱਖ ਦੇ ਹਿਰਦੇ ਵਿਚ ਅਰਦਾਸ ਦੀ ਬਰਕਤਿ ਨਾਲ ਇਸ ਤਰ੍ਹਾਂ ਨਿਸਚਾ ਦ੍ਰਿੜ੍ਹ ਹੁੰਦਾ ਜਾਂਦਾ ਹੈ, ਪ੍ਰਭੂ ਜਾਂ ਪ੍ਰਭੂ ਦੀ ਮਿਹਰ ਤੇ ਪਿਆਰ ਸੰਬੰਧੀ ਕੋਈ ਸ਼ੱਕ ਉਸ ਦੇ ਨੇੜੇ ਹੀ ਨਹੀਂ ਢੁਕ ਸਕਦਾ।

ਪ੍ਰਭੂ ਦੇ ਚਰਨਾਂ ਵਿਚ ਜੁੜਨ ਦਾ ਸੁਭਾਉ ਪਕਾਣ ਤੋਂ ਇਕ ਹੋਰ ਭੀ ਲਾਭ ਹੁੰਦਾ ਹੈ। ਅਰਦਾਸ ਦੇ ਅਭਿਆਸ ਨਾਲ ਨਿਰੀ ਸ਼ਰਧਾ ਹੀ ਨਹੀਂ ਵਧਦੀ, ਆਤਮਾ ਦੀਆਂ ਹੋਰ ਸ਼ਕਤੀਆਂ ਭੀ ਹੁਲਾਰੇ ਵਿਚ ਆਉਂਦੀਆਂ ਹਨ। ਮਾਇਆ ਦੀ ਪਰਾਪਤੀ ਵਿਚੋਂ ਸੁਖ ਦੀ ਭਾਲ ਕਰਨ ਵਾਲੇ ਜੀਵ ਨੂੰ ਸਤਿਗੁਰੂ ਸਿੱਖਿਆ ਦੇਂਦੇ ਹਨ, ਤੇ ਆਖਦੇ ਹਨ :

ਭਾਈ ਰੇ ਮੀਤੁ ਕਰਹੁ ਪ੍ਰਭੁ ਸੋਇ ॥

ਯਾਇਆ ਮੋਹ ਪਰੀਤਿ ਧ੍ਰਿਗੁ, ਸੁਖੀ ਨ ਦੀਸੈ ਕੋਇ ॥ (ਸਿਰੀਰਾਗੁ ਮਹਲਾ ੫)

ਪ੍ਰਭੂ ਨੂੰ ਮਿੱਤਰ ਬਣਾਉਣ ਦਾ ਢੰਗ ਭੀ ਇਸੇ ਹੀ ਸ਼ਬਦ ਵਿਚ ਆਪ ਇਉਂ ਦੱਸਦੇ ਹਨ :

ਜਿਸੁ ਪੇਖਤ ਕਿਲਵਿਖ ਹਿਰਹਿ, ਮਨਿ ਤਨਿ ਹੋਵੈ ਸਾਂਤਿ ॥  
 ਇਕ ਮਨਿ ਏਕੁ ਧਿਆਈਐ ਮਨ ਕੀ ਲਾਹਿ ਭਰਾਂਤਿ ॥  
 ਗੁਣ ਨਿਧਾਨੁ ਨਵਤਨੁ ਸਦਾ ਪੂਰਨ ਜਾ ਕੀ ਦਾਤਿ ॥  
 ਸਦਾ ਸਦਾ ਆਰਾਧੀਐ ਦਿਨੁ ਵਿਸਰਹੁ ਨਹੀ ਰਾਤਿ ॥੩॥  
 ਜਿਨ ਕਉ ਪੂਰਬਿ ਲਿਖਿਆ, ਤਿਨ ਕਾ ਸਖਾ ਗੋਵਿੰਦੁ ॥  
 ਤਨੁ ਮਨੁ ਧਨੁ ਅਰਪੀ ਸੰਭੋ, ਸਗਲ ਵਾਰੀਐ ਇਹ ਜਿੰਦੁ ॥  
 ਦੇਖੈ ਸੁਣੈ ਹਦੂਰਿ ਸਦ ਘਟਿ ਘਟਿ ਬ੍ਰਹਮੁ ਰਵਿੰਦੁ ॥  
 ਅਕਿਰਤਘਣਾ ਨੋ ਪਾਲਦਾ ਪ੍ਰਭ ਨਾਨਕ ਸਦ ਬਖਸਿੰਦੁ ॥੪॥੧੩॥੮੩॥

ਭਾਵ, ਪ੍ਰਭੂ ਨੂੰ ਮਿੱਤਰ ਬਣਾਉਣ ਲਈ, ਪ੍ਰਭੂ ਦੇ ਚਰਨਾਂ ਵਿਚ ਜੁੜਨ ਲਈ, ਇਹ ਜ਼ਰੂਰੀ ਹੈ ਕਿ ਅਸੀਂ ਆਪਣੇ ਮਨ ਦੇ ਹੋਰ ਸਾਰੇ ਫੁਰਨੇ ਰੋਕ ਕੇ ਇਕ-ਮਨ ਹੋ ਕੇ ਉਸ ਨੂੰ ਅਰਾਧੀਏ। ਦੂਜੇ ਸ਼ਬਦਾਂ ਵਿਚ ਇਹ ਆਖ ਲਵੋ ਕਿ ਜੇ ਅਸਾਂ ਸੱਚੇ ਦਿਲੋਂ ਪ੍ਰਭੂ ਦੀ ਹਜ਼ੂਰੀ ਵਿਚ ਅਰਜ਼ੋਈ ਕਰਨੀ ਹੈ, ਤਾਂ ਸਾਡਾ ਮਨ ਉਸ ਅਰਜ਼ੋਈ ਵਿਚ ਪ੍ਰੇਰਾ ਹੋਇਆ ਹੋਵੇ; ਹੋਰ ਫੁਰਨੇ, ਹੋਰ ਖਿਆਲ, ਹੋਰ ਸੰਸਕਾਰ ਸਾਡੀ ਸੁਰਤਿ ਦੀ ਡੋਰ ਨੂੰ ਤੋੜ ਨਾ ਸਕਣ; ਮਾਇਕ ਪਦਾਰਥਾਂ ਦੀ ਖਿੱਚ ਸਾਡੇ ਧਿਆਨ ਨੂੰ ਹਿਲਾ ਨਾ ਸਕੇ। ਇਹੋ ਜਿਹੀ ਅਰਦਾਸ ਸੱਚ-ਮੁੱਚ ਰੱਬੀ ਦੇਸ ਦੀ ਇਕ ਉੱਚੀ ਤੋਂ ਉੱਚੀ ਉਡਾਰੀ ਹੈ। ਇਸੇ ਰੱਬੀ ਦੇਸ ਵਿਚ ਵਿਚਰਦਾ ਹੋਇਆ ਸੋਹਣਾ ਸਾਈਂ ਆਪਣੇ ਜ਼ਿੰਦਗੀ-ਦਾਤੇ ਦੇ ਅਗੇ ਇਉਂ ਪ੍ਰਾਰਥਨਾ ਕਰਦਾ ਹੈ :

ਸੁਲਤਾਨੁ ਹੋਵਾ, ਮੇਲਿ ਲਸਕਰ, ਤਖਤਿ ਰਾਖਾ ਪਾਉ ॥  
 ਹੁਕਮੁ ਹਾਸਲੁ ਕਰੀ ਬੈਠਾ, ਨਾਨਕਾ ਸਭ ਵਾਉ ॥  
 ਮਤੁ ਦੇਖਿ ਭੂਲਾ ਵੀਸਰੈ, ਤੇਰਾ ਚਿਤਿ ਨ ਆਵੈ ਨਾਉ ॥੩॥੧॥

(ਸਿਰੀਰਾਗੁ ਮ: ੧)

ਕਰਮਾਤਾਂ ਵਿਖਾ ਵਿਖਾ ਕੇ ਜਗਤ ਦੇ ਜੀਵਾਂ ਨੂੰ ਜਿੱਤਣ ਦੀ ਚਾਹ ਰੱਖਣ ਵਾਲੇ ਜੋਗੀਆਂ ਨੂੰ ਸਤਿਗੁਰੂ ਜੀ ਨੇ 'ਮਨਿ ਜੀਤੈ ਜਗੁ ਜੀਤੁ' ਦਾ ਉਪਦੇਸ਼ ਸਿਖਾਇਆ। ਜਿਸ ਨੇ ਮਨ ਨੂੰ ਜਿੱਤ ਲਿਆ ਹੈ, ਉਸ ਨੇ ਜਗਤ ਨੂੰ ਜਿੱਤ ਲਿਆ ਹੈ। ਜਿਸ ਮਨੁੱਖ ਦਾ ਮਨ ਮਾਇਆ ਦੇ ਪਦਾਰਥਾਂ ਦੀ ਪ੍ਰੇਰਨਾ ਤੋਂ ਉੱਚਾ ਹੋ ਗਿਆ ਹੈ, ਉਹ ਦੁਨੀਆ ਦੇ ਬੰਦਿਆਂ ਨਾਲੋਂ ਉੱਚਾ ਹੋ ਗਿਆ ਹੈ, ਉਹ ਸੱਚਾ ਸ਼ਾਹ

ਬਣ ਗਿਆ ਹੈ।

ਇਹ ਕਿਸ ਦੀ ਬਰਕਤਿ ਹੈ? ਅਕਾਲ ਪੁਰਖ ਦੇ ਚਰਨਾਂ ਵਿਚ ਜੁੜਨ ਦੀ, ਪ੍ਰਭੂ ਦੀ ਸਿਫਤਿ-ਸਾਲਾਹ ਦੇ ਅਭਿਆਸ ਦੀ। ਅਰਦਾਸ ਦੀ ਰਾਹੀਂ ਜਿਉਂ ਜਿਉਂ ਅਸੀਂ ਰੱਬੀ ਮੰਡਲ ਵਿਚ ਅੱਪੜਦੇ ਹਾਂ, ਤਿਉਂ ਤਿਉਂ ਉਸ ਦੇਸ ਦੇ ਵਰਤਾਰੇ ਦੀ ਸੂਝ ਪੈਂਦੀ ਹੈ, ਰੱਬੀ ਨਿਯਮ ਪਰਤੱਖ ਸਮਝ ਵਿਚ ਆ ਜਾਂਦੇ ਹਨ। ਸੁਆਰਥ ਦੇ ਬੰਧਨ ਟੁੱਟ ਕੇ ਸਾਡੇ ਪਿਆਰ ਦਾ ਮੰਡਲ ਖੁਲ੍ਹਾ ਹੋਣ ਲਗ ਪੈਂਦਾ ਹੈ। ਨਿਰੇ ਆਪਣੇ ਪਰਵਾਰ ਨੂੰ ਆਪਣਾ ਸਮਝਣ ਦੀ ਥਾਂ ਜਗਤ ਦੇ ਪ੍ਰਾਣੀ-ਮਾਤਰ ਨੂੰ ਆਪਣਾ ਜਾਣ ਕੇ, ਸਤਿਗੁਰੂ ਦੇ ਰੰਗ ਵਿਚ ਭਿੱਜ ਕੇ ਸਾਡੇ ਅੰਦਰ ਭੀ ਇਉਂ ਤਰੰਗ ਉੱਠਦੇ ਹਨ :

ਬਿਸਰਿ ਗਈ ਸਭ ਤਾਤਿ ਪਰਾਈ॥

ਜਬ ਤੇ ਸਾਧ ਸੰਗਤਿ ਮੋਹਿ ਪਾਈ॥੧॥ਰਹਾਉ॥

ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨਿ ਆਈ॥੧॥

ਜੋ ਪ੍ਰਭ ਕੀਨੋ ਸੋ ਭਲ ਮਾਨਿਓ ਏਹ ਸੁਮਤਿ ਸਾਧੂ ਤੇ ਪਾਈ॥੨॥

ਸਭ ਮਹਿ ਰਵਿ ਰਹਿਆ ਪ੍ਰਭੁ ਏਕੈ ਪੇਖਿ ਪੇਖਿ ਨਾਨਕ ਬਿਗਸਾਈ॥੩॥੮॥

(ਕਾਨੜਾ ਮਹਲਾ ੫)

ਆਪਣੇ ਨਿੱਤ ਦੇ ਜੀਵਨ ਵਲ ਧਿਆਨ ਮਾਰ ਕੇ ਵੇਖੀਏ, ਤਾਂ ਇਹੀ ਦਿੱਸਦਾ ਹੈ ਕਿ ਅੱਠੇ ਪਹਿਰ ਅਸੀਂ ਮਾਇਆ ਦੇ ਆਹਰ ਵਿਚ ਜੁਟੇ ਪਏ ਹਾਂ, ਸਾਡੇ ਮਨ ਦੀ ਰੁਚੀ ਹਰ ਵੇਲੇ ਸੰਸਾਰ ਦੇ ਧੰਧਿਆਂ ਵਿਚ ਫਸੀ ਪਈ ਹੈ। ਵਿਦਿਆ ਨੇ ਮਨ ਨੂੰ ਚਾਨਣ ਦੇਣਾ ਸੀ, ਇਹ ਭੀ ਪੜ੍ਹ ਕੇ ਵੇਖ ਲਈ ਹੈ। ਸਗੋਂ ਹੋਰ ਚੰਚਲਤਾ, ਹੋਰ ਮਮਤਾ, ਹੋਰ ਮਾਇਕ ਚਤੁਰਾਈਆਂ ਸਿੱਖ ਲਈਆਂ ਹਨ। ਅਨਪੜ੍ਹ ਹਿਰਦਾ ਤਾਂ ਕਿਤੇ ਕਿਤੇ ਸੰਤੋਖੀ ਦਿੱਸਦਾ ਹੈ, ਪਰ ਵਿੱਦਿਆ ਨੇ ਤਾਂ ਅੰਦਰ ਤ੍ਰਿਸ਼ਨਾ ਦਾ ਭਾਂਬੜ ਮਚਾ ਦਿੱਤਾ ਹੈ। ਮਨ ਮਾਇਆ ਨਾਲ ਰੱਜਦਾ ਹੀ ਨਹੀਂ। ਇਨ੍ਹਾਂ ਜੜ੍ਹ ਪਦਾਰਥਾਂ ਨਾਲ ਜੜ੍ਹ ਹੀ ਹੋ ਰਹੇ ਹਾਂ। ਜਿਵੇਂ ਪ੍ਰੀਤਮ ਜੀ ਨੇ ਦੱਸਿਆ ਹੈ, ਸਾਡੀ ਇਨ-ਬਿਨ ਉਹੀ ਅਵਸਥਾ ਹੋ ਰਹੀ ਹੈ :

ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ॥

ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ॥

(ਸੂਹੀ ਮਹਲਾ ੧ ਕੁਚਜੀ)

ਪਰ ਜਿਨ੍ਹਾਂ ਭਾਗਾਂ ਵਾਲਿਆਂ ਨੇ ਗੁਰੂ ਦੇ ਦਰ 'ਤੇ ਅੱਪੜਨ ਦਾ, ਸਤਿਗੁਰੂ

ਦੀ ਬਾਣੀ ਵਿਚ ਚੁੱਭੀ ਲਾਣ ਦਾ, ਪ੍ਰਭੂ-ਚਰਨਾਂ ਵਿਚ ਜੁੜਨ ਦਾ ਕੋਈ ਥੋੜ੍ਹਾ ਬਹੁਤ ਸਮਾ ਨਿਯਤ ਕੀਤਾ ਹੋਇਆ ਹੈ, ਉਹ ਜਾਣਦੇ ਹਨ ਕਿ ਨਿਰਾ ਇਤਨਾ ਸੁਭਾਉ ਹੀ ਕਿਆ ਅਚਰਜ ਖੇਡ ਵਰਤਾ ਦੇਂਦਾ ਹੈ। ਜਿਉਂ ਜਿਉਂ ਉਹ ਸਮਾ ਨੇੜੇ ਆਉਂਦਾ ਹੈ, ਸੁਤੇ ਹੀ ਆਪਣੇ ਆਪ ਸੰਸਾਰ ਦੇ ਕੰਮ ਧੰਧਿਆਂ ਵਿਚੋਂ ਮਨ ਵਿਹਲਾ ਹੋ ਜਾਂਦਾ ਹੈ। ਚਿੱਤ ਵਿਚ ਧੂ ਜਿਹੀ ਪੈਣ ਲਗ ਜਾਂਦੀ ਹੈ। ਸਹਿਜੇ ਸਹਿਜੇ ਇਹ ਧੂ ਏਡੀ ਤਕੜੀ ਹੋ ਜਾਂਦੀ ਹੈ ਕਿ ਦੁਨੀਆ ਦੇ ਵੱਡੇ ਵੱਡੇ ਕੰਮ ਭੀ ਇਸ ਦੇ ਰਾਹ ਵਿਚ ਰੁਕਾਵਟ ਨਹੀਂ ਪਾ ਸਕਦੇ। ਉਸ ਸਤਸੰਗ ਵਿਚ ਮਾਣਿਆ ਹੋਇਆ ਸੁਆਦ ਮਨੁੱਖ ਦੇ ਅੰਦਰ ਇਕ ਰੱਬੀ ਵਲਵਲਾ ਪੈਦਾ ਕਰ ਦੇਂਦਾ ਹੈ। ਜੇ ਕਿਸੇ ਦਿਨ ਇਸ ਵਸਲ ਦੇ ਰਾਹ ਵਿਚ ਕੋਈ ਵਿਘਨ ਪੈਣ ਲਗੇ, ਤਾਂ ਧੁਰ ਅੰਦਰਲਾ ਉਤਾਵਲਾ ਹੋ ਕੇ ਸ਼ੇਖ ਫਰੀਦ ਜੀ ਦੇ ਨਾਲ ਇਉਂ ਆਖਣ ਲਗ ਜਾਂਦਾ ਹੈ :

ਫਰੀਦਾ ਗਲੀਏ ਚਿਕੜੁ ਦੂਰਿ ਘਰੁ ਨਾਲਿ ਪਿਆਰੇ ਨੇਹੁ ॥

ਚਲਾ ਤ ਭਿਜੈ ਕੰਬਲੀ ਰਹਾ ਤ ਤੁਟੈ ਨੇਹੁ ॥੨੪॥

ਭਿਜਉ ਸਿਜਉ ਕੰਬਲੀ ਅਲਹ ਵਰਸਉ ਮੇਹੁ ॥

ਜਾਇ ਮਿਲਾ ਤਿਨਾ ਸਜਣਾ ਤੁਟਉ ਨਾਹੀ ਨੇਹੁ ॥੨੫॥

ਇਹੋ ਜਿਹੀ ਉੱਚੇ ਮੰਡਲਾਂ ਦੀ ਉਡਾਰੀ ਤਾਂ ਹੀ ਬਣੀ ਰਹਿ ਸਕਦੀ ਹੈ, ਜੇ ਇਸ ਆਤਮ-ਪੰਛੀ ਨੂੰ ਪ੍ਰਭੂ ਦੀ ਸਿਫਤਿ-ਸਾਲਾਹ ਦੇ ਖੰਡ ਲੱਗੇ ਹੀ ਰਹਿਣਗੇ। ਤਾਂ ਤੇ, ਹੇ ਭਾਈ ! ਆਓ, ਪ੍ਰਭੂ ਦੇ ਦਰ 'ਤੇ ਅੱਪੜ ਕੇ ਆਪਣੇ ਇਸ ਸੈਲਾਨੀ ਮਨ ਨੂੰ ਸੋਹਣੇ ਸਤਿਗੁਰੂ ਦੀ ਲੋਰੀ ਇਉਂ ਦੇਵੀਏ :

ਨਿਕਸੁ ਰੇ ਪੰਖੀ ਸਿਮਰਿ ਹਰਿ ਪਾਂਖ ॥

ਮਿਲਿ ਸਾਧੂ ਸਰਣਿ ਗਹੁ ਪੂਰਨ ਰਾਮ ਰਤਨੁ ਹੀਅਰੇ ਸੰਗਿ ਰਾਖੁ ॥੧॥ਰਹਾਉ॥

ਭ੍ਰਮ ਕੀ ਕੂਈ ਤ੍ਰਿਸਨਾ ਰਸ ਪੰਕਜ ਅਤਿ ਤੀਖੁਣ ਮੋਹ ਦੀ ਫਾਸ ॥

ਕਾਟਨਹਾਰ ਜਗਤ ਗੁਰ ਗੋਬਿੰਦ ਚਰਨ ਕਮਲ ਤਾ ਕੇ ਕਰਹੁ ਨਿਵਾਸ ॥੧॥

ਕਰਿ ਕਿਰਪਾ ਗੋਬਿੰਦ ਪ੍ਰਭ ਪ੍ਰੀਤਮ ਦੀਨਾ ਨਾਥ ਸੁਨਹੁ ਅਰਦਾਸਿ ॥

ਕਰੁ ਗਹਿ ਲੇਹੁ ਨਾਨਕ ਕੇ ਸੁਆਮੀ

ਜੀਉ ਪਿੰਡੁ ਸਭੁ ਤੁਮਰੀ ਰਾਸਿ ॥੨॥੩॥੧੨੦॥

(ਗਉੜੀ ਮਹਲਾ ੫)

### ਉੱਚੀਆਂ ਉਡਾਰੀਆਂ

ਜਗਤ ਵਿਚ ਸਭ ਤੋਂ ਵਧੀਕ ਵਡਭਾਰੀ ਉਹ ਮਨੁੱਖ ਹੈ, ਜਿਸ ਦਾ 'ਧਰਮ

ਸੇਤੀ ਸਨਬੰਧੁ' ਬਣ ਗਿਆ ਹੈ, ਜਿਸ ਦਾ ਆਪਣੇ ਸਿਰਜਨਹਾਰ ਨਾਲ ਜੋੜ ਜੁੜ ਗਿਆ ਹੈ। ਇਹੀ ਮਿਲਾਪ ਹੈ ਜਿਸ ਦੀ ਖ਼ਾਤਰ ਜੀਵ ਬੈਕੁੰਠ ਦੀ ਤਾਂਘ ਕਰਦੇ ਹਨ, ਇਹੀ ਮਿਲਾਪ ਹੈ ਜਿਸ ਦੀ ਬਰਕਤਿ ਨਾਲ ਇਸ ਸੰਸਾਰ ਵਿਚ ਭੀ ਰੱਬ ਦੇ ਪਿਆਰਿਆਂ ਲਈ ਬੈਕੁੰਠ ਬਣ ਸਕਦਾ ਹੈ। ਸੋਹਣਾ ਸਤਿਗੁਰੂ ਤਾਂ ਬੈਕੁੰਠ ਆਖਦਾ ਹੀ ਕੇਵਲ ਉਸ ਅਸਥਾਨ ਨੂੰ ਹੈ, ਜਿੱਥੇ ਸਿਰਜਨਹਾਰ ਦੇ ਚਰਨਾਂ ਵਿਚ ਜੁੜਨ ਦਾ ਸਮਾ ਮਿਲ ਸਕੇ, ਜਿੱਥੇ ਦਾਤਾਰ ਪ੍ਰਭੂ ਦੀ ਸਿਫਤਿ-ਸਾਲਾਹ ਹੀ ਹੁੰਦੀ ਹੋਵੇ। ਜਿਵੇਂ :

ਜੋ ਜਨ ਪਰਮਿਤਿ ਪਰਮਨੁ ਜਾਨਾ ॥

ਬਾਤਨ ਹੀ ਬੈਕੁੰਠ ਸਮਾਨਾ ॥੧॥

ਨਾ ਜਾਨਾ ਬੈਕੁੰਠੁ ਕਹਾ ਹੀ ॥

ਜਾਨੁ ਜਾਨੁ ਸਭਿ ਕਹਹਿ ਤਹਾ ਹੀ ॥੧॥ਰਹਾਉ॥

ਕਹਨ ਕਹਾਵਨ ਨਹ ਪਤੀਅਈ ਹੈ ॥

ਤਉ ਮਨੁ ਮਾਨੈ ਜਾ ਤੇ ਹਉਮੈ ਜਈ ਹੈ ॥੨॥

ਜਬ ਲਗੁ ਮਨਿ ਬੈਕੁੰਠ ਕੀ ਆਸ ॥

ਤਬ ਲਗੁ ਹੋਇ ਨਹੀ ਚਰਨ ਨਿਵਾਸੁ ॥੩॥

ਕਹੁ ਕਬੀਰ ਇਹ ਕਹੀਐ ਕਾਹਿ ॥

ਸਾਧ ਸੰਗਤਿ ਬੈਕੁੰਠੈ ਆਹਿ ॥੪॥੧੦॥

(ਗਉੜੀ ਕਬੀਰ ਜੀ)

ਜੇ ਇਹ ਠੀਕ ਹੈ, ਤਾਂ ਉਹ ਸੁਭਾਉ ਬੜਾ ਉੱਤਮ ਹੈ, ਜੋ ਸਾਨੂੰ ਆਪਣੇ ਕਰਤਾਰ ਦੇ ਚਰਨਾਂ ਵਿਚ ਜੋੜੀ ਰਖਣ ਦਾ ਵਧ ਤੋਂ ਵਧ ਅਵਸਰ ਦੇਂਦਾ ਹੈ। ਸਾਡੇ ਕਾਰ-ਵਿਹਾਰ, ਜਗਤ ਦੇ ਧੰਧੇ ਤੇ ਝੰਬੇਲੇ ਸਾਡੇ ਮਨ ਨੂੰ ਪਰਮ ਪਿਤਾ ਤੋਂ ਭੁਲਾਣ ਦੀ ਪ੍ਰੇਰਨਾ ਕਰਦੇ ਹਨ। ਸੋ, ਜਿਹੜੀ ਭੀ ਸਹਾਇਤਾ ਸਾਨੂੰ ਉਸ ਦੇ ਲੜ ਲੱਗੇ ਰਹਿਣ ਲਈ ਮਿਲੇ, ਉਸ ਨੂੰ ਗ੍ਰਹਿਣ ਕਰਨ ਵਿਚ ਸਾਨੂੰ ਤਤਪਰ ਰਹਿਣਾ ਚਾਹੀਦਾ ਹੈ। ਇਹ ਆਖਣਾ ਭੀ ਨਿਰ-ਸੰਦੇਹ ਠੀਕ ਹੈ ਕਿ ਪ੍ਰਭੂ ਦੇ ਦਰ 'ਤੇ ਅਰਜ਼ੋਈ ਕਰਨੀ ਇਸ ਕਾਰਜ ਲਈ ਇਕ ਭਾਰੀ ਸਹਾਇਤਾ ਹੈ। ਇਹ ਹੋ ਸਕਦਾ ਹੈ ਕਿ ਅਰਦਾਸ ਤੋਂ ਬਿਨਾ ਭੀ ਪ੍ਰਭੂ ਨਾਲ ਸੰਬੰਧ ਰਖਿਆ ਜਾ ਸਕੇ, ਪਰ ਦੂਜੇ ਪਾਸੇ ਇਹ ਭੀ ਸੰਭਵ ਹੈ ਕਿ ਜਿਉਂ ਜਿਉਂ ਅਸੀਂ ਆਪਣੀਆਂ ਲੋੜਾਂ ਪ੍ਰਭੂ ਦੀ ਹਜ਼ੂਰੀ ਵਿਚ ਦੱਸਣੀਆਂ ਛੱਡਦੇ ਜਾਵਾਂਗੇ, ਤਿਉਂ ਤਿਉਂ ਸਾਡੇ ਵਾਸਤੇ ਉਸ ਦੇ ਚਰਨਾਂ ਵਿਚ ਜੁੜਨ ਦੇ ਸਮੇ ਘਟ ਹੁੰਦੇ ਜਾਣਗੇ, ਅਤੇ ਇਹ ਭੀ ਅਚਰਜ ਨਹੀਂ ਕਿ ਕਿਸੇ ਵੇਲੇ ਉੱਕਾ ਹੀ ਇਹ ਬੰਦ ਹੋ ਜਾਣ।

ਸਾਨੂੰ ਕੋਈ ਸੰਸਾਰਕ ਲੋੜ ਆ ਪੈਂਦੀ ਹੈ, ਅਸੀਂ ਉਸ ਲੋੜ ਦੀ ਪੂਰਤੀ ਲਈ ਅਕਾਲ ਪੁਰਖ ਦੇ ਦਰ 'ਤੇ ਅਰਜ਼ੋਈ ਕਰਦੇ ਹਾਂ। ਇਹ ਠੀਕ ਹੈ ਕਿ ਇਹੋ ਜਿਹੀ ਅਰਦਾਸ ਨੂੰ ਪ੍ਰਭੂ ਦੇ ਚਰਨਾਂ ਵਿਚ ਸੁੱਧ ਲੀਨਤਾ ਨਹੀਂ ਆਖ ਸਕੀਦਾ। ਪੂਰਨ ਤੌਰ 'ਤੇ ਅਸੀਂ ਤਦੋਂ ਹੀ ਪ੍ਰਭੂ ਦੇ ਦਰ 'ਤੇ ਅੱਪੜਦੇ ਹਾਂ ਜਦੋਂ ਆਪਾ-ਭਾਵ ਭੁਲਾ ਕੇ ਉਸ ਦੀ ਸਿਫਤਿ-ਸਾਲਾਹ ਕਰਦੇ ਹਾਂ। ਪਰ ਜੇ ਗੁਰੂ ਨਾਲ ਵਿਚਾਰੀਏ ਤਾਂ ਇਹ ਨਿਰਬਾਣ ਵਡਿਆਈ ਭੀ ਬਹੁਤੀ ਵਾਰੀ ਇਸ ਉੱਪਰਲੀ ਅਰਜ਼ੋਈ ਦਾ ਹੀ ਸਿੱਟਾ ਹੋਇਆ ਕਰਦੀ ਹੈ। ਸੰਸਾਰ ਦੇ ਦੁਖ-ਸੰਤਾਪ ਸਾਨੂੰ ਔਖਾ ਕਰਦੇ ਹਨ, ਅਸੀਂ ਹੋਰ ਆਸਰੇ-ਪਰਨੇ ਛੱਡ ਕੇ ਸਿਰਜਨਹਾਰ ਦੇ ਦਰ 'ਤੇ ਡਿਗਦੇ ਹਾਂ। ਉਹ ਸਾਨੂੰ ਸ਼ਾਂਤੀ ਦੀ ਦਾਤਿ ਬਖਸ਼ਦਾ ਹੈ। ਸਾਡੇ ਅੰਦਰ ਸ਼ੁਕਰ ਦੇ ਤਰੰਗ ਉੱਠਦੇ ਹਨ ਤੇ ਉਮਾਹ ਵਿਚ ਆ ਕੇ ਅਸੀਂ ਸੱਚ-ਮੁੱਚ ਬੇ-ਲਾਗ ਹੋ ਕੇ ਦਾਤਾਰ ਦੀ ਇਉਂ ਵਡਿਆਈ ਕਰਨ ਲੱਗ ਪੈਂਦੇ ਹਾਂ :

ਜੀਵਉ ਨਾਮੁ ਸੁਨੀ ॥

ਜਉ ਸੁਪ੍ਰਸੰਨ ਭਏ ਗੁਰ ਪੂਰੇ,

ਤਬ ਮੇਰੀ ਆਸ ਪੁਨੀ ॥੧॥ਰਹਾਉ॥

ਪੀਰ ਗਈ ਬਾਧੀ ਮਨਿ ਧੀਰਾ ਮੋਹਿਓ ਅਨਦ ਧੁਨੀ ॥

ਉਪਜਿਓ ਚਾਉ ਮਿਲਨ ਪ੍ਰਭ ਪ੍ਰੀਤਮ ਰਹਨੁ ਨ ਜਾਇ ਖਿਨੀ ॥੧॥

ਅਨਿਕ ਭਗਤ ਅਨਿਕ ਜਨ ਤਾਰੇ ਸਿਮਰਹਿ ਅਨਿਕ ਮੁਨੀ ॥

ਅੰਧੁਲੇ ਟਿਕ ਨਿਰਧਨ ਧਨੁ ਪਾਇਓ ਪ੍ਰਭ ਨਾਨਕ ਅਨਿਕ ਗੁਨੀ ॥੨॥੨॥੧੨੭॥

(ਬਿਲਾਵਲ ਮਹਲਾ ੫)

ਜਿਉਂ ਜਿਉਂ ਸਾਡੀ ਅਰਜ਼ੋਈ ਸੁਣ ਕੇ ਸਾਡਾ ਦਾਤਾਰ ਸਾਡੀਆਂ ਲੋੜਾਂ ਪੂਰੀਆਂ ਕਰਦਾ ਹੈ, ਤਿਉਂ ਤਿਉਂ ਉਸ ਨਾਲ ਪ੍ਰੇਮ ਦਾ ਸੰਬੰਧ ਵਧੀਕ ਪੱਕਾ ਹੁੰਦਾ ਜਾਂਦਾ ਹੈ, ਉਸ ਨੂੰ ਮਿਲਣ ਲਈ ਸਾਡੇ ਅੰਦਰ ਖਿਚ ਵਧਣੀ ਸ਼ੁਰੂ ਹੋ ਜਾਂਦੀ ਹੈ, ਇੱਥੋਂ ਤਾਈਂ ਕਿ ਉਸ ਤੋਂ ਬਿਨਾ 'ਰਹਨੁ ਨ ਜਾਇ ਖਿਨੀ।'

### ਸਰਬੱਤ ਦਾ ਭਲਾ

ਇਸ ਅਰਜ਼ੋਈ ਦੇ ਵਸੀਲੇ ਨਾਲ ਮਨੁੱਖ ਨੂੰ ਇਕ ਹੋਰ ਸੁਆਦਲੀ ਬਰਕਤਿ ਪਰਾਪਤ ਹੋ ਜਾਂਦੀ ਹੈ। ਆਪਣੀ ਖ਼ਾਤਰ ਕੀਤੀ ਹੋਈ ਅਰਦਾਸ ਨੂੰ ਸਫਲ ਹੁੰਦਾ ਵੇਖ ਕੇ ਉਸ ਦੇ ਅੰਦਰ ਸਾਰੀ ਮਨੁੱਖ-ਜਾਤੀ ਦੇ ਭਲੇ ਵਾਸਤੇ ਇਕ ਵਲਵਲਾ ਉੱਠਦਾ ਹੈ ਤੇ ਆਪਣੇ ਆਪ ਨੂੰ ਪ੍ਰੀਤਮ ਦੇ ਚਰਨਾਂ ਵਿਚ ਪੇਸ਼ ਕਰਨ ਵੇਲੇ

ਇਹ ਆਖਣੋਂ ਰਹਿ ਨਹੀਂ ਸਕਦਾ 'ਤੇਰੇ ਭਾਣੇ, ਸਰਬੱਤ ਦਾ ਭਲਾ'।

ਸੰਸਾਰ ਵਿਚ ਇਹੋ ਜਿਹੇ ਵਡ-ਭਾਗੀ ਬਹੁਤ ਥੋੜੇ ਹੁੰਦੇ ਹਨ, ਜਿਨ੍ਹਾਂ ਨੂੰ ਆਪਣੇ ਭਰਾਵਾਂ ਦੀ ਭਲਾਈ ਲਈ ਹੱਥੀਂ ਸੇਵਾ ਕਰਨ ਦਾ ਅਵਸਰ ਮਿਲਦਾ ਹੈ। ਸਰੀਰਕ ਰੋਗ, ਬੁਢਾਪੇ, ਨਿਰਬਲਤਾ, ਜਾਂ ਨਿਰਾ ਆਪਣੇ ਗੁਜ਼ਾਰੇ ਲਈ ਹੀ ਦਿਨ ਰਾਤ ਦੌੜ-ਭੱਜ ਕਰਨਾ, ਇਹੋ ਜਿਹੀਆਂ ਇਤਨੀਆਂ ਰੁਕਾਵਟਾਂ ਆ ਪੈਂਦੀਆਂ ਹਨ ਕਿ ਬੜੇ ਘੱਟ ਮਨੁੱਖ ਇਹਨਾਂ ਤੋਂ ਪਾਰ ਲੰਘ ਕੇ ਦੂਜਿਆਂ ਦੀ ਸੇਵਾ ਕਰ ਸਕਦੇ ਹਨ। ਜੇ ਸੇਵਾ ਕੇਵਲ ਸਰੀਰਕ ਉੱਦਮ ਦੇ ਆਸਰੇ ਹੀ ਹੋ ਸਕਦੀ, ਤਾਂ ਰੱਬ ਦੇ ਰਾਹ 'ਤੇ ਤੁਰਨ ਵਾਲੇ ਬੇਅੰਤ ਜੀਵਾਂ ਦੀ ਇਹ ਕਾਮਨਾ ਦਿਲ ਵਿਚ ਹੀ ਰਹਿ ਜਾਂਦੀ।

ਪਰ ਨਹੀਂ, ਸਗੋਂ ਮੰਦੇ ਰਸਤੇ ਜਾ ਰਹੇ ਮਨੁੱਖਾਂ ਨੂੰ ਪ੍ਰੀਤਮ ਦੇ ਚਰਨਾਂ ਵਿਚ ਜੋੜਨ ਲਈ ਤਾਂ ਸਭ ਤੋਂ ਵਧੀਕ ਗੁਣਕਾਰੀ ਵਿਓਂਤ ਹੀ ਇਹ ਹੈ ਕਿ ਉਹਨਾਂ ਵਾਸਤੇ ਪ੍ਰੀਤਮ ਦੇ ਦਰ 'ਤੇ ਅਰਜ਼ੋਈ ਕੀਤੀ ਜਾਏ। ਇਸ ਅਟੱਲ ਰੱਬੀ ਨਿਯਮ ਨੂੰ ਸਮਝਣ ਵਾਲੇ ਸਾਹਿਬ ਗੁਰੂ ਅਮਰਦਾਸ ਜੀ ਇਉਂ ਫੁਰਮਾਂਦੇ ਹਨ :

ਇਕਿ ਭਗਤੀ ਸਾਰ ਨ ਜਾਣਨੀ ਮਨਮੁਖ ਭਰਮਿ ਭੁਲਾਇ ॥

ਓਨਾ ਵਿਚਿ ਆਪਿ ਵਰਤਦਾ ਕਰਣਾ ਕਿਛੁ ਨ ਜਾਇ ॥੩॥

ਜਿਸੁ ਨਾਲਿ ਜੋਰੁ ਨ ਚਲਈ ਖਲੇ ਕੀਚੈ ਅਰਦਾਸਿ ॥

ਨਾਨਕ ਗੁਰਮੁਖਿ ਨਾਮੁ ਮਨਿ ਵਸੈ ਤਾ ਸੁਣਿ ਕਰੇ ਸਾਬਾਸਿ ॥੪॥੪॥

(ਮਾਰੂ ਮਹਲਾ ੩ ਘਰੂ ੧)

ਤਾਹੀਏਂ, ਵਿਕਾਰਾਂ ਵਿਚ ਸੜ ਰਹੇ ਜੀਵਾਂ ਨੂੰ ਬਚਾਣ ਲਈ ਆਪ ਸਿਰਜਨਹਾਰ ਦੇ ਦਰ 'ਤੇ ਇਉਂ ਅਰਜ਼ੋਈ ਕਰਦੇ ਹਨ :

ਜਗਤ ਜਲੰਦਾ ਰਖਿ ਲੈ, ਆਪਣੀ ਕਿਰਪਾ ਧਾਰਿ ॥

ਜਿਤੁ ਦੁਆਰੈ ਉਬਰੈ, ਤਿਤੈ ਲੈਹੁ ਉਬਾਰਿ ॥ (ਬਿਲਾਵਲ ਕੀ ਵਾਰ)

ਸੁਆਰਥ ਦੀ ਖ਼ਾਤਰ ਭੀ ਅਰਜ਼ੋਈ ਕੀਤਿਆਂ ਜੋ ਮਨੁੱਖ ਇਸ ਤਰ੍ਹਾਂ ਦਾਤਾਰ ਦੇ ਚਰਨਾਂ ਵਿਚ ਜੁੜਨ ਦਾ ਰਸ ਮਾਣ ਸਕਦਾ ਹੈ, ਤੇ ਦੁਖੀ ਜੀਵਾਂ ਦੇ ਭਲੇ ਲਈ ਅਰਦਾਸ ਕਰਦਾ ਕਰਦਾ ਅੰਤ ਨੂੰ ਸਹਿਜੇ ਸਹਿਜੇ ਅਪਣੇ ਗੁਆ ਕੇ ਦੂਜਿਆਂ ਦੀ ਸੇਵਾ ਨੂੰ ਹੀ ਆਪਣਾ ਮੁਖ ਧਰਮ ਬਣਾ ਸਕਦਾ ਹੈ, ਤਾਂ ਸਾਨੂੰ ਇਹ ਖ਼ਿਆਲ ਕਰ ਕੇ ਹੈਰਾਨ ਨਹੀਂ ਹੋਣਾ ਚਾਹੀਦਾ ਕਿ ਪ੍ਰਭੂ ਨੇ ਜਗਤ ਵਿਚ ਜੀਆਂ ਲਈ ਅਰਦਾਸ ਕਰਨੀ ਜੀਵਨ ਦਾ ਇਕ ਜ਼ਰੂਰੀ ਅੰਗ ਬਣਾ ਦਿੱਤਾ ਹੈ।

### ਸੰਗਤਿ ਦੀ ਮਿਲਵੀਂ ਅਰਦਾਸ

ਹੁਣ ਤਾਈਂ ਅਸੀਂ ਇਕੱਲੇ ਮਨੁੱਖ ਦੀ ਅਰਜ਼ੋਈ ਦਾ ਜ਼ਿਕਰ ਕਰਦੇ ਆਏ ਹਾਂ। ਆਉ, ਇਸ ਤੋਂ ਅਗਾਂਹ ਚੱਲੀਏ 'ਤੇ ਉਸ ਅੰਗ ਤੇ ਵਿਚਾਰ ਕਰੀਏ, ਜਿਸ ਤੋਂ ਬਿਨਾ ਸਿਖ ਦਾ ਜੀਵਨ ਹੋ ਹੀ ਨਹੀਂ ਸਕਦਾ। ਗੁਰਸਿੱਖਾਂ ਦਾ ਇਕੱਠੇ ਮਿਲ ਕੇ ਸਿਰਜਨਹਾਰ ਦੇ ਦਰ 'ਤੇ ਅਰਜ਼ੋਈ ਕਰਨਾ ਸਿਖ ਧਰਮ ਦਾ ਸਭ ਤੋਂ ਜ਼ਰੂਰੀ ਅੰਗ ਹੈ। ਗੁਰਸਿੱਖਾਂ ਦੇ ਇਸ ਇਕੱਠ ਨੂੰ ਹੀ ਅਸੀਂ ਸਤਸੰਗ ਆਖਦੇ ਹਾਂ।

ਸਤਿਗੁਰੂ ਜੀ ਸਿਖ ਨੂੰ ਮੁੜ ਮੁੜ ਯਕੀਨ ਦਿਵਾਂਦੇ ਹਨ :

ਵਿਚਿ ਸੰਗਤਿ ਹਰਿ ਪ੍ਰਭੁ ਵਸੈ ਜੀਉ ॥

ਇਹੀ ਕਾਰਨ ਹੈ ਕਿ ਗੁਰੂ ਕੇ ਸਿਖ ਆਪਣੀਆਂ ਲੋੜਾਂ ਪੂਰੀਆਂ ਕਰਨ ਲਈ ਸਦਾ ਸੰਗਤਿ ਵਿਚ ਅਰਦਾਸ ਕਰਦੇ-ਕਰਾਂਦੇ ਆਏ ਹਨ :

ਸੰਗਤਿ ਦੀ ਮਿਲਵੀਂ ਅਰਦਾਸ ਦਾ ਸਿਰਜਨਹਾਰ ਉੱਤੇ ਕੀ ਅਸਰ ਪੈਂਦਾ ਹੈ—ਇਸ ਗੱਲ ਨੂੰ ਲਾਂਭੇ ਹੀ ਰਹਿਣ ਦੇਈਏ, ਤਾਂ ਭੀ ਇਹ ਗੱਲ ਅੱਖਾਂ ਤੋਂ ਉਹਲੇ ਨਹੀਂ ਹੋ ਸਕਦੀ ਕਿ ਇਸ ਮਿਲਵੀਂ ਅਰਜ਼ੋਈ ਦਾ ਸਦਕਾ ਅਰਜ਼ੋਈ ਕਰਨ ਵਾਲਿਆਂ ਦੇ ਹਿਰਦੇ ਕਿਵੇਂ ਆਪੋ ਵਿਚ ਗੰਢੇ ਜਾਂਦੇ ਹਨ ਤੇ ਕਿਵੇਂ ਇਕ ਦੂਜੇ ਨੂੰ 'ਆਪਣਾ' ਸਮਝਣ ਲੱਗ ਪੈਂਦੇ ਹਨ। ਕਬਿੱਤ ਸਵੱਈਆਂ ਵਿਚ ਭਾਈ ਗੁਰਦਾਸ ਜੀ 'ਸਤਸੰਗ' ਦੀ ਮਹਿਮਾ ਇਉਂ ਲਿਖਦੇ ਹਨ :

ਜੈਸੇ ਤੋਂ ਗੋਬੰਸ ਤ੍ਰਿਣ ਖਾਇ ਦੁਹੈ ਗੋਰਸੁ ਢੇ,  
ਗੋਰਸੁ ਔਟਾਇ ਦੁਧਿ ਮਾਖਨ ਪ੍ਰਾਸ ਹੈ ॥  
ਉਖ ਮਹਿ ਪਯੂਖੁ, ਤਨ ਖੰਡ ਖੰਡ ਕੈ ਪਿਰਾਏ,  
ਰਸ ਕੈ ਔਟਾਏ ਖੰਡ ਮਿਸਰੀ ਮਿਠਾਸ ਹੈ ॥  
ਚੰਦਨ ਸੁਗੰਧਿ ਸਨਬੰਧ ਕੈ ਬਨਾਸਪਤੀ,  
ਢਾਕ ਅੰ ਪਲਾਸ ਜੈਸੇ ਚੰਦਨ ਸੁਬਾਸ ਹੈ ॥  
ਸਾਧ ਸੰਗਿ ਮਿਲਤ ਸੰਸਾਰੀ ਨਿਰੰਕਾਰੀ ਹੋਤ,  
ਗੁਰਮਤਿ ਪਰਉਪਕਾਰ ਕੈ ਨਿਵਾਸ ਹੈ ॥੧੨੯॥

ਭਾਵੇਂ ਜ਼ਿਕਰ ਆਮ ਤੌਰ 'ਤੇ ਸਾਡੇ ਸਤਸੰਗ ਉਸ ਉੱਚੀ ਅਵਸਥਾ 'ਤੇ ਨਹੀਂ ਹਨ, ਜਿਸ ਦਾ ਨਕਸ਼ਾ ਸਤਿਗੁਰੂ ਜੀ ਦੀ ਬਾਣੀ ਪੜ੍ਹ ਕੇ ਸਾਡੀਆਂ ਅੱਖਾਂ ਅੱਗੇ ਆਉਂਦਾ ਹੈ, ਸਗੋਂ ਕਈ ਵਾਰੀ ਤਾਂ ਨਿਰਾ ਜ਼ਾਹਰਾ ਪਰਬੰਧ, ਸਜਾਵਟਾਂ

ਤੇ ਵਿਖਾਵੇ ਦੇਖ ਕੇ ਮਨ ਉਦਾਸ ਹੋ ਜਾਂਦਾ ਹੈ, ਫਿਰ ਭੀ ਸਾਨੂੰ ਇਹ ਗੱਲ ਭੁਲਾਣੀ ਨਹੀਂ ਚਾਹੀਦੀ ਕਿ 'ਸਤਸੰਗ' ਹੀ ਇਕ ਟਿਕਾਣਾ ਹੈ, ਜਿੱਥੇ ਮਨੁੱਖ 'ਅਪਣੱਤ' ਤੋਂ ਉੱਚਾ ਹੋ ਕੇ, ਸੰਸਾਰ ਵਿਚ ਆਪਣੇ ਕਾਰ-ਵਿਹਾਰ ਕਰਦਾ ਹੋਇਆ ਭੀ ਰਚਨਹਾਰ ਨੂੰ ਰਚਨਾ ਦੇ ਜ਼ੋਰੇ ਜ਼ੋਰੇ ਵਿਚ ਵਿਆਪਕ ਵੇਖ ਕੇ, ਸਭ ਨਾਲ ਪਿਆਰ ਦਾ ਵਰਤਾਉ ਕਰਦਾ ਹੋਇਆ, ਆਪਣੇ ਮਾਲਕ ਨਾਲ ਇਕ-ਰੂਪ ਹੋ ਸਕਦਾ ਹੈ। ਸਾਹਿਬ ਫੁਰਮਾਂਦੇ ਹਨ :

ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ,

ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥

ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ,

ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥

(ਗੁਜਰੀ ਮਹਲਾ ੪)

ਪਰ 'ਸਤਸੰਗ' ਦੀ ਇਤਨੀ ਉਪਮਾ ਕਿਉਂ ? ਇਸ ਵਾਸਤੇ ਕਿ ਸੰਗਤ ਵਿਚ ਆ ਕੇ ਦਾਤਾਰ ਅੱਗੇ 'ਅਰਦਾਸ' ਕਰਦਿਆਂ ਕਰਦਿਆਂ ਅੰਤ ਨੂੰ ਦਾਤਾਰ ਦੇ ਮਿਲਾਪ ਦਾ ਰਸ ਪਰਾਪਤ ਹੋ ਜਾਂਦਾ ਹੈ। ਇਤਿਹਾਸ ਇਹੋ ਜਿਹੀਆਂ ਸਾਖੀਆਂ ਨਾਲ ਭਰਿਆ ਪਿਆ ਹੈ ਕਿ ਜੀਵ ਆਪਣਾ ਸੁਆਰਥ ਲੈ ਕੇ ਭੀ ਸਤਸੰਗ ਵਿਚ ਆ ਕੇ 'ਅਰਦਾਸ' ਤੇ 'ਅਰਦਾਸ ਦੀ ਸਰਲਤਾ' ਦੀ ਬਰਕਤਿ ਨਾਲ ਆਖਰ ਰੱਬੀ ਜੋਤਿ ਵਿਚ ਇਕ-ਰੂਪ ਹੋ ਗਏ।

### ਪਿਛਲੀ ਸਾਰੀ ਵਿਚਾਰ ਦਾ ਸਾਰ

ਹੁਣ ਤਾਈਂ ਵਿਚਾਰ ਕਰ ਕੇ ਅਸੀਂ ਇਹ ਦ੍ਰਿੜ੍ਹ ਕਰ ਚੁੱਕੇ ਹਾਂ ਕਿ ਸਿਰਜਨਹਾਰ ਦੇ ਚਰਨਾਂ ਵਿਚ ਜੁੜ ਕੇ ਅਰਜ਼ੋਈ ਕਰਨੀ (ਭਾਵੇਂ ਇਸ ਅਰਜ਼ੋਈ ਦੀ ਰਾਹੀਂ ਸਾਡੀਆਂ ਸੰਸਾਰਕ ਲੋੜਾਂ ਪੂਰੀਆਂ ਹੋਵਣ ਚਾਹੇ ਨਾ ਹੋਵਣ) ਅਰਜ਼ੋਈ ਕਰਨ ਵਾਲੇ ਮਨੁੱਖ ਦੇ ਆਪਣੇ ਆਤਮਾ ਲਈ ਬਹੁਤ ਹੀ ਲਾਭਦਾਇਕ ਹੈ। ਜੇ ਪ੍ਰਭੂ ਅੱਗੇ ਅਰਦਾਸ ਕਰਨੋਂ ਸਾਨੂੰ ਰੋਕਿਆ ਜਾਏ, ਜਾਂ ਇਹ ਆਖ ਕੇ ਕਿ ਇਸ ਅਰਦਾਸ ਦਾ ਕੋਈ ਲਾਭ ਨਹੀਂ ਹੋ ਸਕਦਾ, ਸਾਨੂੰ ਢਹਿੰਦੀ ਕਲਾ ਵਲ ਖਿੜਿਆ ਜਾਏ, ਤਾਂ ਇਸ ਤੋਂ ਵਾਂਝੇ ਰਹਿਣ ਦਾ ਜੋ ਘਾਟਾ ਸਾਨੂੰ ਪਏਗਾ, ਉਸ ਦਾ ਹਿਸਾਬ ਲਾਣਾ ਬਹੁਤ ਕਠਨ ਹੈ। ਇਸ ਗੱਲ ਨੂੰ ਚੰਗੀ ਤਰ੍ਹਾਂ ਚੇਤੇ ਰੱਖਣ ਲਈ ਅਰਦਾਸ ਤੇ ਅਰਜ਼ੋਈ ਦੇ ਆਤਮਕ ਲਾਭ ਜੋ ਪਿੱਛੇ ਦੱਸੇ ਗਏ ਹਨ, ਮੁੜ ਆਪਣੀਆਂ ਅੱਖਾਂ ਅਗੇ ਲਿਆਵੀਏ। ਇਹ ਜ਼ਰੂਰੀ ਨਹੀਂ ਕਿ ਅਕਾਲ ਪੁਰਖ ਦੇ ਦਰ 'ਤੇ

ਅਰਜ਼ੋਈ ਕਰਨ ਦੇ ਕੇਵਲ ਉਤਨੇ ਹੀ ਗੁਣ ਹਨ, ਜਿਹੜੇ ਪਿੱਛੇ ਦੱਸੇ ਜਾ ਚੁੱਕੇ ਹਨ। ਆਤਮਕ ਮੰਡਲ ਵਿਚ ਉਡਾਰੀਆਂ ਲਾਣ ਵਾਲੇ ਵਿਚਾਰਵਾਨ ਮਨੁੱਖ ਨੂੰ ਇਸ ਉੱਚ ਕਰਣੀ ਦੇ ਹੋਰ ਭੀ ਕਈ ਸੋਹਣੇ ਸੋਹਣੇ ਪੱਖ ਦਿੱਸ ਸਕਦੇ ਹਨ।

ਪਿਛਲੀ ਵਿਚਾਰ ਵਲ ਝਾਤੀ ਮਾਰਿਆਂ ਅਰਦਾਸ ਦੇ ਸਾਨੂੰ ਪਰਤੱਖ ਤੌਰ 'ਤੇ ਅੱਠ ਗੁਣ ਨਜ਼ਰ ਪੈਂਦੇ ਹਨ। ਮਨੁੱਖ ਜਿਨ੍ਹਾਂ ਸੰਸਾਰਕ ਲੋੜਾਂ ਦੀ ਖ਼ਾਤਰ ਇਹ ਅਰਦਾਸ ਕਰਦਾ ਹੈ, ਉਹ ਉਸ ਦੀ ਮਨ-ਇੱਛਤ ਕਲਪਨਾ ਅਨੁਸਾਰ ਭਾਵੇਂ ਪੂਰੀਆਂ ਹੋਈਆਂ ਹੋਣ ਜਾਂ ਨਾ; ਪਰ ਇਸ ਵਿਚ ਸ਼ੱਕ ਨਹੀਂ ਕਿ ਇਹਨਾਂ ਗੁਣਾਂ ਤੋਂ ਇਹ ਸਪੱਸ਼ਟ ਪਰਗਟ ਹੁੰਦਾ ਹੈ ਜੁ ਇਸ ਅਰਦਾਸ ਦੀ ਬਰਕਤਿ ਨਾਲ ਮਨੁੱਖ ਦਾ ਆਤਮਾ ਉੱਚੇ ਮੰਡਲਾਂ ਵਿਚ ਤਾਰੀਆਂ ਲਾਂਦਾ ਹੈ ਤੇ ਉਮਾਹ ਵਿਚ ਆ ਕੇ ਕਬੀਰ ਜੀ ਵਾਂਗ ਆਪਣੇ ਮਨ ਨੂੰ ਇਉਂ ਆਖਦਾ ਹੈ:

ਦੇਇ ਮੁਹਾਰ ਲਗਾਮੁ ਪਹਿਰਾਵਉ ॥

ਸਗਲਤ ਜੀਨੁ ਗਗਨ ਦਉਰਾਵਉ ॥੧॥

ਅਪਨੈ ਬੀਚਾਰਿ ਅਸਵਾਰੀ ਕੀਜੈ ॥

ਸਹਜ ਕੈ ਪਾਵੜੈ ਪਗੁ ਧਰਿ ਲੀਜੈ ॥੧॥ਰਹਾਉ॥

ਚਲੁ ਰੇ ਬੈਕੁੰਠ ਤੁਝਹਿ ਲੇ ਤਾਰਉ ॥

ਹਿਚਹਿ ਤ ਪ੍ਰੇਮ ਕੇ ਚਾਬੁਕ ਮਾਰਉ ॥੨॥

ਕਹਤ ਕਬੀਰ ਭਲੇ ਅਸਵਾਰਾ ॥

ਬੇਦ ਕਤੇਬ ਤੇ ਰਹਹਿ ਨਿਰਾਰਾ ॥੩॥੩੧॥

(ਗਉੜੀ ਕਬੀਰ ਜੀ)

ਇਹ ਗੱਲ ਭੀ ਸੋਲ੍ਹਾਂ ਆਨੇ ਸੱਚ ਹੈ ਕਿ ਜੇ ਅਰਦਾਸ ਕਰਨਾ ਰੱਬੀ ਨਿਯਮ ਨਾ ਹੁੰਦਾ, ਤਾਂ ਅਸੀਂ ਇਹਨਾਂ ਸਾਰੇ ਗੁਣਾਂ ਤੋਂ ਸੱਖਣੇ ਰਹਿੰਦੇ।

**ਅਰਦਾਸ ਦੇ ਵਰਣਨ ਕੀਤੇ ਹੋਏ ਆਤਮਕ ਲਾਭ**

(੧) ਅਰਦਾਸ ਸਾਡੇ ਹਿਰਦੇ ਵਿਚ ਇਹ ਯਕੀਨ ਬਿਠਾਂਦੀ ਹੈ ਕਿ ਪ੍ਰਭੂ ਸੱਚ-ਮੁੱਚ ਮੌਜੂਦ ਹੈ, ਹਸਤੀ ਵਾਲਾ ਹੈ।

(੨) ਅਰਦਾਸ ਵੇਲੇ ਮਨੁੱਖ ਦੀ ਮੰਗ ਆਤਮਾ ਸੰਬੰਧੀ ਹੋਵੇ ਭਾਵੇਂ ਦੁਨੀਆ ਦੇ ਪਦਾਰਥਾਂ ਲਈ, ਪਰ ਤਾਂਘ ਇਹ ਹੁੰਦੀ ਹੈ ਕਿ ਇਸ ਲੋੜ ਦੀ ਖ਼ਾਤਰ (ਜੇ ਕੁਦਰਤ ਦੇ ਪਰਤੱਖ ਦਿੱਸਦੇ ਸਾਧਾਰਨ ਨਿਯਮਾਂ ਦੀ ਰਾਹੀਂ ਪੂਰੀ ਨਹੀਂ ਹੋ ਸਕੀ) ਪ੍ਰਭੂ ਆਪ ਸਹਾਇਤਾ ਕਰੇ, ਆਪਣੀ ਉਹ ਤਾਕਤ, ਆਪਣੇ ਉਹ ਨਿਯਮ ਵਰਤੇ।

ਜਿਨ੍ਹਾਂ ਦੀ ਮਨੁੱਖ ਨੂੰ ਅਜੇ ਸਮਝ ਨਹੀਂ ਪਈ ਅਤੇ ਜਿਨ੍ਹਾਂ ਦੇ ਵਰਤੇ ਜਾਣ 'ਤੇ ਲੋਕ ਆਖਣ ਲਗ ਪੈਂਦੇ ਹਨ ਕਿ ਕਰਾਮਾਤ ਹੋ ਗਈ ਹੈ। ਮੋਟੇ ਅੱਖਰਾਂ ਵਿਚ ਇਸ ਦਾ ਭਾਵ ਇਹ ਹੈ ਕਿ ਅਰਦਾਸ ਮਨੁੱਖ ਨੂੰ ਦਿੱਸਦੇ ਜਗਤ ਵਿਚੋਂ ਚੁੱਕ ਕੇ ਉੱਚੇ ਆਤਮਕ ਮੰਡਲਾਂ ਵਿਚ ਲੈ ਅਪੜਦੀ ਹੈ।

(੩) ਅਰਦਾਸ ਦੀ ਬਰਕਤਿ ਨਾਲ ਸਾਨੂੰ ਸਦਾ ਚੇਤੇ ਰਹਿੰਦਾ ਹੈ ਕਿ ਪ੍ਰਭੂ ਸਾਡਾ ਆਸਰਾ-ਪਰਨਾ ਹੈ ਤੇ ਉਸ ਤੋਂ ਬਿਨਾ ਅਸੀਂ ਅਧੂਰੇ ਹਾਂ। ਇਸ ਬਿਆਲ ਨੂੰ ਪ੍ਰੀਤਮ ਪਾਤਿਸ਼ਾਹ ਜੀ ਸੋਹਣੇ ਲਫਜ਼ਾਂ ਵਿਚ ਇਉਂ ਦੱਸਦੇ ਹਨ :

ਬਲੁ ਛੁਟਕਿਓ ਬੰਧਨ ਪਰੇ, ਕਛੁ ਨ ਹੋਤ ਉਪਾਇ ॥

ਕਹੁ ਨਾਨਕ ਅਬ ਓਟ ਹਰਿ ਗਜਿ ਜਿਉ ਹੋਹੁ ਸਹਾਇ ॥੫੩॥

ਬਲੁ ਹੋਆ ਬੰਧਨ ਛੁਟੇ ਸਭ ਕਿਛੁ ਹੋਤ ਉਪਾਇ ॥

ਨਾਨਕ ਸਭ ਕਿਛੁ ਤੁਮਰੈ ਹਾਥ ਮੈ, ਤੁਮਾਰੀ ਹੋਤ ਸਹਾਇ ॥੫੪॥

(ਸਲੋਕ ਮਹਲਾ ੯)

ਸੰਸਾਰ ਦੇ ਹੋਰ ਸਾਰੇ ਚੇਤਨ ਜੀਆ-ਜੰਤ ਸਾਧਾਰਨ ਤੌਰ 'ਤੇ ਹੀ ਆਪਣੀ ਜ਼ਿੰਦਗੀ ਦੇ ਮਨੋਰਥ ਨੂੰ ਪੂਰਾ ਕਰੀ ਜਾ ਰਹੇ ਹਨ, ਪਰ ਮਨੁੱਖ ਮਨੁੱਖਤਾ ਦੇ ਦਰਜੇ 'ਤੇ ਤਾਂ ਹੀ ਅੱਪੜਦਾ ਹੈ ਜੇ ਸਿਰਜਨਹਾਰ ਸਹਾਇਤਾ ਕਰੇ। ਮਨੁੱਖ ਦੀ ਇਹ ਬੇ-ਵੱਸੀ ਅਕਾਲ ਪੁਰਖ ਵਲੋਂ ਇਕ ਖਾਸ ਉਚੇਰੀ ਬਰਕਤਿ ਹੈ। ਇਸ ਤਰ੍ਹਾਂ ਪ੍ਰਭੂ ਜੀਵ ਨੂੰ ਆਪਣਾ ਖਾਸ ਮਹਿਰਮ ਬਣਨ ਦਾ ਅਵਸਰ ਦੇਂਦਾ ਹੈ।

(੪) ਜੋ ਅਰਜ਼ੋਈ ਅਸੀਂ ਪ੍ਰਭੂ ਦੇ ਦਰ 'ਤੇ ਕਰਦੇ ਹਾਂ, ਉਹ ਸਾਨੂੰ ਕੇਵਲ ਇਹੀ ਚੇਤਾ ਨਹੀਂ ਕਰਾਂਦੀ ਕਿ ਸਾਡਾ ਆਸਰਾ-ਪਰਨਾ ਪ੍ਰਭੂ ਹੀ ਹੈ, ਉਹ ਸਗੋਂ ਸਾਡੇ ਇਸ ਬਿਆਲ ਨੂੰ ਪੱਕਾ ਕਰੀ ਜਾਂਦੀ ਹੈ ਤੇ ਨਾਲੋਂ-ਨਾਲ ਸਾਨੂੰ ਪ੍ਰੇਰਨਾ ਭੀ ਕਰੀ ਜਾਂਦੀ ਹੈ ਕਿ ਇਸ ਵਿਸ਼ਵਾਸ ਅਨੁਸਾਰ ਪ੍ਰਭੂ ਦੇ ਹੀ ਹੋਣ ਦਾ ਉੱਦਮ ਭੀ ਕਰੀ ਜਾਈਏ। ਸੋ, ਅਰਦਾਸ ਸਾਡੀ ਸ਼ਰਧਾ ਨੂੰ ਹੁਲਾਰਾ ਦੇਂਦੀ ਹੈ ਤੇ ਇਸ ਤਰ੍ਹਾਂ ਸਾਨੂੰ ਇਸ ਰਾਹੇ ਹੋਰ ਉੱਦਮੀ ਬਣਾਂਦੀ ਹੈ।

(੫) ਅਰਦਾਸ ਦੇ ਅਭਿਆਸ ਨਾਲ ਨਿਰੀ ਸ਼ਰਧਾ ਹੀ ਨਹੀਂ ਵਧਦੀ, ਆਤਮਾ ਦੀਆਂ ਹੋਰ ਸ਼ਕਤੀਆਂ ਭੀ ਹੁਲਾਰੇ ਵਿਚ ਆਉਂਦੀਆਂ ਹਨ। ਜਿਉਂ ਜਿਉਂ ਅਸੀਂ ਅਕਾਲ ਪੁਰਖ ਦੇ ਚਰਨਾਂ ਵਿਚ ਜੁੜਾਂਗੇ, ਤਿਉਂ ਤਿਉਂ ਹੋਰ ਫੁਰਨੇ, ਹੋਰ ਬਿਆਲ, ਹੋਰ ਸੰਸਕਾਰ ਸਾਡੀ ਸੁਰਤਿ ਦੀ ਡੋਰ ਨੂੰ ਤੋੜ ਨਹੀਂ ਸੱਕਣਗੇ; ਮਾਇਕ ਪਦਾਰਥਾਂ ਦੀ ਖਿੱਚ ਸਾਡੇ ਧਿਆਨ ਨੂੰ ਹਿੱਲਾ ਨਹੀਂ ਸਕੇਗੀ।

(੬) ਆਮ ਤੌਰ 'ਤੇ ਸਾਡੇ ਮਨ ਦੀ ਬਿਰਤੀ ਮਾਇਆ ਦੇ ਪੰਧਿਆਂ ਵਿਚ ਜੁੜੀ ਰਹਿੰਦੀ ਹੈ। ਮਨ ਮਾਇਆ ਨਾਲ ਰੱਜਦਾ ਹੀ ਨਹੀਂ। ਇਨ੍ਹਾਂ ਜੜ੍ਹ ਪਦਾਰਥਾਂ ਨਾਲ ਅਸੀਂ ਜੜ੍ਹ ਹੀ ਹੋ ਰਹੇ ਹਾਂ। ਪਰ ਜਿਨ੍ਹਾਂ ਗੁਰਮੁਖਾਂ ਨੇ ਪ੍ਰਭੂ ਦੇ ਚਰਨਾਂ ਵਿਚ ਜੁੜਨ ਦਾ ਥੋੜ੍ਹਾ ਭੀ ਸਮਾ ਨੀਯਤ ਕੀਤਾ ਹੋਇਆ ਹੈ, ਉਹ ਜਾਣਦੇ ਹਨ ਕਿ ਨਿਰਾ ਇਤਨਾ ਹੀ ਸੁਭਾਉ ਮਨ ਨੂੰ ਮਾਇਆ ਦੇ ਪਰਭਾਵ ਤੋਂ ਉਚੇਰਾ ਕਰੀ ਜਾਂਦਾ ਹੈ। ਰੱਬੀ ਵਸਲ ਦਾ ਇਕ ਵਾਰੀ ਦਾ ਮਾਣਿਆ ਹੋਇਆ ਸੁਆਦ ਮਨੁੱਖ ਦੇ ਅੰਦਰ ਇਕ ਵਲਵਲਾ ਜਿਹਾ ਪੈਦਾ ਕਰ ਦੇਂਦਾ ਹੈ, ਜੋ ਉਸ ਸੁਆਦ ਨਾਲ ਸਦਾ ਜੁੜੇ ਰਹਿਣ ਲਈ ਪ੍ਰੇਰਦਾ ਹੈ।

(੭) ਅਰਜ਼ੋਈ ਦੇ ਵਸੀਲੇ ਨਾਲ ਮਨੁੱਖ ਨੂੰ ਇਕ ਹੋਰ ਸੁਆਦਲੀ ਬਰਕਤਿ ਪਰਾਪਤ ਹੁੰਦੀ ਹੈ! ਆਪਣੀ ਖ਼ਾਤਰ ਕੀਤੀ ਹੋਈ ਅਰਦਾਸ ਨੂੰ ਸਫਲ ਹੁੰਦਾ ਵੇਖ ਕੇ ਉਸ ਦੇ ਅੰਦਰ ਸਾਰੀ ਮਨੁੱਖ-ਜਾਤੀ ਦੇ ਭਲੇ ਵਾਸਤੇ ਇਕ ਤਰੰਗ ਉੱਠਦਾ ਹੈ ਤੇ ਆਪਣੇ ਆਪ ਨੂੰ ਪ੍ਰਭੂ ਦੇ ਚਰਨਾਂ ਵਿਚ ਪੇਸ਼ ਕਰਨ ਵੇਲੇ ਉਹ ਦੂਜਿਆਂ ਦੇ ਭਲੇ ਲਈ ਭੀ ਅਰਦਾਸ ਕਰਨੋਂ ਰਹਿ ਨਹੀਂ ਸਕਦਾ।

(੮) ਸੰਗਤਿ ਨਾਲ ਮਿਲ ਕੇ ਕੀਤੀ ਹੋਈ ਅਰਜ਼ੋਈ ਦਾ ਸਦਕਾ, ਅਰਜ਼ੋਈ ਕਰਨ ਵਾਲਿਆਂ ਦੇ ਹਿਰਦੇ ਆਪੋ ਵਿਚ ਗੰਢੇ ਜਾਂਦੇ ਹਨ। ਇਕ ਦੂਜੇ ਨੂੰ ਸਤਸੰਗੀ 'ਆਪਣਾ' ਸਮਝਣ ਲਗ ਪੈਂਦੇ ਹਨ। ਆਪਣੇ ਭਰਾਵਾਂ ਨਾਲ ਇਸ ਤਰ੍ਹਾਂ ਡੂੰਘਾ ਪਿਆਰ ਪੈਣਾ ਇਕ ਉੱਚੀ ਬਰਕਤਿ ਹੈ ਅਤੇ ਮਨੁੱਖਾਂ ਨੂੰ ਇਸ ਦੀ ਭੀ ਇਤਨੀ ਹੀ ਲੋੜ ਹੈ ਜਿਤਨੀ ਪ੍ਰਭੂ ਨਾਲ ਮਿਲਾਪ ਦੀ। ਇਹ ਲੋੜ ਭੀ 'ਅਰਦਾਸ' ਦੇ ਅਭਿਆਸ ਨਾਲ ਹੀ ਪੂਰੀ ਹੁੰਦੀ ਹੈ।

### ਮੁਕਦੀ ਗੱਲ

ਇਸ ਸਾਰੀ ਵਿਚਾਰ ਨੂੰ ਅੱਖਾਂ ਅਗੇ ਰੱਖਿਆਂ ਮੰਨਣਾ ਪਏਗਾ ਕਿ ਦੁਨੀਆਵੀ ਲੋੜਾਂ ਦੇ ਪੂਰੇ ਹੋਣ ਜਾਂ ਨਾ ਹੋਣ ਦੇ ਸੁਆਲ ਨੂੰ ਲਾਂਭੇ ਰੱਖ ਕੇ ਭੀ ਇਸ ਗੱਲ ਦੀ ਬੜੀ ਲੋੜ ਹੈ ਕਿ ਮਨੁੱਖ ਆਪਣੇ ਸਿਰਜਨਹਾਰ ਦੇ ਚਰਨਾਂ ਵਿਚ ਅਰਜ਼ੋਈ ਕਰਦਾ ਰਹੇ। ਆਤਮਾ ਦੀ ਇਹ ਵਰਜ਼, ਜੋ ਮਨੁੱਖ ਨੂੰ ਉਪਰ-ਲਿਖੇ ਗੁਣਾਂ ਨਾਲ ਸਜਾ ਦੇਂਦੀ ਹੈ, ਕਿਸੇ ਮੁੱਲ ਭੀ ਹੱਥੋਂ ਵੰਢਾਈ ਨਹੀਂ ਜਾ ਸਕਦੀ।

ਇੱਥੋਂ ਇਹ ਗੱਲ ਭੀ ਸਪੱਸ਼ਟ ਹੋ ਗਈ ਕਿ ਅਰਦਾਸ ਤੇ ਅਰਜ਼ੋਈ ਦੀ ਰਾਹੀਂ ਪ੍ਰਭੂ ਮਨੁੱਖ ਪਾਸੋਂ ਆਪਣੀ ਵਡਿਆਈ ਕਰਾਣ ਦਾ ਭੁੱਖਾ ਨਹੀਂ ਹੈ ਉਹਨੂੰ ਤਾਂ :

ਜੇ ਸਭਿ ਮਿਲਿ ਕੈ ਆਖਣਿ ਪਾਹਿੰ ॥

ਵਡਾ ਨ ਹੋਵੈ ਘਾਟਿ ਨ ਜਾਇ ॥੨੨॥

ਸਗੋਂ ਅਰਦਾਸ ਦੇ ਇਹ ਗੁਣ ਪਰਗਟ ਹੋਇਆਂ ਮਨ ਵਿਚ ਸਹਿਜ ਸੁਭਾਇ ਨਿਸਚਾ ਬੱਝਦਾ ਹੈ ਕਿ ਸਿਰਜਨਹਾਰ ਦਾ ਜੀਵਾਂ ਨਾਲ ਡੂੰਘਾ ਪਿਆਰ ਹੀ ਇਕ ਕਾਰਨ ਹੈ, ਜਿਸ ਕਰਕੇ ਉਸ ਨੇ ਜੀਵਾਂ ਲਈ 'ਅਰਦਾਸ' ਇਕ ਜ਼ਰੂਰੀ ਨਿਯਮ ਬਣਾਇਆ ਹੈ। ਪ੍ਰਭੂ ਕਿਉਂ ਚਾਹੁੰਦਾ ਹੈ ਕਿ ਅਸੀਂ ਉਸ ਦੀ ਹਜ਼ੂਰੀ ਵਿਚ ਅਰਦਾਸ-ਬੇਨਤੀ ਕਰੀਏ? ਇਸ ਵਾਸਤੇ ਕਿ ਉਹ ਸਾਨੂੰ ਪਿਆਰ ਕਰਦਾ ਹੈ ਤੇ ਅਰਦਾਸ ਨੂੰ ਸਾਡੇ ਆਤਮਾ ਲਈ ਬਹੁਤ ਗੁਣਕਾਰੀ ਸਮਝਦਾ ਹੈ।

## ਘਰ ਵਿਚ ਹੀ ਗੁਰਿਆਈ

ਗੁਰੂ ਅਮਰਦਾਸ ਜੀ ਦਾ ਜੀਵਨ-ਬ੍ਰਿਤਾਂਤ ਲਿਖਦਿਆਂ ਗਿਆਨੀ ਗਿਆਨ ਸਿੰਘ ਜੀ ਨੇ ਤਵਾਰੀਖ ਗੁਰੂ ਖਾਲਸਾ ਵਿਚ 'ਬੀਬੀ ਭਾਨੀ ਜੀ ਦੀ ਸੇਵਾ' ਦੇ ਸਿਰ-ਲੇਖ ਹੇਠ ਇਉਂ ਲਿਖਿਆ ਹੈ :

“ਜਦ ਸੰਮਤ ੧੬੦੩ ਬਿਕਰਮੀ ਨੂੰ ਗੋਇੰਦਵਾਲ ਵੱਸਿਆ ਤੇ ਗੁਰੂ ਅੰਗਦ ਜੀ ਦੇ ਹੁਕਮ ਅਨੁਸਾਰ ਗੁਰੂ ਅਮਰਦਾਸ ਜੀ ਨੇ ਆਪਣੇ ਕੁਟੰਬ ਨੂੰ ਓਥੇ ਵਸਾਇਆ ਤਾਂ ਗੁਰੂ ਰਾਮਦਾਸ ਜੀ ਤੇ ਬੀਬੀ ਭਾਨੀ ਨੇ ਗੁਰੂ ਅਮਰਦਾਸ ਜੀ ਨੂੰ ਸਾਖਯਾਤ ਈਸ਼ਰ ਰੂਪ ਸਮਝ ਕੇ ਅਜਿਹੀ ਸੇਵਾ ਫੜੀ ਜੋ ਦੂਸਰਾ ਕੋਈ ਇਹਨਾਂ ਜਿਹਾ ਨਾ ਹੋ ਸਕਿਆ। ਬੀਬੀ ਜੀ ਹਮੇਸ਼ਾ ਡੇਢ ਪਹਿਰ ਰਾਤ ਰਹਿੰਦੀ ਤੋਂ ਜਾਗ ਕੇ ਸਰਦੀਆਂ ਦੀ ਬਹਾਰੇ ਜਲ ਗਰਮ ਕਰ ਕੇ ਇਸ਼ਨਾਨ ਕਰਾਉਂਦੀ ਤੇ ਅੰਗੀਠੀ ਆਦਿਕ ਦੀ ਸੇਵਾ ਕਰਦੀ।.....

“ਇਕ ਦਿਨ ਇਸ਼ਨਾਨ ਦੇ ਸਮੇਂ ਚੌਕੀ ਦਾ ਪਾਵਾਂ ਟੁੱਟ ਗਿਆ ਤਾਂ ਬੀਬੀ ਜੀ ਨੇ ਆਪਣਾ ਪੈਰ ਉਸ ਵੇਲੇ (ਗੁਰੂ ਜੀ ਤੋਂ ਬੇ-ਮਲੂਮ) ਪਾਵੇ ਦੇ ਥਾਂ ਰੱਖ ਦਿੱਤਾ। ਯੱਦਪਿ ਓਥੋਂ ਇਕ ਮੇਖ ਭੀ ਪੈਰ ਵਿਚ ਐਸੀ ਗੱਡੀ ਗਈ ਕਿ ਲਹੂ ਚੱਲ ਪਿਆ, ਪਰੰਤੂ ਪੈਰ ਨਾ ਹਟਾਇਆ। ਜਦ ਗੁਰੂ ਜੀ ਇਸ਼ਨਾਨ ਕਰ ਕੇ ਉਤਰੇ ਤਾਂ ਲਾਲ ਰੰਗ ਦਾ ਪਾਣੀ ਵਗਦਾ ਵੇਖ ਕੇ ਜਾਂ ਨਿਰਨੇ ਕੀਤਾ ਤਦ ਬੀਬੀ ਜੀ ਦੇ ਪੈਰ ਵਿਚੋਂ ਕਿੱਲ ਕੱਢਿਆ। ਇਹ ਵੇਖ ਕੇ ਗੁਰੂ ਜੀ ਨੇ ਬਚਨ ਕੀਤਾ—‘ਬੀਬੀ! ਤੇਰੀ ਸੇਵਾ ਥਾਇੰ ਪਈ ਹੈ, ਕੁਛ ਮੰਗ।’ ਤਾਂ ਬੀਬੀ ਜੀ ਨੇ ਹੱਥ ਜੋੜ ਕੇ ਆਖਿਆ—‘ਜੇ ਤੂੰ ਹੋ ਤਾਂ ਮੇਰੇ ਪਤੀ ਨੂੰ ਐਸੀ ਗੁਰਿਆਈ ਬਖਸ਼ੋ ਜੋ ਫੇਰ ਮੇਰੀ ਕੁਲ ਵਿਚ ਹੀ ਰਹੇ।’ ਗੁਰੂ ਅਮਰਦਾਸ ਜੀ ਥੋੜ੍ਹਾ ਚਿਰ ਚੁੱਪ ਕਰ ਕੇ ਬੋਲੇ—‘ਬੀਬੀ! ਇਹ ਮੇਵਾ ਸੇਵਾ ਦਾ ਹੈ, ਤੇ, ਸੋਭਦਾ ਭੀ ਸੇਵਕ ਨੂੰ ਹੀ ਹੈ, ਦਾਅਵੇਦਾਰ ਨੂੰ ਨਹੀਂ ਸੋਭਦਾ। ਇਹ ਕਿਸੇ ਦੀ ਦਾਦੇਹਾਲੀ ਨਹੀਂ। ਜੇ ਮਲਕੀਅਤ ਸਮਝੀ ਜਾਉ ਤਾਂ ਰਹੂ ਨਹੀਂ ਤੇ ਨਾ ਹੀ ਸੁਖ ਦੇਉ। ਝਗੜੇ ਕਲੇਸ਼ ਕਰਨੇ ਪੈਣਗੇ।’ ਭਾਵੇਂ ਗੁਰੂ

ਜੀ ਦੀ ਮਰਜ਼ੀ ਮੌਰੂਸੀ ਵਿਰਸਾ ਕਰਨ ਦੀ ਨਹੀਂ ਸੀ, ਪਰ ਬੀਬੀ ਭਾਨੀ ਜੀ ਨੇ ਤਿਆ-ਹੱਠ ਨਾ ਛੱਡਿਆ, ਜਿਸ ਦਾ ਫਲ ਦਸਮੇ ਗੁਰੂ ਜੀ ਤਕ ਜੋ ਛੇ ਗੁਰੂ ਹੋਏ, ਉਹ ਕਲੇਸ਼ਾਂ ਵਿਚ ਹੀ ਉਮਰ ਕੱਟਦੇ ਰਹੇ ਤੇ ਅੰਤ ਨੂੰ ਸੋਢੀਆਂ ਦੇ ਘਰ ਗੁਰਿਆਈ ਭੀ ਨਾ ਰਹੀ। ਜਿਸ ਤਰ੍ਹਾਂ ਇਸ ਪੰਖ ਦੇ ਕਾਇਦੇ ਹੋਰਨਾਂ ਮਜ਼੍ਹਬਾਂ ਤੋਂ ਚੰਗੇ ਹਨ, ਉਸ ਤਰ੍ਹਾਂ ਜੇ ਇਕ ਮਾਲਕ ਭੀ ਖਣਿਆ ਰਹਿੰਦਾ ਤਾਂ ਭਰੋਸਾ ਪੱਕਾ ਸੀ ਕਿ ਸਾਰੇ ਹਿੰਦੁਸਤਾਨ ਬਲਕਿ ਸਾਰੇ ਮੁਲਕ ਵਿਚ ਇਹ ਮਜ਼੍ਹਬ ਫੈਲ ਜਾਂਦਾ, ਪਰ ਇਕ ਦੇ ਨਾ ਹੋਣ ਕਰਕੇ ਘਰ ਘਰ ਗੁਰੂ ਬਣ ਬੈਠੇ।

“ਗੁਰੂ ਅਮਰਦਾਸ ਜੀ ਤਾਂ ਪਹਿਲੇ ਹੀ ਗੁਰੂ ਰਾਮਦਾਸ ਜੀ ਨੂੰ ਸੱਚਾ ਸਿਦਕੀ ਸੇਵਕ ਗੁਰਿਆਈ ਦੇ ਲਾਇਕ ਸਮਝੀ ਬੈਠੇ ਸੇ, ਫੇਰ ਤਾਂ ਬੀਬੀ ਜੀ ਨੂੰ ਬਚਨ ਦੇਣ ਕਰਕੇ ਜ਼ਰੂਰੀ ਗੱਦੀ ਦੇਣੀ ਤੇ ਕ੍ਰਿਪਾਂ-ਦ੍ਰਿਸ਼ਟੀ ਰੱਖਣੀ ਪਈ। ਗੁਰੂ ਰਾਮਦਾਸ ਜੀ ਨੇ ਭੀ ਸਹੁਰੇ ਜਵਾਈ ਵਾਲਾ ਸਨਬੰਧ ਛੱਡ ਕੇ ਮਨੋਂ ਤਨੋਂ ਗੁਰੂ ਸਾਹਿਬ ਨੂੰ ਪਰਮੇਸ਼ਰ ਸਮਝ ਕੇ, ਵੀਹ ਵਰ੍ਹੇ ਅਜਿਹੀ ਸੇਵਾ ਕੀਤੀ ਜੋ ਬਾਉਲੀ ਦੇ ਬਣਾਣ ਸਮੇਂ ਛੀ ਵਰ੍ਹੇ ਮੁੰਡਾਸਾ ਸਿਰ ਉਤੋਂ ਨਹੀਂ ਲਾਇਆ ਸੀ! ਭਾਵੇਂ ਗੁਰੂ ਅਮਰਦਾਸ ਜੀ ਦਾ ਦੂਜਾ ਜਵਾਈ ਰਾਮਾ ਭੀ ਸੇਵਾ ਬਹੁਤ ਕਰਦਾ ਰਿਹਾ, ਪਰ ਥੜੇ ਬਣਾਉਣ ਵੇਲੇ ਇਹੋ ਗੁਰੂ ਰਾਮਦਾਸ ਜੀ, ਜਿਨ੍ਹਾਂ ਦਾ ਪਹਿਲਾ ਨਾਮ ਜੇਠਾ ਸੀ, ਸਾਬਤ ਰਹੇ: ਇਸੇ ਪਰ ਖੁਸ਼ੀ ਹੋ ਕੇ ਗੁਰਿਆਈ ਦੀ ਗੱਦੀ ਏਨ੍ਹਾਂ ਨੂੰ ਮਿਲੀ।”

ਗਿਆਨੀ ਜੀ ਦੇ ਲਿਖਣ ਅਨੁਸਾਰ ਗੁਰੂ ਰਾਮਦਾਸ ਜੀ ਦੀ ਸ਼ਾਦੀ ਬੀਬੀ ਭਾਨੀ ਜੀ ਨਾਲ ਸੰਮਤ ੧੫੬੬ ਵਿਚ ਬਾਸਰਕੇ ਹੋਈ ਸੀ, ਅਜੇ (ਗੁਰੂ) ਅਮਰਦਾਸ ਜੀ ਬਾਸਰਕੇ ਹੀ ਰਹਿੰਦੇ ਸਨ ਤੇ ਅਜੇ ਇਹ ਗੁਰੂ ਨਹੀਂ ਬਣੇ ਸਨ। ਗੁਰੂ ਤਾਂ ਇਹ ਸੰਮਤ ੧੬੦੬ ਵਿਚ ਬਣੇ ਸਨ! ਪਰ ਮੈਕਾਲਿਫ ਤੇ ਸ਼ਬਦਾਰਥ ਦੇ ਲਿਖਾਰੀ ਲਿਖਦੇ ਹਨ ਕਿ ਗੁਰੂ ਅਮਰਦਾਸ ਜੀ ਨੇ ਆਪਣੇ ਗੁਰੂ ਹੋਣ ਦੇ ਸਮੇਂ ਹੀ ਬੀਬੀ ਭਾਨੀ ਜੀ ਦੀ ਸ਼ਾਦੀ ਕੀਤੀ ਸੀ। ਇਹ ਸ਼ਾਦੀ ਇਹਨਾਂ ਦੇ ਖਿਆਲ ਅਨੁਸਾਰ ਸੰਨ ੧੫੫੩ (ਸੰਮਤ ੧੬੧੦) ਵਿਚ ਹੋਈ ਸੀ। ਜਦੋਂ ਭਾਈ ਜੇਠਾ ਜੀ ਵਿਆਹ ਦੇ ਸੇਹਰੇ ਬੰਨ੍ਹ ਕੇ ਗੁਰੂ ਅਮਰਦਾਸ ਜੀ ਦੇ ਘਰ ਲੰਘਣ ਲਗੇ ਤਾਂ ਗੁਰੂ ਅਮਰਦਾਸ ਜੀ ਨੇ ਆਖਿਆ—“ਕਾਕਾ! ਇਸ ਘਰ ਦੀ ਗੀਤ ਹੈ, ਜਵਾਈ ਨੂੰ ਪਹਿਲੀ ਮੂੰਹ-ਮੰਗੀ ਚੀਜ਼ ਦੇਣੀ। ਸੋ ਦੱਸ, ਤੂੰ ਕੀ ਚਾਹੁੰਦਾ ਹੈਂ?” ਤਾਂ ਭਾਈ ਜੇਠਾ ਜੀ ਨੇ ਹੇਠ-ਲਿਖਿਆ ਸ਼ਬਦ ਉਚਾਰਿਆ:

ਹਰਿ ਕੇ ਜਨ ਸਤਿਗੁਰ ਸਤ ਪੁਰਖਾ,  
ਹਉ ਬਿਨਉ ਕਰਉ ਦੁਰ ਪਾਸਿ ॥

ਹਮ ਕੀਰੇ ਕਿਰਮ ਸਤਿਗੁਰ ਸਰਣਾਈ  
 ਕਰਿ ਦਇਆ ਨਾਮੁ ਪਰਗਾਸਿ ॥੧॥...  
 ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ,  
 ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥  
 ਪਨੁ ਧੰਨੁ ਸਤ ਸੰਗਤਿ ਜਿਤੁ ਹਰਿ ਰਸੁ ਪਾਇਆ  
 ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥

(ਗੁਜਰੀ ਮਹਲਾ ੪)

ਇਹ ਸ਼ਬਦ ‘ਰਹਿਰਾਸ’ ਦੀ ਬਾਣੀ ਵਿਚ ਭੀ ਦਰਜ ਹੈ। ਸ਼ਬਦਾਰਥ ਵਿਚ ਇਸ ਬਾਰੇ ਇਉਂ ਨੋਟ ਲਿਖਿਆ ਮਿਲਦਾ ਹੈ :

‘ਇਹ ਸ਼ਬਦ ਸ੍ਰੀ ਗੁਰੂ ਰਾਮਦਾਸ ਜੀ ਨੇ ਆਪਣੇ ਵਿਆਹ ਉੱਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਹਜ਼ੂਰ ਉਚਾਰਨ ਕੀਤਾ। ਇਸ ਵਿਚ ਗੁਰੂ ਕੋਲੋਂ ਹਰੀ ਦੀ ਪਰਾਪਤੀ ਤੇ ਸ਼ਰਧਾ ਮੰਗਦੇ ਹਨ।’

ਬੀਬੀ ਭਾਨੀ ਜੀ ਦੀ ਸੇਵਾ ਅਤੇ ਗੁਰੂ ਅਮਰਦਾਸ ਜੀ ਦੇ ‘ਵਰ’ ਦੇ ਸੰਬੰਧ ਵਿਚ ਮੈਕਾਲਿਫ ਨੇ ਭੀ ਤਕਰੀਬਨ ਉਹੀ ਕੁਝ ਲਿਖਿਆ ਹੈ ਜੋ ਗਿਆਨੀ ਗਿਆਨ ਸਿੰਘ ਜੀ ਨੇ।

ਸ਼ਾਦੀ ਬਾਰੇ ਗਿਆਨੀ ਜੀ ਲਿਖਦੇ ਹਨ—“ਇਕ ਦਿਨ ਗੁਰੂ ਅਮਰਦਾਸ ਜੀ ਆਪਣੀ ਬੇਟੀ ਬੀਬੀ ਭਾਨੀ ਦੀ ਕੁੜਮਾਈ ਕਰਨ ਵਾਸਤੇ ਬ੍ਰਾਹਮਣ ਨੂੰ ਭੇਜਣ ਲਗੇ ਤਾਂ ਬੀਬੀ ਦੀ ਮਾਈ ਗੁਰੂ ਰਾਮਦਾਸ ਜੀ ਨੂੰ ਆਪਣੇ ਘਰ ਦੇ ਸਾਹਮਣੇ ਆਉਂਦਾ ਦੇਖ ਕੇ ਬੋਲੀ, ‘ਇਹੋ ਜਿਹਾ ਸੁੰਦਰ ਤੇ ਏਸੇ ਉਮਰ ਦਾ ਲੜਕਾ ਹੋਵੇ।’

“ਗੁਰੂ ਅਮਰਦਾਸ ਜੀ ਨੇ ਇਹ ਗੱਲ ਸੁਣ ਕੇ ਗੁਰੂ ਰਾਮਦਾਸ ਜੀ ਨੂੰ ਬੁਲਾਇਆ ਤੇ ਨਾਮ ਆਦਿਕ ਪੁੱਛ ਕੇ ਆਖਿਆ—‘ਬੱਸ ਏਸ ਜਿਹਾ ਤਾਂ ਏਹੋ ਹੈ, ਹੋਰ ਦੇਖਣ ਦੀ ਕੋਈ ਲੋੜ ਨਹੀਂ। ਚੰਗਾ ਹੋਇਆ ਜੋ ਮਨ-ਇੱਛਤ ਲੜਕਾ ਮਿਲ ਗਿਆ।’ ਇਹ ਕਹਿ ਕੇ ਉਸੇ ਘੜੀ ਸਗਾਈ ਦਾ ਸ਼ਗਨ ਦੇ ਕੇ ੧੬ ਫਗਣ ਸੰਮਤ ੧੫੯੯ ਨੂੰ ਗੁਰੂ ਰਾਮਦਾਸ ਜੀ ਨਾਲ ਬੀਬੀ ਭਾਨੀ ਜੀ ਦਾ ਵਿਆਹ ਕਰ ਦਿੱਤਾ।”

ਮੈਕਾਲਿਫ ਨੇ ਭੀ ਇਸ ਵਿਆਹ ਦੀ ਸਾਖੀ ਤਕਰੀਬਨ ਇਸੇ ਤਰ੍ਹਾਂ ਦਿੱਤੀ ਹੈ, ਪਰ ਉਸ ਨੇ ਇਹ ਵਿਆਹ ਗੋਇੰਦਵਾਲ ਹੋਇਆ ਦਸਿਆ ਹੈ, ਜਦੋਂ (ਗੁਰੂ) ਅਮਰਦਾਸ ਜੀ ‘ਗੁਰੂ’ ਬਣ ਚੁਕੇ ਸਨ।

ਗੁਰੂ ਰਾਮਦਾਸ ਜੀ ਦੇ ਬਾਲਪਨ ਬਾਰੇ ਗਿਆਨੀ ਜੀ ਲਿਖਦੇ ਹਨ- “ਜਦ ਸੱਤ ਬਰਸ ਦੇ ਹੋਏ ਤਾਂ ਏਹਨਾਂ ਦਾ ਪਿਤਾ ਗੁਜ਼ਰ ਗਿਆ ਤੇ ਇਹਨਾਂ ਦੀ ਨਾਨੀ ਆਪਣੇ ਘਰ ਬਾਸਰਕੇ ਪਿੰਡ ਲੈ ਗਈ, ਕਿਉਂਕਿ ਏਹਨਾਂ ਦੀ ਮਾਤਾ ਪਹਿਲੇ ਹੀ ਗੁਜ਼ਰ ਚੁਕੀ ਸੀ।.....ਜਦ ਏਹ ਵੱਡੇ ਹੋਏ ਤਾਂ ਕਦੇ ਕਦੇ ਘੁੰਗਣੀਆਂ ਲਗਾ ਕੇ ਧਰਮ ਸੰਬੰਧੀ ਸਥਾਨਾਂ ਪਰ ਜਾਂਦੇ।”

ਮੈਕਾਲਿਫ਼ ਲਿਖਦਾ ਹੈ ਕਿ ਮਾਪੇ ਹੀ ਇਹਨਾਂ ਨੂੰ ਘੁੰਗਣੀਆਂ ਵੇਚਣ ਭੇਜਦੇ ਸਨ। ਇਕ ਦਿਨ ਰਾਵੀ ਦੇ ਕੰਢੇ ਛਾਬਾ ਲਾਈ ਬੈਠੇ ਸਨ, ਕੁਝ ਸਿਖ ਬਾਉਲੀ ਦੀ ਸੇਵਾ ਲਈ ਗੋਇੰਦਵਾਲ ਨੂੰ ਜਾ ਰਹੇ ਸਨ, ਭਾਈ ਜੇਠਾ ਜੀ ਵੀ ਇਹਨਾਂ ਦੇ ਨਾਲ ਹੀ ਗੋਇੰਦਵਾਲ ਚਲੇ ਗਏ ਤੇ ਸੇਵਾ ਕਰਦੇ ਰਹੇ। ਸਿਖ ਸੰਗਤ ਦੇ ਨਾਲ ਤੁਰਨ ਵੇਲੇ ਇਹਨਾਂ ਆਪਣੇ ਮਾਤਾ ਪਿਤਾ ਨੂੰ ਇਸ ਗੱਲ ਦੀ ਖ਼ਬਰ ਕੀਤੀ ਜਾਂ ਨਹੀਂ ਕੀਤੀ—ਮੈਕਾਲਿਫ਼ ਨੇ ਇਸ ਬਾਰੇ ਕੁਝ ਨਹੀਂ ਲਿਖਿਆ।

ਤਵਾਰੀਖ਼ ਗੁਰੂ ਖ਼ਾਲਸਾ ਤੇ ਮੈਕਾਲਿਫ਼ ਨੂੰ ਨਿਖੇੜ ਕੇ ਪੜ੍ਹਿਆਂ ਗੁਰੂ ਰਾਮਦਾਸ ਜੀ ਦੇ ਜੀਵਨ ਸੰਬੰਧੀ ਦੋ ਵਖ ਵਖ ਸਾਖੀਆਂ ਬਣ ਜਾਂਦੀਆਂ ਹਨ।

### ਤਵਾਰੀਖ਼ ਅਨੁਸਾਰ

ਭਾਈ ਜੇਠਾ ਜੀ ਦਾ ਜਨਮ ਸੰਨ ੧੫੩੪ ਵਿਚ ਲਾਹੌਰ ਚੂਨੇ ਮੰਡੀ ਹੋਇਆ। ਛੋਟੀ ਉਮਰੇ ਮਾਤਾ ਗੁਜ਼ਰ ਗਈ, ਸੱਤ ਸਾਲ ਦੀ ਉਮਰੇ ਪਿਤਾ ਭੀ ਗੁਜ਼ਰ ਗਿਆ। ਨਾਨੀ ਆਪਣੇ ਪਿੰਡ ਬਾਸਰਕੇ ਲੈ ਆਈ। ਇੱਥੇ ਪਿੰਡ ਵਿਚ ਘੁੰਗਣੀਆਂ ਵੇਚਿਆ ਕਰਦੇ ਸਨ। ਸੰਨ ੧੫੪੨ ਵਿਚ (ਉਮਰ ੮ ਸਾਲ) (ਗੁਰੂ) ਅਮਰਦਾਸ ਜੀ ਨੇ ਆਪਣੀ ਲੜਕੀ ਬੀਬੀ ਭਾਨੀ ਨਾਲ ਇਹਨਾਂ ਦੀ ਸ਼ਾਦੀ ਕਰ ਦਿੱਤੀ। ਸੰਨ ੧੫੪੬ ਵਿਚ ਗੋਇੰਦਵਾਲ ਵੱਸਣ 'ਤੇ ਇਹ ਭੀ ਗੋਇੰਦਵਾਲ ਜਾ ਵੱਸੇ।

ਬੀਬੀ ਭਾਨੀ ਜੀ ਨੇ ਇਕ ਦਿਨ ਇਸ਼ਨਾਨ ਕਰਾਂਦਿਆਂ ਚੌਕੀ ਦਾ ਪਾਵਾ ਟੁੱਟਣ 'ਤੇ ਆਪਣਾ ਪੈਰ ਪਾਵੇ ਦੇ ਥਾਂ ਦੇ ਦਿੱਤਾ। ਗੁਰੂ ਅਮਰਦਾਸ ਜੀ ਨੇ ਪ੍ਰਸੰਨ ਹੋ ਕੇ 'ਵਰ' ਦਿੱਤਾ। ਗੁਰਿਆਈ ਦੀ ਗੱਦੀ ਬੀਬੀ ਜੀ ਦੇ ਖ਼ਾਨਦਾਨ ਵਿਚ ਨਹੀਂ ਦੇਣਾ ਚਾਹੁੰਦੇ ਸਨ, ਪਰ 'ਹਾਂ' ਕਰ ਚੁਕੇ ਸਨ, ਮਜ਼ਬੂਰਨ ਮੰਨਣਾ ਪਿਆ। ਪਰ ਇਹ ਭੀ ਉਹਨਾਂ ਕਹਿ ਦਿੱਤਾ ਕਿ ਕਲੇਸ਼ ਆਉਣਗੇ ਤੇ ਆਖ਼ਰ ਗੁਰਿਆਈ ਭੀ ਜਾਂਦੀ ਰਹੇਗੀ।

ਜਦੋਂ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਸਮਾਉਣ ਦਾ ਸਮਾ ਨੇੜੇ

ਆਇਆ, ਤਾਂ ਉਹਨਾਂ 'ਪਰਖ' ਕੀਤੀ। ਬਾਉਲੀ ਦੇ ਪਾਸ ਥੜੇ ਬਣਾਉਣੇ ਸ਼ੁਰੂ ਕਰਾਏ। ਬਾਕੀ ਸਾਰੇ ਸੇਵਕ ਦਿਲ ਛੱਡ ਬੈਠੇ, ਇਕੱਲੇ ਭਾਈ ਜੇਠਾ ਜੀ ਹੀ ਸਾਬਤ ਰਹੇ ਤੇ ਇਹਨਾਂ ਨੂੰ ਗੁਰਿਆਈ ਮਿਲੀ।

### ਮੈਕਾਲਿਫ ਅਨੁਸਾਰ

ਜਨਮ ਸੰਨ ੧੫੩੪ ਵਿਚ ਲਾਹੌਰ ਚੂਨੇ ਮੰਡੀ। ਮਾਪੇ ਬੜੇ ਗਰੀਬ ਸਨ। ਜਦੋਂ ਭਾਈ ਜੇਠਾ ਜੀ ਰਤਾ ਸਿਆਣੇ ਹੋਏ, ਤਾਂ ਇਹਨਾਂ ਨੂੰ ਘੁੰਗਣੀਆਂ ਵੇਚਣ ਭੇਜ ਦਿੱਤੇ ਸਨ। ਇਕ ਦਿਨ ਰਾਵੀ ਦੇ ਕੰਢੇ ਕੁਝ ਸਿੱਖ ਮਿਲ ਪਏ, ਜੋ ਗੋਇੰਦਵਾਲ ਜਾ ਰਹੇ ਸਨ, ਭਾਈ ਜੇਠਾ ਜੀ ਭੀ ਨਾਲ ਚਲੇ ਗਏ। ਤਦੋਂ ਗੁਰੂ ਅਮਰਦਾਸ ਜੀ ਗੁਰੂ ਸਨ।

ਸਤਿਗੁਰੂ ਜੀ ਨੇ ਬੀਬੀ ਭਾਨੀ ਜੀ ਦੀ ਸ਼ਾਦੀ ਇਹਨਾਂ ਨਾਲ ਕਰ ਦਿੱਤੀ। ਸ਼ਾਦੀ ਵੇਲੇ ਭਾਈ ਜੇਠਾ ਜੀ ਨੇ ਸ਼ਬਦ ਉਚਾਰਿਆ, ਜੋ ਗੂਜਰੀ ਰਾਗ ਵਿਚ ਦਰਜ ਹੈ।

ਇਸ਼ਨਾਨ ਤੇ ਚੌਕੀ ਦੇ ਪਾਵੇ ਦੀ ਸਾਖੀ, ਤੇ ਬੀਬੀ ਭਾਨੀ ਜੀ ਨੂੰ ਗੁਰਿਆਈ ਦਾ ਵਰ ਮਿਲਿਆ।

ਅਖੀਰ ਸਮੇਂ ਬਾਉਲੀ ਦੇ ਪਾਸ ਥੜੇ ਬਣਾਉਣ ਦੀ ਸਾਖੀ। ਭਾਈ ਜੇਠਾ ਜੀ ਸਾਬਤ ਰਹੇ ਤੇ ਗੁਰਿਆਈ ਮਿਲੀ।

ਹੁਣ ਇਹਨਾਂ ਦੋਹਾਂ ਇਤਿਹਾਸਕਾਰਾਂ ਦੀ ਲਿਖਤ ਨੂੰ ਗੁਰੂ ਨਾਲ ਵਿਚਾਰੀਏ :

(੧) ਤਵਾਰੀਖ ਅਨੁਸਾਰ ਗੁਰੂ ਅਮਰਦਾਸ ਜੀ ਨੇ ਜਦੋਂ ਬੀਬੀ ਭਾਨੀ ਜੀ ਦੀ ਸ਼ਾਦੀ ਭਾਈ ਜੇਠਾ ਜੀ ਨਾਲ ਕੀਤੀ, ਤਦੋਂ ਜੇਠਾ ਜੀ ਦੀ ਉਮਰ ੮ ਸਾਲ ਦੀ ਸੀ।

ਜੇ ਅਸੀਂ ਉਮਰ ਦਾ ਫਰਕ ਦੋ ਸਾਲ ਭੀ ਮਿਥ ਲਈਏ, ਤਾਂ ਬੀਬੀ ਭਾਨੀ ਜੀ ਦੀ ਉਮਰ ੬ ਸਾਲ ਦੀ ਹੋਈ। ਕਈ ਇਤਿਹਾਸਕਾਰਾਂ ਨੇ ਰਾਈ ਦਾ ਪਹਾੜ ਬਣਾ ਕੇ ਭਾਵੇਂ ਇਹ ਲਿਖਿਆ ਹੋਇਆ ਹੈ ਕਿ ਮੁਗਲ ਰਾਜ ਵਿਚ ਧੱਕੇ ਦੀ ਅੱਤ ਹੋ ਗਈ ਸੀ, ਤੇ ਹਿੰਦੂ ਲੋਕ ਧੀਆਂ ਨੂੰ ਛੋਟੀ ਉਮਰੇ ਵਿਆਹ ਦਿੱਤੇ ਸਨ, ਪਰ ਫਿਰ ਭੀ ਇਹ ਗੱਲ ਮੰਨਣੀ ਬੜੀ ਔਖੀ ਜਾਪਦੀ ਹੈ ਕਿ ਪੰਜ ਛੇ ਸਾਲ ਦੀ ਲੜਕੀ ਨੂੰ ਉਹ ਮਹਾਂ ਪੁਰਖ ਭੀ ਵਿਆਹ ਸਕਦੇ ਹਨ, ਜਿਨ੍ਹਾਂ ਨੇ ਇਸਤ੍ਰੀ

ਜਾਤੀ ਦੀ ਭਾਈਚਾਰਕ ਹਾਲਤ ਨੂੰ ਉੱਚਾ ਕਰਨ ਲਈ ਖਾਸ ਉੱਦਮ ਕੀਤੇ ਸਨ। ਸਤੀ ਦੀ ਰਸਮ ਦੇ ਵਿਰੁੱਧ ਗੁਰੂ ਅਮਰਦਾਸ ਜੀ ਨੇ ਹੀ ਜ਼ੋਰਦਾਰ ਅਵਾਜ਼ ਉਠਾਈ ਸੀ, ਵਿਧਵਾ ਵਿਆਹ ਦਾ ਰਿਵਾਜ ਜਾਰੀ ਕੀਤਾ ਸੀ, ਤੇ ਪਰਦੇ ਦੀ ਰਸਮ ਤੋਂ ਵਰਜਿਆ ਸੀ। ਭਾਵੇਂ ਤਵਾਰੀਖ਼ ਅਨੁਸਾਰ (ਗੁਰੂ) ਅਮਰਦਾਸ ਜੀ ਅਜੇ 'ਗੁਰੂ' ਨਹੀਂ ਬਣੇ ਸਨ, ਪਰ ਗਿਆਨੀ ਗਿਆਨ ਸਿੰਘ ਜੀ ਇਹ ਤਾਂ ਮੰਨਦੇ ਹਨ ਕਿ ਉਸ ਵੇਲੇ ਇਹ ਗੁਰੂ ਅੰਗਦ ਸਾਹਿਬ ਦੀ ਸ਼ਰਨ ਆ ਚੁਕੇ ਹੋਏ ਸਨ, ਕਿਉਂਕਿ ਸੰਨ ੧੫੪੧ ਵਿਚ ਇਹ ਗੁਰੂ ਸਾਹਿਬ ਦੀ ਸ਼ਰਨ ਆਏ ਤੇ ਬੀਬੀ ਭਾਨੀ ਜੀ ਦੀ ਸ਼ਾਦੀ ੧੫੪੨ ਵਿਚ ਕੀਤੀ ਗਈ। ਇਸ ਵਿਚ ਸ਼ੱਕ ਨਹੀਂ ਹੋ ਸਕਦਾ ਕਿ ਦੇਸ਼ ਦੀ ਨਿੱਘਰੀ ਹੋਈ ਹਾਲਤ ਨੂੰ ਸੰਵਾਰਨ ਦੇ ਖਿਆਲ (ਗੁਰੂ) ਅਮਰਦਾਸ ਜੀ ਦੇ ਅੰਦਰ ਪੈਦਾ ਹੋ ਚੁਕੇ ਸਨ ਤੇ ਪੀਆਂ ਨੂੰ ਬਹੁਤ ਹੀ ਛੋਟੀ ਉਮਰੇ ਵਿਆਹ ਦੇਣਾ ਭੀ ਇਹਨਾਂ ਨੂੰ ਉਵੇਂ ਹੀ ਨਾ-ਪਸੰਦ ਹੋਵੇਗਾ ਜਿਵੇਂ ਸਤੀ, ਵਿਧਵਾ ਤੇ ਪਰਦਾ।

ਫਿਰ ਗਿਆਨ ਸਿੰਘ ਜੀ ਲਿਖਦੇ ਹਨ ਕਿ ਵਰ ਪਸੰਦ ਕਰਨ ਵੇਲੇ (ਗੁਰੂ) ਅਮਰਦਾਸ ਜੀ ਨੇ ਪਰੋਹਤ ਨੂੰ ਆਖਿਆ—ਚੰਗਾ ਹੋਇਆ ਜੋ ਮਨ-ਇੱਛਤ ਲੜਕਾ ਮਿਲ ਗਿਆ।

ਮਾਪਿਆਂ ਵਾਲਾ ਦਿਲ ਸਾਹਮਣੇ ਰੱਖ ਕੇ ਤੇ ਇਹ ਗੱਲ ਭੀ ਚੇਤੇ ਰੱਖ ਕੇ ਕਿ (ਗੁਰੂ) ਅਮਰਦਾਸ ਜੀ ਅਜੇ 'ਗੁਰੂ' ਨਹੀਂ ਸਨ, ਆਉ, ਵੇਖੀਏ ਕਿ (ਗੁਰੂ) ਅਮਰਦਾਸ ਜੀ ਨੇ ਆਪਣੀ ਪਿਆਰੀ ਬੱਚੀ ਲਈ ਜੀਵਨ-ਸਾਥੀ ਲੱਭਣ ਲਈ ਉਸ ਵਿਚ ਕਿਹੜੇ ਕਿਹੜੇ 'ਮਨ-ਇੱਛਤ' ਗੁਣ ਵੇਖੇ, ਜੋ ਸਾਧਾਰਨ ਤੌਰ 'ਤੇ ਹਰੇਕ ਸਿਆਣਾ ਪਿਤਾ ਵੇਖਣ ਦੀ ਕੋਸ਼ਿਸ਼ ਕਰਦਾ ਹੈ। ਜੇ ਤਾਂ ਪਰੋਹਤ ਹੀ ਸਾਕ ਕਰ ਆਉਂਦਾ, ਤਾਂ ਹੋਰ ਗੱਲ ਸੀ, ਪਰ ਹੁਣ ਤਾਂ ਪਿਤਾ ਜੀ ਆਪ ਹੀ ਵਰ ਨੂੰ ਪਸੰਦ ਕਰ ਰਹੇ ਸਨ। ਉਸ ਵਕਤ ਭਾਈ ਜੇਠਾ ਜੀ ਦੀ ਦੁਨੀਆਵੀ ਹਾਲਤ ਇਉਂ ਸੀ—ਮਾਤਾ ਪਿਤਾ ਗੁਜ਼ਰ ਚੁਕੇ ਸਨ। ਕੋਈ ਹੋਰ ਵੱਡਾ ਭੈਣ ਭਰਾ ਨਹੀਂ ਸੀ, ਜੋ ਸਿਰ 'ਤੇ ਰੱਖ ਰਖਦਾ। ਨਾਨੀ ਨੇ ਆਪਣੇ ਪਾਸ ਲੈ ਆਂਦਾ, ਪਰ ਨਾਨੀ ਭੀ ਧਨ ਵਲੋਂ ਸੌਖੀ ਨਹੀਂ ਜਾਪਦੀ, ਕਿਉਂਕਿ ਦੋਹਰਤੇ ਨੂੰ ਘੁੰਗਣੀਆਂ ਵੇਚਣ ਭੇਜਣਾ ਘਰ ਦੀ ਅਤਿ ਦਰਜੇ ਦੀ ਗ਼ਰੀਬੀ ਜ਼ਾਹਰ ਕਰਦਾ ਹੈ। ਭਾਈ ਜੇਠਾ ਜੀ ਦੀ ਉਮਰ ਭੀ ਅਜੇ ਸਿਰਫ਼ ਅੱਠ ਸਾਲ ਦੀ ਸੀ, ਜਦੋਂ ਕੋਈ ਗ੍ਰਿਹਸਤੀ ਇਹ ਅੰਦਾਜ਼ਾ ਨਹੀਂ ਲਾ ਸਕਦਾ ਕਿ ਜਿਸ ਬੱਚੇ ਦੇ ਸਿਰ 'ਤੇ ਮਾਂ ਪਿਉ ਨਹੀਂ ਹਨ ਤੇ ਜਿੱਥੇ ਪਲ ਰਿਹਾ ਹੈ ਉੱਥੇ ਭੀ ਗ਼ਰੀਬੀ ਹੀ ਹੈ, ਉਸ ਦਾ ਭਵਿੱਖ ਕਿਹੋ ਜਿਹਾ ਹੋ ਸਕੇਗਾ। ਇਹਨਾਂ ਸਾਰੇ ਹਾਲਾਤ ਨੂੰ ਸਾਹਮਣੇ ਰੱਖ ਕੇ ਕਿਸੇ ਗ੍ਰਿਹਸਤੀ ਦਾ ਇਹ ਆਖਣਾ

ਕਿ 'ਮਨ-ਇੱਛਤ ਲੜਕਾ ਮਿਲ ਗਿਆ' ਬੜੀ ਅਨ-ਹੋਣੀ ਗੱਲ ਜਾਪਦੀ ਹੈ।

ਸੋ ਗਿਆਨੀ ਗਿਆਨ ਸਿੰਘ ਜੀ ਦੀ ਇਹ ਸਾਖੀ ਮੰਨਣ-ਜੋਗ ਨਹੀਂ ਜਾਪਦੀ ਕਿ (ਗੁਰੂ) ਅਮਰਦਾਸ ਜੀ ਨੇ ਬੀਬੀ ਭਾਨੀ ਜੀ ਦੀ ਸ਼ਾਦੀ ਅਠ ਸਾਲ ਦੀ ਉਮਰੇ ਕਰ ਦਿੱਤੀ ਸੀ।

(੨) ਮੈਕਾਲਿਫ ਲਿਖਦਾ ਹੈ ਕਿ ਭਾਈ ਜੇਠਾ ਜੀ ਦੇ ਮਾਪੇ ਇਹਨਾਂ ਨੂੰ ਘੁੰਗਣੀਆਂ ਵੇਚਣ ਭੇਜਿਆ ਕਰਦੇ ਸਨ, ਤੇ ਜੇਠਾ ਜੀ ਕਈ ਵਾਰੀ ਘੁੰਗਣੀਆਂ ਮੁਫਤ ਹੀ ਸੰਤਾਂ ਸਾਧਾਂ ਨੂੰ ਖੁਆ ਆਇਆ ਕਰਦੇ ਸਨ।

ਇਸ ਗੱਲ ਨੂੰ ਭੀ ਰਤਾ ਗੁਰੂ ਨਾਲ ਗਿ੍ਹਸਤੀਆਂ ਵਾਂਗ ਵਿਚਾਰੋ। ਤੁਸਾਂ ਸ਼ਾਇਦ ਕਦੇ ਪਿੰਡਾਂ ਵਿਚ ਘੁੰਗਣੀਆਂ ਵੇਚਣ ਵਾਲੇ ਕਿਸੇ ਮੁੰਡੇ ਨੂੰ ਵੇਖਿਆ ਹੋਵੇਗਾ। ਘੁੰਗਣੀਆਂ ਸਿਰਫ ਉਹੀ ਮੁੰਡੇ ਵੇਚਦੇ ਫਿਰਦੇ ਹਨ ਜੋ ਬਹੁਤ ਹੀ ਗ਼ਰੀਬ ਹੁੰਦੇ ਹਨ, ਜਿਨ੍ਹਾਂ ਦਾ ਪਿਉ ਭੀ ਗੁਜ਼ਰ ਚੁਕਾ ਹੁੰਦਾ ਹੈ, ਜਾਂ ਪਿਉ ਇਤਨਾ ਬੁੱਢਾ ਤੇ ਗ਼ਰੀਬ ਹੁੰਦਾ ਹੈ ਕਿ ਉਹ ਆਪ ਕੋਈ ਕਿਰਤ-ਕਾਰ ਨਹੀਂ ਕਰ ਸਕਦਾ ਤੇ ਰੋਜ਼ੀ ਦਾ ਭੀ ਹੋਰ ਕੋਈ ਵਸੀਲਾ ਨਹੀਂ ਹੁੰਦਾ। ਜੇ ਮੈਕਾਲਿਫ ਅਨੁਸਾਰ ਅਸੀਂ ਇਹ ਮੰਨ ਲਈਏ ਕਿ ਭਾਈ ਜੇਠਾ ਜੀ ਦੇ ਮਾਪੇ ਜੀਉਂਦੇ ਸਨ ਤੇ ਮਾਪੇ ਹੀ ਘੁੰਗਣੀਆਂ ਵੇਚਣ ਭੇਜਦੇ ਸਨ, ਤਾਂ ਇਹ ਭੀ ਮੰਨਣਾ ਪਏਗਾ ਕਿ ਭਾਈ ਜੇਠਾ ਜੀ ਦਾ ਹੋਰ ਕੋਈ ਵੱਡਾ ਭਰਾ ਨਹੀਂ ਸੀ, ਮਾਪੇ ਇਤਨੇ ਬਿਰਧ ਸਨ ਕਿ ਪਿਤਾ ਰੋਜ਼ੀ ਕਮਾਣ ਜੋਗਾ ਨਹੀਂ ਸੀ। ਨਿਰਾ ਇਹੀ ਨਹੀਂ, ਜੇ ਭਾਈ ਜੇਠਾ ਜੀ ਦੇ ਪਿਤਾ ਹਰਦਾਸ ਜੀ ਕੋਈ ਹੱਟੀ-ਪੱਟੀ ਕਰਦੇ ਸਨ, ਤਾਂ ਗ਼ਰੀਬ ਹੁੰਦਿਆਂ ਭੀ ਉਹ ਆਪਣੇ ਪੁੱਤਰ ਨੂੰ ਹੱਟੀ 'ਤੇ ਬਿਠਾਂਦੇ ਤੇ ਸੌਦਾ-ਸੂਤ ਕਰਨ ਦੀ ਜਾਚ-ਸਿਖਾਂਦੇ। ਕੋਈ ਅਤਿ ਦਰਜੇ ਦੀ ਹੀ ਗ਼ਰੀਬੀ ਤੇ ਤੰਗੀ ਆ ਗਈ ਹੋਵੇਗੀ, ਜਿਸ ਕਰਕੇ ਪਿਤਾ ਜੀ ਨੇ ਘੁੰਗਣੀਆਂ ਵੇਚਣ ਵਰਗੇ ਨਖਿੱਧ ਕੰਮ 'ਤੇ ਆਪਣੇ ਪੁੱਤਰ ਨੂੰ ਲਾਇਆ ਹੋਵੇਗਾ।

ਇਸ ਤੋਂ ਇਕ ਹੋਰ ਨਤੀਜਾ ਭੀ ਨਿਕਲਦਾ ਹੈ। ਰੋਜ਼ੀ ਲਈ ਭਾਈ ਜੇਠਾ ਜੀ ਹੀ ਆਪਣੇ ਬਿਰਧ ਮਾਪਿਆਂ ਦਾ ਆਸਰਾ-ਪਰਨਾ ਸਨ। ਪਰ ਮੈਕਾਲਿਫ ਲਿਖਦਾ ਹੈ ਕਿ ਗੋਇੰਦਵਾਲ ਵਿਚ ਬਾਉਲੀ ਬਣ ਰਹੀ ਸੀ, ਇਕ ਸਿਖ-ਜਥਾ ਉਧਰ ਜਾ ਰਿਹਾ ਸੀ, ਰਾਵੀ ਦੇ ਕੰਢੇ ਭਾਈ ਜੇਠਾ ਜੀ ਨਾਲ ਮੇਲ ਹੋਇਆ, ਇਹਨਾਂ ਸਿੱਖਾਂ ਨੂੰ ਹੀ ਘੁੰਗਣੀਆਂ ਖੁਆ ਕੇ ਇਹ ਭੀ ਉਸ ਜਥੇ ਨਾਲ ਗੋਇੰਦਵਾਲ ਚਲੇ ਗਏ। ਇਹ ਸਾਖੀ ਰਤਾ ਸੁਣਾਓ ਕਿਸੇ ਬੜੇ ਗ਼ਰੀਬ ਬਿਰਧ ਮਾਂ ਪਿਉ ਨੂੰ ਜਿਨ੍ਹਾਂ ਦਾ ਇਕੋ ਇਕ ਪੁੱਤਰ ਹੋਵੇ ਤੇ ਉਹੀ ਉਹਨਾਂ ਦੀ ਰੋਜ਼ੀ ਦਾ ਵਸੀਲਾ

ਹੋਵੇ। ਕੀ ਕਿਸੇ ਹੋਣਹਾਰ ਬੱਚੇ ਨੂੰ ਇਹ ਸੋਭਦਾ ਹੈ ਕਿ ਆਪਣੇ ਮਾਪਿਆਂ ਨੂੰ ਨਿਆਸਰੇ ਛੱਡ ਕੇ, ਉਹਨਾਂ ਨੂੰ ਖ਼ਬਰ ਦੇਣ ਤੋਂ ਬਿਨਾ ਹੀ ਘਰੋਂ ਤੁਰ ਜਾਏ ? ਭਾਈ ਜੇਠਾ ਜੀ ਦੇ ਤੁਰ ਜਾਣ ਪਿਛੋਂ ਗਰੀਬ ਬਿਰਧ ਮਾਪਿਆਂ ਦਾ ਕੀ ਹਾਲ ਹੋਇਆ ਹੋਵੇਗਾ ? ਪਤਾ ਨਹੀਂ ਪੁੱਤਰ ਕਿੱਥੇ ਚਲਾ ਗਿਆ ਹੈ, ਉਹ ਇਸ ਗੱਲੋਂ ਭੀ ਕਿਤਨੇ ਕੁ ਤਰਲੇ-ਮੱਛੀ ਹੁੰਦੇ ਹੋਣਗੇ ! ਜੇ ਇਹ ਮੰਨ ਲਈਏ ਕਿ ਗੁਰੂ ਅਮਰਦਾਸ ਜੀ ਨੇ ਗੁਰੂ ਬਣਦਿਆਂ-ਸਾਰ ਹੀ ਬਾਉਲੀ ਲਵਾਣੀ ਸ਼ੁਰੂ ਕਰ ਦਿੱਤੀ ਸੀ, ਤਾਂ ਭੀ ਇਹ ਬਾਉਲੀ ਸੰਨ ੧੫੫੨ ਵਿਚ ਸ਼ੁਰੂ ਹੋਈ ਤੇ ਇਸ ਵੇਲੇ ਭਾਈ ਜੇਠਾ ਜੀ ਦੀ ਉਮਰ ੧੮ ਸਾਲ ਦੀ ਬਣੀ। ਕੌਣ ਮੰਨ ਸਕਦਾ ਹੈ ਇਸ ਗੱਲ ਨੂੰ ਕਿ ਇਤਨੇ ਸਿਆਣੇ-ਬਿਆਣੇ ਹੋ ਕੇ ਭਾਈ ਜੇਠਾ ਜੀ ਆਪਣੇ ਬੁੱਢੇ ਗਰੀਬ ਮਾਪਿਆਂ ਨੂੰ ਰੁਲਦੇ ਛੱਡ ਕੇ ਬਾਉਲੀ ਦੀ ਸੇਵਾ ਕਰਨ ਤੁਰ ਪਏ ਹੋਣਗੇ ? ਪਰ ਬਾਉਲੀ ਤਾਂ ਬਣਨੀ ਹੀ ਸੰਨ ੧੫੫੯ ਵਿਚ ਸ਼ੁਰੂ ਹੋਈ ਸੀ, ਉਸ ਵੇਲੇ ਭਾਈ ਜੇਠਾ ਜੀ ਦੀ ਉਮਰ ੨੫ ਸਾਲ ਦੀ ਸੀ, ਗੁਰੂ ਅਮਰਦਾਸ ਜੀ ਤਦੋਂ ਹਰਿਦੁਆਰ ਭੀ ਹੋ ਆਏ ਸਨ ਤੇ ਭਾਈ ਜੇਠਾ ਜੀ ਭੀ ਨਾਲ ਹੀ ਸਨ, ਕਿਉਂਕਿ ਉਹਨਾਂ ਉਥੋਂ ਦੇ ਅੱਖੀਂ-ਛਿੱਠੇ ਸਾਰੇ ਹਾਲ ਆਪਣੇ ਗੁਰੂ ਬਣਨ ਦੇ ਵੇਲੇ ਇਕ ਛੰਤ ਵਿਚ ਲਿਖੇ ਸਨ, ਜੋ ਛੰਤ ਤੁਖਾਰੀ ਰਾਗ ਵਿਚ ਦਰਜ ਹੈ।

ਸੋ, ਮੈਕਾਲਿਫ਼ ਦੀ ਇਹ ਸਾਖੀ ਠੀਕ ਨਹੀਂ ਮੰਨੀ ਜਾ ਸਕਦੀ ਕਿ ਭਾਈ ਜੇਠਾ ਜੀ ਆਪਣੇ ਮਾਪਿਆਂ ਦੇ ਜੀਉਂਦਿਆਂ ਘੁੰਗਣੀਆਂ ਵੇਚਦੇ ਸਨ ਤੇ ਉੱਥੋਂ ਕਿਸੇ ਸਿਖ-ਜੱਥੇ ਨਾਲ ਗੋਇੰਦਵਾਲ ਚਲੇ ਗਏ ਸਨ।

(੩) ਮੈਕਾਲਿਫ਼ ਤੇ ਸ਼ਬਦਾਰਥ ਵਾਲੇ ਲਿਖਦੇ ਹਨ ਕਿ ਗੁਰੂ ਅਮਰਦਾਸ ਜੀ ਨੇ 'ਗੁਰੂ' ਹੋਣ ਦੇ ਸਮੇਂ ਬੀਬੀ ਭਾਨੀ ਜੀ ਦਾ ਵਿਆਹ ਭਾਈ ਜੇਠਾ ਜੀ ਨਾਲ ਕੀਤਾ। ਜਦੋਂ ਢੁਕਾਅ ਹੋਇਆ, ਜੇਠਾ ਜੀ ਸਹੁਰੇ-ਘਰ ਵੜਨ ਲੱਗੇ ਤਾਂ ਸਤਿਗੁਰੂ ਜੀ ਨੇ ਆਖਿਆ—ਕਾਕਾ ! ਸਾਡੀ ਰੀਤ ਹੈ ਜੁਆਈ ਨੂੰ ਪਹਿਲੀ ਮੂੰਹ-ਮੰਗੀ ਚੀਜ਼ ਦੇਣੀ, ਤੂੰ ਭੀ ਕੁਝ ਮੰਗ। ਭਾਈ ਜੇਠਾ ਜੀ ਨੇ ਉਸ ਵੇਲੇ ਹੇਠ-ਲਿਖਿਆ ਸ਼ਬਦ ਉਚਾਰਿਆ :

ਹਰਿ ਕੇ ਜਨ ਸਤਿਗੁਰ ਸਤ ਪੁਰਖਾ

ਬਿਨਉ ਕਰਉ ਗੁਰ ਪਾਸਿ॥.....

ਧਨੁ ਧੰਨੁ ਸਤ ਸੰਗਤਿ ਜਿਤੁ ਹਰਿ ਰਸੁ ਪਾਇਆ

ਮਿਲਿ ਜਨ ਨਾਨਕ ਨਾਮੁ ਪਰਗਾਸਿ॥੪॥੪॥

(ਗੁਜਰੀ ਮ: ੪)

ਸਿਖ-ਇਤਿਹਾਸ ਨੂੰ ਹਾਸੋ-ਹੀਣਾ ਬਣਾਣ ਦੀ ਇੱਥੇ ਤਾਂ ਹੱਦ ਕਰ ਦਿੱਤੀ ਗਈ ਹੈ। ਅਜਿਹੀਆਂ ਬੇ-ਬਫ਼ੀਆਂ ਗੱਲਾਂ ਅੱਖਾਂ ਮੀਟ ਕੇ ਮੰਨੀਆਂ ਨਹੀਂ ਜਾ ਸਕਦੀਆਂ। ਮੈਕਾਲਿਫ਼ ਅਨੁਸਾਰ ਹੀ ਸ਼ਾਦੀ ਕਦੋਂ ਹੋਈ? ਸੰਨ ੧੫੫੩ ਵਿਚ। ਭਾਈ ਜੇਠਾ ਜੀ ਦੀ ਉਮਰ ਉਸ ਵੇਲੇ ੧੯ ਸਾਲ ਦੀ ਸੀ। ਇਹ ਕਦੋਂ 'ਗੁਰੂ' ਬਣੇ? ਸੰਨ ੧੫੭੪ ਵਿਚ, ਜਦੋਂ ਇਹਨਾਂ ਦੀ ਉਮਰ ੪੦ ਸਾਲ ਦੀ ਹੋਈ, ਵਿਆਹ ਤੋਂ ਪੂਰੇ ੨੧ ਸਾਲ ਪਿਛੋਂ। ਪਰ 'ਗੁਰੂ' ਬਣਨ ਤੋਂ ੨੧ ਸਾਲ ਪਹਿਲਾਂ ਇਹ ਭਾਈ ਜੇਠਾ ਜੀ ਆਪਣੀ ਕਿਸੇ ਰਚਨਾ ਵਿਚ ਲਫ਼ਜ਼ 'ਨਾਨਕ' ਵਰਤਣ ਦੇ ਹੱਕਦਾਰ ਕਿਸੇ ਭੀ ਹਾਲਤ ਵਿਚ ਨਹੀਂ ਹੋ ਸਕਦੇ ਸਨ! ਇਹ ਸ਼ਬਦ 'ਗੁਰੂ' ਹੁੰਦਿਆਂ ਹੀ ਉਚਾਰਿਆ ਜਾ ਸਕਦਾ ਸੀ ਤੇ ਉਚਾਰਿਆ ਸੀ।

(੪) ਘਰ ਵਿਚ ਹੀ ਗੁਰਿਆਈ ਟਿਕੀ ਰਹਿਣ ਦਾ ਵਰ ਮੰਗਣ ਦੀ ਸਾਖੀ ਭੀ ਸਿਰ ਤੋਂ ਪੈਰਾਂ ਤਕ ਸਾਰੀ ਦੀ ਸਾਰੀ ਬੜੀ ਹੈਰਾਨੀ ਪੈਦਾ ਕਰਨ ਵਾਲੀ ਹੈ। ਗਿਆਨ ਸਿੰਘ ਜੀ ਲਿਖਦੇ ਹਨ—“ਇਕ ਦਿਨ ਇਸ਼ਨਾਨ ਦੇ ਸਮੇਂ ਚੌਕੀ ਦਾ ਪਾਵਾ ਟੁੱਟ ਗਿਆ.....ਬੀਬੀ ਜੀ ਨੇ ਆਪਣਾ ਪੈਰ ਪਾਵੇ ਦੇ ਥਾਂ ਰੱਖ ਦਿੱਤਾ.....ਜਦ ਗੁਰੂ ਜੀ ਇਸ਼ਨਾਨ ਕਰ ਕੇ ਉਤਰੇ ਤਾਂ ਲਾਲ ਰੰਗ ਦਾ ਪਾਣੀ ਵਗਦਾ ਵੇਖ ਕੇ.....।”

ਇਹਨਾਂ ਲਫ਼ਜ਼ਾਂ ਵਿਚ ਦਿੱਤੀ ਸਾਖੀ ਗੁਰੂ ਨਾਲ ਵਿਚਾਰਨ ਦੀ ਲੋੜ ਹੈ। ਕੀ ਚੌਕੀ ਦਾ ਪਾਵਾ ਬੈਠਣ ਲੱਗਿਆਂ ਟੁੱਟਾ ਸੀ, ਜਾਂ ਜਦੋਂ ਬੈਠ ਕੇ ਇਸ਼ਨਾਨ ਕਰ ਰਹੇ ਸਨ? ਸਾਧਾਰਨ ਤੌਰ 'ਤੇ ਤਾਂ ਪਾਵਾ ਤਦੋਂ ਹੀ ਟੁੱਟਣਾ ਚਾਹੀਦਾ ਹੈ ਜਦੋਂ ਚੌਕੀ 'ਤੇ ਬੈਠਣ ਲਗੇ ਸਨ। ਜਦੋਂ ਇਕ ਵਾਰੀ ਬੈਠ ਗਏ, ਸਭਨਾਂ ਪਾਵਿਆਂ ਉੱਤੇ ਭਾਰ ਸਾਵਾਂ ਹੋ ਗਿਆ, ਤਦੋਂ ਕਿਸੇ ਇਕ ਪਾਵੇ ਦੇ ਟੁੱਟਣ ਦੀ ਸੰਭਾਵਨਾ ਘਟ ਗਈ। ਫਿਰ, ਇਹ ਇਕ ਬੜੀ ਅਚਰਜ ਗੱਲ ਹੈ ਕਿ ਪਾਵੇ ਦੇ ਟੁੱਟਣ ਦੀ ਖ਼ਬਰ ਚੌਕੀ ਉੱਤੇ ਬੈਠੇ ਹੋਏ ਗੁਰੂ ਅਮਰਦਾਸ ਜੀ ਨੂੰ ਨਾ ਹੋ ਸਕੀ ਤੇ ਕੋਲ ਖਲੋਤੀ ਬੀਬੀ ਭਾਨੀ ਜੀ ਨੂੰ ਹੋ ਗਈ। ਸਗੋਂ ਗੱਲ ਇਸ ਦੇ ਉਲਟ ਹੋਣੀ ਚਾਹੀਦੀ ਸੀ। ਪਾਵੇ ਦੀ ਕੜੱਕ ਦਾ ਖੜਾਕ ਉਸ ਜਿਸਮ ਨੂੰ ਤੁਰਤ ਮਹਿਸੂਸ ਹੋ ਜਾਣਾ ਸੀ, ਜੋ ਚੌਕੀ ਨਾਲ ਛੋਹ ਰਿਹਾ ਸੀ। ਫਿਰ, ਕੀ ਚੌਕੀ ਦੇ ਪਾਵੇ ਪਹਿਲਾਂ ਹੀ ਢਿੱਲੇ ਸਨ ਤੇ ਟੁੱਟਣ ਵਾਲੇ ਸਨ? ਪਾਵੇ ਪਹਿਲਾਂ ਹੀ ਢਿੱਲੇ ਹੋਣ ਦੀ ਹਾਲਤ ਵਿਚ ਸਤਿਗੁਰੂ ਜੀ ਅਤੇ ਬੀਬੀ ਜੀ ਦੋਹਾਂ ਨੂੰ ਇਹ ਧਿਆਨ ਰਹਿਣਾ ਕੁਦਰਤੀ ਗੱਲ ਸੀ, ਕਿਤੇ ਕੋਈ ਪਾਵਾ ਨਾ ਟੁੱਟ ਜਾਏ। ਜੋ ਬੀਬੀ ਜੀ ਸਤਿਗੁਰੂ ਜੀ ਦੀ ਸੇਵਾ ਇਤਨੇ ਧਿਆਨ ਤੇ ਕਰਬਾਨੀ ਨਾਲ ਕਰਨ ਨੂੰ ਤਤਪਰ ਰਹਿੰਦੇ ਸੀ, ਉਹ ਟੁੱਟਣ

ਵਾਲੀ ਚੌਕੀ ਸਤਿਗੁਰੂ ਜੀ ਵਾਸਤੇ ਡਾਹਣ ਦੀ ਗਲਤੀ ਕਦੇ ਭੀ ਨਾ ਕਰਦੇ।

ਜੇ ਗ੍ਰਿਹਸਤੀ ਬੰਦਿਆਂ ਵਾਂਗ ਇਸ਼ਨਾਨ ਵਾਲੀ ਉਸ ਸਾਖੀ ਨੂੰ ਵਿਚਾਰਦੇ ਜਾਈਏ ਤਾਂ ਰਾਹ ਵਿਚ ਕਈ ਅੜਿੱਕੇ ਪੈਂਦੇ ਜਾਪਦੇ ਹਨ। ਪਰ ਇਹ ਅੜਿੱਕੇ ਹੱਲ ਨਾ ਹੁੰਦਿਆਂ ਭੀ ਹਾਲਾਂ ਅਸੀਂ ਉਸ ਸਾਖੀ ਨੂੰ ਉਸੇ ਤਰ੍ਹਾਂ ਠੀਕ ਮੰਨ ਲੈਂਦੇ ਹਾਂ ਜਿਵੇਂ ਗਿਆਨੀ ਗਿਆਨ ਸਿੰਘ ਨੇ ਲਿਖੀ ਹੈ। ਹੁਣ ਇਸ ਤੋਂ ਅੱਗੋਂ ਚੱਲੀਏ।

ਗਿਆਨੀ ਜੀ ਲਿਖਦੇ ਹਨ—“ਗੁਰੂ ਅਮਰਦਾਸ ਜੀ ਨੇ ਬੀਬੀ ਭਾਨੀ ਜੀ ਦੀ ਸੇਵਾ ਤੇ ਪ੍ਰਸੰਨ ਹੋ ਕੇ ਕੋਈ ਵਰ ਮੰਗਣ ਦੀ ਆਗਿਆ ਕੀਤੀ, ਤੇ ਬੀਬੀ ਜੀ ਨੇ ਅਰਜ਼ ਕੀਤੀ ਕਿ ਗੁਰਿਆਈ ਹੁਣ ਮੇਰੇ ਪਤੀ ਦੀ ਕੁਲ ਵਿਚ ਹੀ ਟਿਕੀ ਰਹੇ। ਇਹ ਸੁਣ ਕੇ ਗੁਰੂ ਜੀ ਕੁਝ ਚਿਰ ਚੁੱਪ ਰਹੇ ਤੇ ਆਖਣ ਲਗੇ—‘ਇਹ ਕਿਸੇ ਦੀ ਦਾਦੇਹਾਲੀ ਨਹੀਂ। ਜੇ ਮਲਕੀਅਤ ਸਮਝੀ ਜਾਊ ਤਾਂ ਰਹੂ ਨਾਹੀ ਤੇ ਨਾ ਹੀ ਸੁਖ ਦੇਊ.....।’ ਗੁਰੂ ਜੀ ਦੀ ਮਰਜ਼ੀ ਮੌਰੂਸੀ ਵਿਰਸਾ ਕਰਨ ਦੀ ਨਹੀਂ ਸੀ.....।”

ਗਿਆਨੀ ਜੀ ਦੀ ਇਸ ਲਿਖਤ ਤੋਂ ਇਹ ਗੱਲ ਸਾਫ਼ ਸਪੱਸ਼ਟ ਹੈ ਕਿ ਸਤਿਗੁਰੂ ਜੀ ਨੂੰ ਬੀਬੀ ਭਾਨੀ ਜੀ ਦੀ ਇਹ ਮੰਗ ਪਸੰਦ ਨਹੀਂ ਆਈ ਸੀ, ਕਿਉਂਕਿ ਇਹ ਮੰਗ ਗੁਰੂ-ਘਰ ਦੀ ਮਰਯਾਦਾ ਦੇ ਉਲਟ ਸੀ। ਕਿਆ ਅਜਬ ਹਾਸੋ-ਹੀਣੀ ਸ਼ਰਧਾ ਹੈ ਕਿ ਇਕ ਸਿਖ ਹੀ ਆਪਣੇ ਸਤਿਗੁਰੂ ਗੁਰੂ ਅਮਰਦਾਸ ਜੀ ਬਾਬਤ ਲਿਖੇ ਕਿ ਉਹਨਾਂ ਨੇ ਬੀਬੀ ਭਾਨੀ ਜੀ ਨੂੰ ਵਰ ਦੇ ਹੀ ਦਿੱਤਾ, ਭਾਵੇਂ ਉਹ ਮੰਗ ਗੁਰੂ-ਘਰ ਦੀ ਮਰਯਾਦਾ ਦੇ ਵਿਰੁੱਧ ਸੀ। ਫਿਰ, ਹੋਰ ਵੇਖੋ। ਇਸ ਉਲਟ-ਪੁਲਟ ਜਿਹੀ ਸਾਖੀ ਨੂੰ ਸਿਰੇ ਚਾੜ੍ਹਨ ਲਈ ਗਿਆਨੀ ਜੀ ਬੀਬੀ ਭਾਨੀ ਜੀ ਵਾਸਤੇ ਕੀ ਲਫਜ਼ ਵਰਤਣ 'ਤੇ ਮਜਬੂਰ ਹੋ ਗਏ ਹਨ? ਲਿਖਦੇ ਹਨ—‘ਬੀਬੀ ਭਾਨੀ ਜੀ ਨੇ ਤਿਆ-ਹਠ ਨਾ ਛਡਿਆ।’ ਕੀ ਇਹ ਲਫਜ਼ ਸਖ਼ਤ ਨਿਰਾਦਰੀ ਭਰੇ ਨਹੀਂ ਹਨ? ਦੂਜੇ ਪਾਸੇ, ਕੀ ਸਿਖ ਸੇਵਕ ਦਾ ਰਵੱਈਆ ਇਹੀ ਹੋਣਾ ਚਾਹੀਦਾ ਹੈ ਕਿ ਆਪਣੇ ਸਤਿਗੁਰੂ ਨੂੰ ਉਹ ਕੰਮ ਕਰਨ 'ਤੇ ਮਜਬੂਰ ਕਰੇ ਜੋ ਗੁਰੂ-ਘਰ ਦੀ ਮਰਯਾਦਾ ਦੇ ਉਲਟ ਹੋਵੇ? ਕੀ ਗੁਰੂ ਨੂੰ ਉਸ ਦੀ ਇਤਨੀ ਭਾਰੀ ਜ਼ਿੰਮੇਵਾਰੀ ਦੇ ਉਲਟ ਤੁਰਨ ਲਈ ਮਜਬੂਰ ਕੀਤਾ ਭੀ ਜਾ ਸਕਦਾ ਹੈ? ਜੇ ਗੁਰਿਆਈ ਨੂੰ ਮੌਰੂਸੀ ਵਿਰਸਾ ਬਣਾਉਣਾ ਗੁਰੂ ਨੂੰ ਚੰਗਾ ਨਹੀਂ ਸੀ ਲਗਦਾ; ਤਾਂ ਕੀ ਅਸੀਂ ਇਹ ਆਖ ਕੇ ਆਪਣੇ ਦੀਨ ਦੁਨੀਆ ਦੇ ਵਾਲੀ ਗੁਰੂ ਦੀ ਨਿਰਾਦਰੀ ਨਹੀਂ ਕਰ ਰਹੇ ਕਿ ਉਹਨਾਂ ਨੇ ਆਪਣੀ ਜ਼ਮੀਰ ਦੇ ਉਲਟ ਕੰਮ ਕੀਤਾ?

ਰਤਾ ਉਸ ‘ਵਰ’ ਨੂੰ ਭੀ ਚੰਗੀ ਤਰ੍ਹਾਂ ਪੜ੍ਹ ਕੇ ਵਿਚਾਰੋ। ਕੀ ਇਹ ਵਰ

ਹੈ ਜਾਂ ਸਰਾਪ ? ਬੀਬੀ ਭਾਨੀ ਜੀ ਨੇ ਆਪਣੀ ਹੀ ਕੁਲ ਵਿਚ ਟਿਕੀ ਰਹਿਣ ਵਾਲੀ ਗੁਰਿਆਈ ਮੰਗੀ, ਪਰ ਸਤਿਗੁਰੂ ਨੇ ਨਾਲ ਹੀ ਇਹ ਭੀ ਕਹਿ ਦਿੱਤਾ ਕਿ ਝਗੜੇ ਕਲੇਸ਼ ਕਰਨੇ ਪੈਣਗੇ। ਗਿਆਨੀ ਜੀ ਦੇ ਖਿਆਲ ਅਨੁਸਾਰ ਸਤਿਗੁਰੂ ਜੀ ਦੇ ਇਸੇ ਬਚਨ ਕਰਕੇ 'ਦਸਮ ਗੁਰੂ ਜੀ ਤਕ ਜੋ ਛੇ ਗੁਰੂ ਹੋਏ, ਉਹ ਕਲੇਸ਼ਾਂ ਵਿਚ ਹੀ ਉਮਰ ਕੱਟਦੇ ਰਹੇ ਤੇ ਅੰਤ ਨੂੰ ਸੋਢੀਆਂ ਦੇ ਘਰ ਗੁਰਿਆਈ ਭੀ ਨਾ ਰਹੀ।' ਬੀਬੀ ਜੀ ਦੇ ਵਰ ਮੰਗਣ ਦਾ ਕਿਤਨਾ ਭਿਆਨਕ ਸਿੱਟਾ ਨਿਕਲਿਆ ! ਕੀ ਗੁਰੂ ਅਰਜਨ ਸਾਹਿਬ ਦੀ ਸ਼ਹੀਦੀ ਇਸੇ ਬਚਨ ਕਰਕੇ ਹੋਈ ਸੀ ? ਕੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਭੀ ਗੁਰੂ ਅਮਰਦਾਸ ਜੀ ਦੇ ਵਾਕ ਅਨੁਸਾਰ ਹੀ ਕਤਲ ਹੋਣਾ ਪਿਆ ? ਗੁਰੂ ਗੋਬਿੰਦ ਸਿੰਘ ਜੀ ਉੱਤੇ ਮੁਸੀਬਤਾਂ ਦਾ ਪਹਾੜ ਆ ਪੈਣਾ, ਚਾਰੇ ਸਾਹਿਬਜ਼ਾਦੇ ਸ਼ਹੀਦ ਹੋ ਜਾਣੇ, ਉਹਨਾਂ ਦੀ ਆਪਣੀ ਕੁਲ ਹੀ ਮੁੱਕ ਜਾਣੀ—ਕੀ ਇਹ ਸਭ ਕੁਝ ਉਸੇ ਬਚਨ ਦਾ ਫਲ ਸੀ ? ਤਾਂ ਫਿਰ ਇਹ 'ਵਰ' ਕਿਸ ਤਰ੍ਹਾਂ ਹੋਇਆ ? ਜੇ ਇਹ 'ਵਰ' ਹੈ, ਤਾਂ ਸਰਾਪ ਕਿਸ ਨੂੰ ਆਖੋਗੇ ? ਪਰ ਇੱਥੇ ਇਕ ਹੋਰ ਔਕੜ ਆ ਪਈ। ਜੇ ਇਹ ਸਾਰੀਆਂ ਮੁਸੀਬਤਾਂ ਤੇ ਕਲੇਸ਼ ਗੁਰੂ ਅਮਰਦਾਸ ਜੀ ਦੇ ਬਚਨ ਅਨੁਸਾਰ ਵਾਪਰੇ ਤਾਂ ਗੁਰੂ ਅਰਜਨ ਸਾਹਿਬ, ਗੁਰੂ ਤੇਗ ਬਹਾਦਰ ਸਾਹਿਬ ਅਤੇ ਸਾਹਿਬਜ਼ਾਦਿਆਂ ਨੂੰ 'ਸ਼ਹੀਦ' ਕਿਵੇਂ ਆਖ ਸਕਦੇ ਹਾਂ ? ਭਾਈ ਮਨੀ ਸਿੰਘ ਜੀ ਨੇ ਸਾਰੀ ਗੁਰਬਾਣੀ ਨੂੰ ਨਵੀਂ ਤਰਤੀਬ ਦੇ ਕੇ ਕਰੇਕ ਗੁਰੂ ਦੀ ਬਾਣੀ ਵਖ-ਵਖ ਲਿਖ ਦਿਤੀ। ਇਤਿਹਾਸ ਲਿਖਦਾ ਹੈ ਕਿ ਖ਼ਾਲਸੇ ਨੇ ਸਰਾਪ ਦਿੱਤਾ—ਜਿਵੇਂ ਤੁਸਾਂ ਗੁਰੂ ਗ੍ਰੰਥ ਸਾਹਿਬ ਦੇ ਬੰਦ ਬੰਦ ਵਖਰੇ ਕੀਤੇ ਹਨ, ਤਿਵੇਂ ਤੁਹਾਡੇ ਭੀ ਬੰਦ ਬੰਦ ਕੱਟੇ ਜਾਣਗੇ। ਕੀ ਇਸ ਸਾਖੀ ਅਨੁਸਾਰ ਭਾਈ ਮਨੀ ਸਿੰਘ ਜੀ ਨੂੰ 'ਸ਼ਹੀਦ' ਕਹੋਗੇ ਜਾਂ ਉਹਨਾਂ ਖ਼ਾਲਸੇ ਦੀ ਦਿੱਤੀ ਹੋਈ ਸਜ਼ਾ ਭੁਗਤੀ ਸੀ ? ਸਿਖ-ਇਤਿਹਾਸ ਕਾਹਦਾਂ ਹੋਇਆ, ਹਿੰਦੂਆਂ ਦੇ ਦੇਵਤਿਆਂ ਵਾਂਗ ਵਰ-ਸਰਾਪਾਂ ਦੀ ਕਹਾਣੀ ਬਣ ਗਈ। ਦੋਵੇਂ ਘਰ ਪੂਰੇ ਨਹੀਂ ਕੀਤੇ ਜਾ ਸਕਦੇ। ਜਾਂ ਸਰਾਪ ਦਾ ਨਤੀਜਾ ਆਖੋ, ਜਾਂ ਉਹਨਾਂ ਨੂੰ 'ਸ਼ਹੀਦ' ਆਖੋ। ਕੀ ਜੇ ਬੀਬੀ ਭਾਨੀ ਜੀ 'ਵਰ' ਨਾ ਮੰਗਦੇ ਤਾਂ ਗੁਰੂ ਅਰਜਨ ਸਾਹਿਬ ਨੂੰ ਤਸੀਹੇ ਸਹਾਰ ਕੇ ਸ਼ਹੀਦ ਨਾ ਹੋਣਾ ਪੈਂਦਾ ?—ਕਿਤਨਾ ਭਿਆਨਕ ਤੇ ਡਰਾਉਣਾ 'ਵਰ' ਸੀ !

ਗਿਆਨੀ ਗਿਆਨ ਸਿੰਘ ਜੀ ਤਾਂ ਇਸ 'ਵਰ' ਦਾ ਇਕ ਹੋਰ ਭਿਆਨਕ ਨਤੀਜਾ ਭੀ ਲਿਖ ਗਏ ਹਨ। ਲਿਖਦੇ ਹਨ—“ਜਿਸ ਤਰ੍ਹਾਂ ਇਸ ਮਜ਼੍ਹਬ ਦੇ ਕਾਇਦੇ ਹੋਰਨਾਂ ਮਜ਼੍ਹਬਾਂ ਤੋਂ ਚੰਗੇ ਹਨ, ਉਸੇ ਤਰ੍ਹਾਂ ਜੇ ਇਕ ਮਾਲਕ ਭੀ ਬਣਿਆ ਰਹਿੰਦਾ ਤਾਂ ਭਰੋਸਾ ਪੱਕਾ ਸੀ ਕਿ ਸਾਰੇ ਹਿੰਦੁਸਤਾਨ ਬਲਕਿ ਸਾਰੇ ਮੁਲਕ ਵਿਚ ਇਹੋ

ਮਜ਼੍ਹਬ ਫੈਲ ਜਾਂਦਾ।” ਕੀ ਅਜੇ ਭੀ ਇਸ ਨੂੰ ‘ਵਰ’ ਹੀ ਕਹੀ ਜਾਵਾਂਗੇ? ਪਰ ਸਾਡੇ ਦੀਨ-ਦੁਨੀ ਦੇ ਪਾਤਿਸ਼ਾਹ ਨੇ ਸਾਨੂੰ ਇਤਨੀ ਕਰੜੀ ਸਜ਼ਾ ਕਿਉਂ ਦੇ ਦਿੱਤੀ? ਇਕ ਬੀਬੀ ਭਾਨੀ ਜੀ ਦੇ ‘ਤ੍ਰਿਆ-ਹਠ’ ਦੀ ਸਜ਼ਾ ਸਾਰੀ ਸਿਖ ਕੌਮ ਕਿਉਂ ਭੁਗਤ ਰਹੀ ਹੈ? ਸਿਖ ਕੌਮ ਦਾ ਤਾਂ ਉਹੀ ਹਾਲ ਹੋਇਆ ਸਮਝੋ ਜੋ ਹਜ਼ਰਤ ਆਦਮ ਤੇ ਹਵਾ ਦੇ ਵਰਜਿਤ ਫਲ ਖਾਣ ‘ਤੇ ਸਾਰੀ ਮਨੁੱਖ-ਜਾਤੀ ਦਾ ਹੋ ਰਿਹਾ ਹੈ। ਉਹ ਆਪ ਭੀ ਬਹਿਸ਼ਤੋਂ ਕਢੇ ਗਏ ਤੇ ਅਗਾਂਹ ਨੂੰ ਸਦਾ ਲਈ ਬੀਮਾਰੀਆਂ ਤੇ ਜੰਗ ਇਨਸਾਨ ਦੇ ਭਾਗਾਂ ਵਿਚ ਵਿਰਸਾ ਮਿਲ ਗਿਆ। ‘ਗੁਰਿਆਈ ਭੀ ਸੋਢੀਆਂ ਦੇ ਘਰ ਨਾ ਰਹੀ’ ਤੇ ‘ਸਾਰੇ ਮੁਲਕ ਵਿਚ ਇਹ ਮਜ਼੍ਹਬ’ ਫੈਲਣੋਂ ਭੀ ਰਹਿ ਗਿਆ।

ਪਰ, ਖੈਰ! ਚੂੰਕਿ ਸਿਖ-ਇਤਿਹਾਸਕਾਰਾਂ ਨੇ ਇਹ ਸਾਖੀ ਲਿਖੀ ਹੈ, ਹਾਲਾਂ ਅਸੀਂ ਇਹ ਮੰਨ ਹੀ ਲਈਏ ਕਿ ਬੀਬੀ ਭਾਨੀ ਜੀ ਦੇ ‘ਵਰ’ ਮੰਗਣ ‘ਤੇ ਗੁਰੂ ਅਮਰਦਾਸ ਜੀ ਨੇ ਬਚਨ ਦੇ ਦਿੱਤਾ ਕਿ ਉਹਨਾਂ ਤੋਂ ਪਿਛੋਂ ਗੁਰਿਆਈ ਬੀਬੀ ਜੀ ਦੇ ਪਤੀ (ਗੁਰੂ) ਰਾਮਦਾਸ ਜੀ ਨੂੰ ਦਿੱਤੀ ਜਾਏਗੀ। ਇਹ ਬਚਨ ਹਰ ਹਾਲਤ ਵਿਚ ਪਾਲਣਾ ਬਣਦਾ ਹੀ ਸੀ। ਪਰ, ਅਗਾਂਹ ਜਾ ਕੇ ਇਕ ਹੋਰ ਔਕੜ ਆ ਬਣਦੀ ਹੈ। ਗੁਰਿਆਈ ਦਾ ਇਕਰਾਰ ਤਾਂ ਕਈ ਸਾਲ ਪਹਿਲਾਂ ਹੋ ਚੁਕਿਆ ਸੀ, ਇਹ ਤਾਂ ਹਰ ਹਾਲਤ ਵਿਚ ਬੀਬੀ ਭਾਨੀ ਜੀ ਦੇ ਪਤੀ ਨੂੰ ਮਿਲਣੀ ਸੀ, ਫਿਰ ਥੜੇ ਬਣਵਾ ਕੇ ਚੋਣ ਕਰਨ ਦੀ ਕੀ ਲੋੜ ਸੀ? ਕੀ ਉਸ ਇਕਰਾਰ ਦੇ ਹੁੰਦਿਆਂ ਇਹ ਥੜਿਆਂ ਵਾਲੀ ਪਰਖ ਇਕ ਵਾਧੂ ਗੱਲ ਨਹੀਂ ਜਾਪਦੀ?

ਮੁੱਕਦੀ ਗੱਲ, ਜਿਸ ਭੀ ਪਾਸੇ ਵਲੋਂ ਇਸ ਸਾਖੀ ਨੂੰ ਵਿਚਾਰੀਏ, ਰਾਹ ਵਿਚ ਔਕੜਾਂ ਹੀ ਔਕੜਾਂ ਪੈਂਦੀਆਂ ਹਨ। ਬੌਸ, ਇਤਨੀ ਗੱਲ ਹੀ ਮੰਨਣ-ਜੋਗ ਹੈ ਕਿ ਬੀਬੀ ਭਾਨੀ ਜੀ ਆਪਣੇ ਪਿਤਾ ਗੁਰੂ ਅਮਰਦਾਸ ਜੀ ਦੀ ਬਹੁਤ ਸੇਵਾ ਕਰਿਆ ਕਰਦੇ ਸਨ। ਉਹਨਾਂ ਦੇ ਪਤੀ (ਗੁਰੂ) ਰਾਮਦਾਸ ਜੀ ਨੇ ਤਾਂ ਇਤਨੀ ਘਾਲ ਘਾਲੀ ਕਿ ਆਪਾ ਵਾਰ ਕੇ ਆਪਣੇ ਆਪ ਨੂੰ ਸਤਿਗੁਰੂ ਦੇ ਚਰਨਾਂ ਵਿਚ ਲੀਨ ਕਰ ਲਿਆ। ਆਪਾ ਵਾਰਨ ਦੀ ਇਤਨੀ ਮੁਕੰਮਲ ਖੇਡ ਖੇਡੀ ਕਿ ਗੁਰੂ ਅਮਰਦਾਸ ਜੀ ਤੇ ਉਹਨਾਂ ਵਿਚ ਰਤਾ ਭਰ ਭੀ ਵਿੱਥ ਨਾ ਰਹਿ ਗਈ। ਜਿਵੇਂ ਬਾਬਾ ਲਹਿਣਾ ਜੀ ਨੇ ਘਾਲ ਘਾਲੀ, ਜਿਵੇਂ (ਗੁਰੂ) ਅਮਰਦਾਸ ਜੀ ਨੇ ਆਪਾ ਵਾਰਿਆ ਤੇ ‘ਗੁਰੂ’ ਨਾਲ ਇਕ-ਮਿੱਕ ਹੋ ਗਏ, ਤਿਵੇਂ ਭਾਈ ਜੇਠਾ ਜੀ ਨੇ ਵੀ ਕਰ ਵਿਖਾਈ। ਇਸ ਮਾਮਲੇ ਵਿਚ ਕੋਈ ਲਿਹਾਜ਼ ਨਹੀਂ ਹੋਇਆ, ਕੋਈ ਸਿਫਾਰਸ਼ ਨਹੀਂ ਚੱਲੀ, ਕਿਸੇ ‘ਵਰ’ ਨੇ ਕੰਮ ਨਹੀਂ ਕੀਤਾ, ਨਾ ਹੀ ਗੁਰੂ ਅਮਰਦਾਸ ਜੀ ਨੇ ਕੋਈ ‘ਵਰ’ ਦਿੱਤਾ ਹੀ ਸੀ। ਗੁਰੂ-ਘਰ ‘ਤੇ ਆਏ ਕਸ਼ਟਾਂ ਵਿਚ ਭੀ ਗੁਰੂ

ਅਮਰਦਾਸ ਜੀ ਦਾ ਕੋਈ ਹੱਥ ਨਹੀਂ ਸੀ। ਕਸ਼ਟ ਹਰੇਕ ਰਾਹਬਰ ਉੱਤੇ ਆਉਂਦੇ ਰਹੇ। ਇੱਥੇ ਭੀ ਜਿਉਂ ਜਿਉਂ ਇਹ ਮੱਤ ਹਰਮਨ ਪਿਆਰਾ ਬਣਦਾ ਗਿਆ, ਤਿਉਂ ਤਿਉਂ ਸੁਆਰਥੀਆਂ ਵਲੋਂ ਵਿਰੋਧਤਾ ਖੜੀ ਹੁੰਦੀ ਗਈ। ਸੱਚ ਦੀ ਘਾਟੀ ਉੱਤੇ ਅੱਪੜਨ ਲਈ ਕੰਡਿਆਂ ਵਿਚੋਂ ਦੀ ਲੰਘ ਕੇ ਹੀ ਜਾਣਾ ਪੈਂਦਾ ਹੈ।

ਪਰ ਅਜੇ ਇਹ ਗੱਲ ਤਾਂ ਹੱਲ ਨਹੀਂ ਹੋਈ ਕਿ ਗੁਰਿਆਈ ਇਕੋ ਹੀ ਘਰ ਵਿਚ ਕਿਵੇਂ ਚੱਲ ਪਈ।

ਜਗਤ ਵਿਚ ਗੁਰੂ ਪੈਗੰਬਰ ਤਦੋਂ ਹੀ ਆਉਂਦਾ ਹੈ ਜਦੋਂ ਲੋਕ ਆਮ ਤੌਰ 'ਤੇ ਕੁਰਾਹੇ ਪਏ ਹੋਏ ਹੋਣ; ਆਤਮਕ, ਭਾਈਚਾਰਕ ਤੇ ਰਾਜਸੀ ਜੀਵਨ ਦਾ ਹਰੇਕ ਪਾਸਾ ਬਹੁਤ ਵਿਗੜ ਚੁਕਿਆ ਹੋਵੇ। ਗੁਰੂ ਆਉਂਦਾ ਹੈ ਲੋਕਾਂ ਨੂੰ ਜੀਵਨ ਦਾ ਸਹੀ ਰਸਤਾ ਦੱਸਣ ਲਈ, ਧਰਮ ਸਿਖਾਣ ਲਈ। ਕਦੇ ਕੋਈ ਗੁਰੂ ਪੈਗੰਬਰ, ਮਹਾਂ ਪੁਰਖ ਆਪਣੀ ਗੱਦੀ ਦਾ ਸਿਲਸਿਲਾ ਚਲਾਣ ਲਈ ਨਹੀਂ ਆਇਆ। ਹਾਂ, ਸਦੀਆਂ ਦੇ ਵਿਗੜੇ ਲੋਕਾਂ ਨੂੰ ਦੋ ਚਾਰ ਦਸ ਸਾਲ ਵਿਚ ਰਾਹੇ ਨਹੀਂ ਪਾਇਆ ਜਾ ਸਕਦਾ, ਕਿਉਂਕਿ ਨਿਰੇ ਨੁਕਸ ਦੱਸ ਦੇਣੇ ਕਾਫੀ ਨਹੀਂ ਹੁੰਦੇ, ਸੁਚੱਜੇ ਜੀਵਨ ਦੀ ਜਾਚ ਭੀ ਸਿਖਾਣੀ ਹੁੰਦੀ ਹੈ, ਤੇ ਉਹਦੇ ਵਾਸਤੇ ਕਾਫੀ ਸਮਾ ਪੂਰਨੇ ਪਾਣੇ ਪੈਂਦੇ ਹਨ। ਸੋ, ਕਿਸੇ ਪੈਗੰਬਰ ਨੇ ਬਾਰਾਂ ਸ਼ਾਗਿਰਦ ਇਸ ਕੰਮ ਲਈ ਤਿਆਰ ਕੀਤੇ, ਕਿਸੇ ਪੈਗੰਬਰ ਨੇ ਚਾਰ ਯਾਰ ਬਣਾਏ ਤੇ ਗੁਰੂ ਨਾਨਕ ਨੇ ਗੁਰੂ ਗੋਬਿੰਦ ਸਿੰਘ ਜੀ ਤਕ ਆਪਣੇ ਨੌਂ ਹੋਰ ਜਾ-ਨਸ਼ੀਨ ਚੁਣੇ। ਜਦੋਂ ਲੋੜ ਖਤਮ ਹੋ ਗਈ, ਜਦੋਂ ਆਮ ਲੋਕਾਂ ਦੀ ਸਮਝ-ਗੋਚਰੇ ਪੂਰਨੇ ਚੰਗੀ ਤਰ੍ਹਾਂ ਪੈ ਗਏ, ਤਾਂ ਇਹ ਸਿਲਸਿਲਾ ਖਤਮ ਕਰ ਦਿੱਤਾ ਗਿਆ। ਜੋ ਭੀ ਮਹਾਂ ਪੁਰਖ ਇਹ ਭਾਰੀ ਜ਼ਿੰਮੇਵਾਰੀ ਲੈ ਕੇ ਆਇਆ, ਉਸ ਨੂੰ ਖੁਦ ਭਾਰੀ ਲੋੜ ਸੀ ਕਿ ਉਹ ਕੋਈ ਐਸਾ ਬੰਦਾ ਜਾਂ ਬੰਦੇ ਪੈਦਾ ਕਰੇ ਜੋ ਉਸ ਦੇ ਪਾਏ ਪੂਰਨਿਆਂ ਉੱਤੇ ਆਪ ਤੁਰ ਕੇ ਲੋਕਾਂ ਨੂੰ ਭੀ ਤੌਰ ਸਕੇ। ਪਰ ਅਜਿਹਾ ਮਹਾਂ ਪੁਰਖ, ਜੋ ਜਗਤ ਲਈ ਚਾਨਣ-ਮੁਨਾਰਾ ਬਣ ਸਕੇ, ਸਦਾ ਤੋਂ ਹੀ ਕ੍ਰੋੜਾਂ ਵਿਚੋਂ ਕੋਈ ਵਿਰਲਾ ਹੁੰਦਾ ਆਇਆ ਹੈ:

ਕੋਟਿ ਮਯੇ ਕੋਈ ਵਿਰਲਾ ਸੇਵਕੁ ਹੋਰ ਸਗਲੇ ਬਿਉਹਾਰੀ॥

ਜਦੋਂ ਸਤਿਗੁਰੂ ਨਾਨਕ ਦੇਵ ਜੀ ਸੁਲਤਾਨਪੁਰ ਤੋਂ ਜਗਤ-ਉੱਧਾਰ ਲਈ ਤੁਰੇ ਸਨ, ਉਹਨਾਂ ਦੇ ਸਾਹਿਬਜ਼ਾਦੇ ਅਜੇ ਛੋਟੀ ਉਮਰ ਦੇ ਹੀ ਸਨ, ਉਹ ਅਜੇ ਆਪਣੇ ਪਿਤਾ ਦੀ ਬੇ-ਮਿਸਾਲ ਕੁਰਬਾਨੀ ਨੂੰ ਸਮਝਣ ਜੋਗੇ ਨਹੀਂ ਹੋਏ ਸਨ। ਉਹ ਸਫਰ ਤਿੰਨ 'ਉਦਾਸੀਆਂ' ਵਿਚ ਸੰਨ ੧੫੦੭ ਤੋਂ ੧੫੨੧ ਤਕ ਜਾਰੀ

ਰਿਹਾ, ਚੌਦਾਂ ਸਾਲ। ਇਤਨੇ ਚਿਰ ਤਕ ਸਾਹਿਬਜ਼ਾਦੇ ਸਿਆਣੇ ਹੋ ਚੁਕੇ ਸਨ ਤੇ ਜਿਵੇਂ ਮਾਤਾ ਪਿਤਾ ਆਦਿਕ ਹੋਰ ਸੰਬੰਧੀਆਂ ਨੂੰ ਇਹ ਭੁਲੇਖਾ ਬਣ ਚੁਕਿਆ ਹੋਇਆ ਸੀ ਕਿ (ਗੁਰੂ) ਨਾਨਕ ਫਕੀਰ ਹੋ ਗਿਆ ਹੈ, ਤਿਵੇਂ ਸਾਹਿਬਜ਼ਾਦਿਆਂ ਦੇ ਮਨ ਵਿਚ ਭੀ ਓਪਰੀ ਗੰਢ ਬੱਝ ਜਾਣੀ ਕੋਈ ਅਨੋਖੀ ਗੱਲ ਨਹੀਂ ਸੀ। ਇਸ ਉਮਰ ਦੀ ਬੱਝੀ ਹੋਈ ਗੰਢ ਦੇ ਕਾਰਨ ਉਹ ਆਪਣੇ ਪਿਤਾ ਨੂੰ ਵਧ ਤੋਂ ਵਧ ਇਕ ਚੰਗੇ ਪਿਤਾ ਦੇ ਰੂਪ ਵਿਚ ਹੀ ਵੇਖ ਸਕੇ। ਇਹ ਕੁਦਰਤੀ ਗੱਲ ਸੀ, ਇਸ ਵਿਚ ਉਹਨਾਂ ਦਾ ਕੋਈ ਦੋਸ਼ ਨਹੀਂ ਸੀ। ਬਾਬਾ ਲਹਿਣਾ ਜੀ ਬਾਹਰੋਂ ਆ ਕੇ ਉਹਨਾਂ ਪੂਰਨਿਆਂ ਉੱਤੇ ਤੁਰ ਸਕੇ, ਜਿਨ੍ਹਾਂ 'ਤੇ ਗੁਰੂ ਨਾਨਕ ਦੇਵ ਜੀ ਨੇ ਤੌਰਨ ਦੀ ਕੋਸ਼ਿਸ਼ ਕੀਤੀ। ਪਰ ਸਾਹਿਬਜ਼ਾਦੇ ਉਸ ਨਿਸ਼ਾਨੇ 'ਤੇ ਨਾ ਅੱਪੜ ਸਕੇ, ਕਿਉਂਕਿ ਪਹਿਲਾਂ ਹੀ ਅਟਕ ਪੈ ਚੁਕੀ ਹੋਈ ਸੀ। ਇਸ ਦਾ ਭਾਵ ਇਹ ਨਹੀਂ ਕਿ ਬਾਬਾ ਸਿਰੀ ਚੰਦ ਜੀ ਕੋਈ ਸਾਧਾਰਨ ਜਿਹੇ ਮਨੁੱਖ ਸਨ। ਉਹ ਬੜੇ ਬੰਦਗੀ ਵਾਲੇ ਮਹਾਤਮਾ ਸਨ, ਪਰ ਜਿਸ ਦਰਜੇ 'ਤੇ ਸਤਿਗੁਰੂ ਜੀ ਉਹਨਾਂ ਨੂੰ ਲੈ ਜਾਣ ਦੀ ਕੋਸ਼ਿਸ਼ ਕਰਦੇ ਰਹੇ, ਉੱਥੇ ਉਹ ਪਹਿਲੀ ਬਣੀ ਵਿੱਥ ਦੇ ਕਾਰਨ ਨਾ ਪਹੁੰਚ ਸਕੇ।

ਬਾਬਾ ਲਹਿਣਾ ਜੀ ੨੮ ਸਾਲ ਦੀ ਉਮਰ ਵਿਚ ਗੁਰੂ ਨਾਨਕ ਸਾਹਿਬ ਦੀ ਸ਼ਰਨ ਆਏ, ਇਸ ਤੋਂ ਪਹਿਲਾਂ ਇਹ ਦੇਵੀ-ਪੂਜ ਸਨ। ਇਹਨਾਂ ਦੇ ਘਰ ਦੋਵੇਂ ਪੁੱਤਰ ਭੀ ਪੈਦਾ ਹੋ ਚੁਕੇ ਸਨ। ਸੱਤ ਸਾਲ ਇਹ ਕਰਤਾਰਪੁਰ ਗੁਰੂ ਨਾਨਕ ਦੇਵ ਜੀ ਪਾਸ ਰਹੇ। ਇਸ ਤਰ੍ਹਾਂ ਇਹ ਭੀ ਆਪਣੇ ਪੁੱਤਰਾਂ ਨੂੰ ਸ਼ੁਰੂ ਤੋਂ ਪੂਰੀ ਨਿਗਰਾਨੀ ਰਖ ਕੇ ਗੁਰੂ-ਘਰ ਦੀ ਸਿੱਖਿਆ 'ਤੇ ਨਾ ਤੌਰ ਸਕੇ। ਗੁਰੂ ਅੰਗਦ ਸਾਹਿਬ ਦੇ ਸਾਹਿਬਜ਼ਾਦਿਆਂ ਅਗੇ ਭੀ ਉਹੀ ਰੋਕ ਪਈ ਰਹੀ ਜੋ ਗੁਰੂ ਨਾਨਕ ਸਾਹਿਬ ਦੇ ਸਾਹਿਬਜ਼ਾਦਿਆਂ ਦੇ ਰਾਹ ਵਿਚ ਸੀ।

(ਗੁਰੂ) ਅਮਰਦਾਸ ਜੀ ੬੨ ਸਾਲ ਦੀ ਉਮਰ ਵਿਚ ਗੁਰੂ ਅੰਗਦ ਸਾਹਿਬ ਪਾਸ ਆਏ, ਜਿਸ ਤੋਂ ਪਹਿਲਾਂ ੧੯ ਸਾਲ ਇਹ ਹਰ ਸਾਲ ਤੀਰਥਾਂ 'ਤੇ ਜਾਂਦੇ ਰਹੇ। ਇਸ ਵਕਤ ਤਕ ਇਹ ਪੁੱਤਰਾਂ ਧੀਆਂ ਵਾਲੇ ਭੀ ਹੋ ਚੁਕੇ ਸਨ, ਤੇ ਉਹ ਪੁੱਤਰ ਭੀ ਸਿਆਣੀ ਉਮਰ ਦੇ ਸਨ। ਆਪਣਾ ਪਿੰਡ ਬਾਸਰਕੇ ਛੱਡ ਕੇ ਇਹ ਤਕਰੀਬਨ ੧੧ ਸਾਲ ਗੁਰੂ ਅੰਗਦ ਸਾਹਿਬ ਦੀ ਸੇਵਾ ਵਿਚ ਰਹੇ। ਇਸ ਤਰ੍ਹਾਂ ਇਹਨਾਂ ਦੇ ਪੁੱਤਰਾਂ ਉੱਤੇ ਭੀ ਗੁਰਮਤਿ ਤੋਂ ਲਾਂਭ ਦੀ ਰੰਝਣ ਚੜ੍ਹੀ ਰਹੀ। ਤਕਰੀਬਨ ੭੨ ਸਾਲ ਦੀ ਉਮਰ ਵਿਚ ਇਹ ਗੁਰੂ ਬਣੇ, ਹੋਰ ਸਿੱਖਾਂ ਦੇ ਨਾਲ ਨਾਲ ਆਪਣੇ ਬੱਚਿਆਂ ਨੂੰ ਭੀ ਆਦਰਸ਼ਕ ਸਿਖ ਬਣਾਣ ਦੀ ਕੋਸ਼ਿਸ਼ ਕੀਤੀ ਹੋਵੇਗੀ, ਪਰ ਇਹ ਜ਼ਰੂਰੀ ਨਹੀਂ ਕਿ ਹਰੇਕ ਹਿਰਦੇ ਵਿਚ ਇਕੋ ਜਿਹੀ ਚੋਟ ਵਜ

ਸਕੇ। ਤੀਰਥ-ਜਾਤ੍ਰਾ ਵਾਲੇ ਪੁਰਾਣੇ ਸੰਸਕਾਰ ਇਹਨਾਂ ਦੇ ਸਾਹਿਬਜ਼ਾਦਿਆਂ ਦੇ ਰਾਹ ਵਿਚ ਭੀ ਰੋਕ ਪਾਈ ਗਏ।

ਸਭ ਤੋਂ ਪਹਿਲਾਂ ਸਤਿਗੁਰੂ ਗੁਰੂ ਰਾਮਦਾਸ ਜੀ ਹੀ ਸਨ ਜਿਨ੍ਹਾਂ ਦੇ ਬੱਚੇ ਜੰਮਦੇ ਹੀ ਗੁਰਮਤਿ ਦੀ ਗੁੜ੍ਹਤੀ ਲੈ ਕੇ ਗੁਰਮਤਿ ਦੀ ਖੁਰਾਕ ਨਾਲ ਪਲੇ। ਪਰ ਇਹ ਜ਼ਰੂਰੀ ਨਹੀਂ ਕਿ ਹਰੇਕ ਬੱਚੇ ਉੱਤੇ ਇੱਕੋ ਜਿਹਾ ਅਸਰ ਪਏ। ਜਮਾਤ ਵਿਚ ਜਿਹੜਾ ਵਿਦਿਆਰਥੀ ਆਪਣੇ ਉਸਤਾਦ ਦੇ ਦਿੱਤੇ ਸਬਕ ਨੂੰ ਬਾਕੀ ਮੁੰਡਿਆਂ ਨਾਲੋਂ ਛੇਤੀ ਸਮਝਦਾ ਜਾਪੇ, ਉਸਤਾਦ ਦੇ ਦਿਲ ਵਿਚ ਭੀ ਉਸ ਵਿਦਿਆਰਥੀ ਵਾਸਤੇ ਖਿੱਚ ਪੈਦਾ ਹੋ ਜਾਂਦੀ ਹੈ। ਇਸ ਤਰ੍ਹਾਂ ਦੋ-ਵੱਲੀ ਦਾ ਸ਼ੌਕ ਤੇ ਖਿੱਚ ਰਲ ਕੇ ਉਸ ਵਿਦਿਆਰਥੀ ਨੂੰ ਬਾਕੀ ਸਾਰੀ ਜਮਾਤ ਨਾਲੋਂ ਦੂਰ ਉੱਚਾ ਲੈ ਜਾਂਦੇ ਹਨ। ਬੱਸ! ਇਹੀ ਹਾਲ ਗੁਰੂ-ਘਰ ਵਿਚ ਹੁੰਦਾ ਗਿਆ। ਸਾਧਾਰਨ ਤੌਰ 'ਤੇ ਹੀ ਘਰ ਵਿਚ-ਦੀ ਨਿਗਰਾਨੀ ਤੇ ਪਰਵਰਿਸ਼ ਦਾ ਸਦਕਾ, ਘਰ ਵਿਚੋਂ ਹੀ ਅਜਿਹਾ ਮਹਾਂ ਪੁਰਖ ਉਸ ਉੱਚੇ ਨਿਸ਼ਾਨੇ 'ਤੇ ਅੱਪੜਦਾ ਗਿਆ ਜਿੱਥੇ ਅੱਪੜ ਕੇ ਉਹ ਦੂਜਿਆਂ ਲਈ ਚਾਨਣ-ਮੁਨਾਰਾ ਬਣ ਸਕੇ। ਜਦੋਂ ਚਮਕੌਰ ਸਾਹਿਬ ਵਿਚ ਗੁਰੂ ਗੋਬਿੰਦ ਸਿੰਘ ਜੀ ਨੇ ਵੇਖਿਆ ਕਿ ਹੁਣ 'ਖ਼ਾਲਸਾ ਪੰਥ' ਵਿਚ ਸਮੁੱਚੇ ਤੌਰ 'ਤੇ ਉਹ ਉੱਨਤੀ ਆ ਚੁਕੀ ਹੈ ਜਿਸ ਦੀ ਖ਼ਾਤਰ ਕਿਸੇ ਇਕ ਦੇ ਸਿਰ 'ਤੇ ਜ਼ਿੰਮੇਵਾਰੀ ਪਾਈ ਜਾਂਦੀ ਸੀ, ਤਾਂ ਉਹਨਾਂ ਨੇ ਇਹ ਜ਼ਿੰਮੇਵਾਰੀ ਸਮੁੱਚੇ ਪੰਥ ਉੱਤੇ ਪਾ ਦਿੱਤੀ।

ਇਸ ਸਾਰੀ ਵਿਚਾਰ ਵਿਚ ਅਸਾਂ ਵੇਖ ਲਿਆ ਹੈ ਕਿ ਕਿਸੇ ਭੀ ਗੁਰ-ਵਿਅਕਤੀ ਨੇ 'ਗੁਰਤਾ' ਦੀ ਜ਼ਿੰਮੇਵਾਰੀ ਦੇਣ ਲਗਿਆਂ ਕਿਸੇ ਭੀ ਲਿਹਾਜ਼ ਵਿਚ ਆ ਕੇ ਗੁਰੂ ਨਾਨਕ ਦੇਵ ਜੀ ਦੀ ਚਲਾਈ ਮਰਯਾਦਾ ਦਾ ਕੋਈ ਉਲੰਘਣ ਨਹੀਂ ਕੀਤਾ। ਗੁਰੂ ਅਮਰਦਾਸ ਜੀ ਨੇ ਬੀਬੀ ਭਾਨੀ ਜੀ ਨੂੰ ਗੁਰਿਆਈ ਬਾਰੇ ਕੋਈ 'ਵਰ' ਨਹੀਂ ਦਿੱਤਾ ਸੀ, ਉਹਨਾਂ ਨਿਰੋਲ ਤੌਰ 'ਤੇ ਉਹੀ ਕੁਝ ਕੀਤਾ ਜੋ ਪਹਿਲੇ ਗੁਰੂ ਕਰਦੇ ਆਏ ਸਨ।

ਲਫਜ਼ 'ਮਹਲਾ' ਨੂੰ ਕਿਵੇਂ ਪੜ੍ਹਨਾ ਹੈ ?

ਅਤੇ

ਇਸ ਦਾ ਅਰਥ ਕੀ ਹੈ ?

ਸੰਨ ੧੯੦੯ ਦਾ ਜ਼ਿਕਰ ਹੈ। ਦਸਵੀਂ ਜਮਾਤ ਪਾਸ ਕਰ ਕੇ ਤੇ ਅਗਾਂਹ ਕਾਲਜ ਵਿਚ ਪੜ੍ਹਨ ਦੀ ਹਿੰਮਤ ਨਾ ਹੋਣ ਕਰਕੇ, ਮੈਂ ਸਤੰਬਰ ਦੇ ਮਹੀਨੇ ਖ਼ਾਲਸਾ ਮਿਡਲ ਸਕੂਲ ਸਾਂਗਲੇ ਵਿਚ ਮਾਸਟਰ ਲੱਗ ਗਿਆ। ਮੈਨੂੰ ਸਿਖ ਬਣਿਆਂ ਅਜੇ ਢਾਈ ਤਿੰਨ ਸਾਲ ਹੀ ਹੋਏ ਸਨ। ਢੋਲਕੀ ਛੈਣਿਆਂ ਨਾਲ ਸ਼ਬਦ ਪੜ੍ਹਨ ਦਾ ਕਾਫ਼ੀ ਸ਼ੌਕ ਸੀ, ਇਸ ਵਾਸਤੇ ਸਕੂਲ ਦੇ ਇਕ 'ਨਾਮਧਾਰੀ' ਮਾਸਟਰ ਨੱਥਾ ਸਿੰਘ ਜੀ ਨਾਲ ਮੇਰਾ ਖ਼ਾਸ ਪਿਆਰ ਬਣ ਗਿਆ। ਸਾਂਗਲੇ ਤੋਂ ਨੇੜੇ-ਤੇੜੇ ਜਿਥੇ ਕਿਤੇ ਕੋਈ ਛੋਟਾ-ਮੋਟਾ ਸਮਾਗਮ ਹੁੰਦਾ ਸੀ, ਅਸੀਂ 'ਹੱਲੇ' ਦੇ ਸ਼ਬਦ ਪੜ੍ਹਨ ਜਾਂ ਸੁਣਨ ਲਈ ਜਾ ਅੱਪੜਦੇ ਸਾਂ। ਗੁਰੂ ਗੋਬਿੰਦ ਸਿੰਘ ਜੀ ਦੇ ਜਨਮ-ਦਿਨ 'ਤੇ ਸਾਂਗਲਾ-ਨਿਵਾਸੀਆਂ ਨੇ ਨਗਰ-ਕੀਰਤਨ ਕੀਤਾ, ਡਸਕਾ ਜ਼ਿਲਾ ਸਿਆਲਕੋਟ ਦੇ ਇਕ ਪਰਸਿੱਧ ਨਾਮਧਾਰੀ 'ਸ਼ਬਦੀ' ਸੱਜਣ ਭਾਈ ਗਿਆਨ ਸਿੰਘ ਜੀ ਭੀ ਆਏ ਹੋਏ ਸਨ। ਮੇਰੇ ਮਿੱਤਰ ਮਾਸਟਰ ਨੱਥਾ ਸਿੰਘ ਨੇ ਮੇਰੀ ਉਹਨਾਂ ਨਾਲ ਚੰਗੀ ਪਿਆਰ-ਭਰੀ ਜਾਣ-ਪਛਾਣ ਕਰਾ ਦਿੱਤੀ। ਨਗਰ-ਕੀਰਤਨ ਵਿਚ ਉਹਨਾਂ ਪਾਸੋਂ 'ਹੱਲੇ' ਦੇ ਸ਼ਬਦ ਸੁਣ ਕੇ ਮੈਂ ਇਕ ਅਚਰਜ ਮਸਤੀ ਅਨੁਭਵ ਕੀਤੀ। ਜ਼ਿਆਦਾ-ਤਰ ਉਹ ਭਗਤ-ਬਾਣੀ ਵਿਚੋਂ ਸ਼ਬਦ ਪੜ੍ਹਦੇ ਸਨ, ਕਈ ਲਫਜ਼ਾਂ ਤੇ ਕਈ ਤੁਕਾਂ ਦੇ ਕਈ ਕਈ ਅਰਥ ਕਰਦੇ ਸਨ, ਜੋ ਮੈਨੂੰ ਬੜੇ ਹੀ ਸੁਆਦਲੇ ਲਗੇ ਤੇ ਭਾਈ ਗਿਆਨ ਸਿੰਘ ਜੀ ਮੈਨੂੰ ਬੜੇ ਹੀ ਵਿਦਵਾਨ ਜਾਪੇ।

ਮੈਂ ਭੀ ਪੰਡਿਤ ਤਾਰਾ ਸਿੰਘ ਜੀ ਅਤੇ ਭਾਈ ਭਗਵਾਨ ਸਿੰਘ ਜੀ ਦੇ ਲਿਖੇ ਹੋਏ ਭਗਤ-ਬਾਣੀ ਦੇ ਟੀਕੇ ਖ਼ਰੀਦ ਲਏ, ਕਿਉਂਕਿ ਇਹਨਾਂ ਟੀਕਿਆਂ ਵਿਚ ਇਕ ਇਕ ਸ਼ਬਦ ਦੇ ਕਈ ਕਈ ਅਰਥ ਕੀਤੇ ਹੋਏ ਹਨ। ਅਜਿਹੇ ਬਹੁ-ਅਰਥਕ ਸ਼ਬਦ ਯਾਦ ਕਰਨ ਤੇ ਦੀਵਾਨਾਂ ਵਿਚ ਪੜ੍ਹਨ ਦਾ ਮੈਨੂੰ ਖ਼ਾਸ ਸ਼ੌਕ ਬਣ ਗਿਆ।

ਸਾਂਗਲੇ ਦਾ ਸਕੂਲ ਮੈਂ ਅਪ੍ਰੈਲ ੧੯੧੦ ਵਿਚ ਛੱਡ ਆਇਆ। ਇਸ ਤੋਂ ਪਿਛੋਂ ਸਤੰਬਰ ੧੯੧੦ ਤੋਂ ਸਤੰਬਰ ੧੯੧੧ ਤਕ ਜ਼ਿਲਾ ਸਿਆਲਕੋਟ ਦੇ ਡਾਕ-ਮਹਿਕਮੇ ਵਿਚ ਨੌਕਰੀ ਕਰ ਕੇ ਮੈਂ ਦਿਆਲ ਸਿੰਘ ਕਾਲਜ ਲਾਹੌਰ ਵਿਚ ਐਫ.ਏ. ਵਿਚ ਜਾ ਦਾਖਲ ਹੋਇਆ।

ਜੁਲਾਈ-ਅਗਸਤ ੧੯੧੩ ਦੇ ਦਿਨ ਸਨ। ਐਫ.ਏ. ਦਾ ਇਮਤਿਹਾਨ ਮੈਂ ਦੇ ਚੁਕਾ ਸਾਂ, ਕਾਲਜ ਗਰਮੀਆਂ ਦੀਆਂ ਛੁਟੀਆਂ ਕਰਕੇ ਬੰਦ ਸਨ। ਮੈਂ ਆਪਣੇ ਘਰ ਆਇਆ ਹੋਇਆ ਸਾਂ। ਪਿੰਡ ਤੋਂ ਪੌਣੇ ਕੁ ਮੀਲ ਦੀ ਵਿੱਥ 'ਤੇ ਤਹਿਸੀਲ ਰਈਏ ਇਕ ਛੋਟਾ ਜਿਹਾ ਸੋਹਣਾ ਗੁਰਦੁਆਰਾ ਸੀ। ਮੈਂ ਤਕਰੀਬਨ ਹਰ ਰੋਜ਼ ਉੱਥੇ ਘੰਟਾ ਦੇ ਘੰਟੇ ਜਾ ਬੈਠਿਆ ਕਰਦਾ ਸਾਂ। ਇਕ ਦਿਨ ਗੁਰਦੁਆਰੇ ਵਿਚ ਇਕ ਜੰਵ ਆ ਉਤਰੀ, ਉਹ ਸੱਜਣ ਦੁਪਹਿਰ ਕੱਟਣ ਲਈ ਠਹਿਰ ਗਏ। ਮੈਂ ਆਪਣੇ ਰੋਜ਼ਾਨਾ ਸੁਭਾਵ ਅਨੁਸਾਰ ਕੁਝ ਚਿਰ ਪਾਠ ਕਰ ਕੇ ਕਮਰੇ ਵਿਚ ਇਕ ਪਾਸੇ ਬੈਠ ਗਿਆ। ਉਹ ਜੰਵ ਹਿੰਦੂ ਸੱਜਣਾਂ ਦੀ ਸੀ। ਉਹਨਾਂ ਵਿਚੋਂ ਇਕ ਨੌਜਵਾਨ ਉੱਠ ਕੇ ਮੇਰੇ ਪਾਸ ਆ ਬੈਠਾ। ਉਸ ਦੀਆਂ ਗੱਲਾਂ ਤੋਂ ਮੈਂ ਸਮਝਿਆ ਕਿ ਉਹ ਸੱਜਣ ਪ੍ਰਚਾਰਕ ਸੀ ਅਤੇ ਆਰੀਆ ਸਮਾਜੀ ਸੀ। ਮੈਨੂੰ ਆਖਣ ਲੱਗਾ—ਜੇ ਮੈਂ ਤੁਹਾਨੂੰ ਤੁਹਾਡੇ ਪਿਉ ਦਾ ਨਾਂ ਪੁੱਛਾਂ, ਤੁਸੀਂ ਅੱਗੋਂ ਕਈ ਨਾਂ ਦੱਸੀ ਜਾਓ ਤੇ ਆਖੀ ਜਾਓ ਕਿ ਮੇਰੇ ਪਿਉ ਦਾ ਨਾਂ ਫਲਾਣਾ ਹੈ ਜਾਂ ਅਮੁਕਾ ਹੈ ਜਾਂ.....ਜਾਂ....., ਤਾਂ ਇਸ ਤੋਂ ਮੈਂ ਕੀ ਅੰਦਾਜ਼ਾ ਲਾਵਾਂਗਾ ? ਕੀ ਮੇਰਾ ਇਹ ਅੰਦਾਜ਼ਾ ਠੀਕ ਨਾ ਹੋਵੇਗਾ ਕਿ ਤੁਹਾਨੂੰ ਆਪਣੇ ਮਾਂ ਪਿਉ ਦਾ ਨਾਂ ਨਹੀਂ ਆਉਂਦਾ ? ਲਗਦੇ ਹੱਥ ਉਹ ਸੱਜਣ ਫਿਰ ਬੋਲਿਆ—ਤੁਸੀਂ ਲੋਕ ਗੁਰੂ ਗ੍ਰੰਥ ਸਾਹਿਬ ਦੇ ਸ਼ਬਦਾਂ ਦੇ ਕਈ ਕਈ ਅਰਥ ਕਰਦੇ ਹੋ ਤੇ ਇਸ ਵਿਚ ਆਪਣੀ ਵਿਦਵਤਾ ਸਮਝਦੇ ਹੋ। ਕੀ ਇਹ ਵਿੱਦਿਆ ਹੈ ਜਾਂ ਜਹਾਲਤ ? ਤੁਸੀਂ ਲੋਕ ਫ਼ਖ਼ਰ ਕਰਦੇ ਹੋ ਕਿ ਗੁਰੂ ਸਾਹਿਬ ਨੇ ਤੁਹਾਨੂੰ ਤੁਹਾਡੀ ਆਪਣੀ ਬੋਲੀ ਵਿਚ ਜੀਵਨ ਦਾ ਸੁਨੇਹਾ ਦਿੱਤਾ ਹੈ, ਪਰ ਜਦੋਂ ਤੁਸੀਂ ਇਸ ਆਪਣੀ ਹੀ ਬੋਲੀ ਵਿਚ-ਦੇ ਸ਼ਬਦਾਂ ਦੇ ਅਰਥ ਕਰਨ ਲੱਗੋ ਕਈ ਵਾਰ 'ਜਾਂ, ਜਾਂ' ਕਰਦੇ ਹੋ, ਕੀ ਇਹ ਫ਼ਖ਼ਰ ਦੀ ਗੱਲ ਹੈ ਜਾਂ ਸ਼ਰਮ ਦੀ ? ਉਹਨੀਂ ਦਿਨੀਂ ਸ਼ਬਦਾਂ ਦੇ ਕਈ ਕਈ ਅਰਥ ਕਰਨ ਦਾ ਸਾਡੇ ਸਮਾਗਮਾਂ ਵਿਚ ਅੰਮ ਰਿਵਾਜ ਸੀ। ਉਸ ਪ੍ਰਚਾਰਕ ਵੀਰ ਨੇ ਸਿਖ ਦੀਵਾਨਾਂ ਵਿਚ ਕਈ ਵਾਰੀ ਸੁਣੇ ਹੋਣਗੇ।

ਬੱਸ ! ਮੇਰਾ ਉਹ ਪਹਿਲਾ ਨਸ਼ਾ ਦੂਰ ਹੋ ਗਿਆ। ਉਸ ਸੱਜਣ ਦੇ ਲਫਜ਼ ਉਸ ਵੇਲੇ ਭਾਵੇਂ ਮੈਨੂੰ ਖਰੂਵੇ ਲੱਗੇ, ਪਰ ਉਹ ਮੇਰੇ ਦਿਲ ਵਿਚ ਤੀਰ ਵਾਂਗ ਵਿੱਝ

ਗਏ। ਮੈਨੂੰ ਸਮਝ ਆ ਗਈ ਕਿ 'ਜਾਂ ਜਾਂ, ਅਥਵਾ, ਵਾ' ਆਖਣ ਦਾ ਅਸਲ ਮਤਲਬ ਇਹ ਹੈ ਕਿ ਅਜਿਹੇ ਬਹੁ-ਅਰਥਕੀ ਨੂੰ ਆਪ ਹੀ ਕਿਸੇ ਅਰਥ ਉੱਤੇ ਪੂਰਾ ਪੂਰਾ ਯਕੀਨ ਨਹੀਂ ਹੁੰਦਾ। ਸੋ, ਮੈਂ ਉਹ ਚੁੱਚ-ਗਿਆਨਤਾ ਛੱਡ ਦਿੱਤੀ।

ਰੋਜ਼ਾਨਾ ਸਤਸੰਗ ਵਿਚ ਹਾਜ਼ਰ ਹੋਣ ਦਾ ਮੌਕਾ ਮੈਨੂੰ ਗੁਰੂ ਨਾਨਕ ਖ਼ਾਲਸਾ ਕਾਲਜ ਗੁਜਰਾਂਵਾਲੇ ੧੯੧੭ ਵਿਚ ਆਉਣ 'ਤੇ ਮਿਲਿਆ, ਜਿੱਥੇ ਕਈ ਵਿਦਵਾਨਾਂ ਦੇ ਮੂੰਹੋਂ ਬਾਣੀ ਤੇ ਬਾਣੀ ਦੇ ਅਰਥ ਸੁਣਨ ਦਾ ਭੀ ਅਵਸਰ ਮਿਲਦਾ ਸੀ। ਸਿਰਲੇਖ ਦੇ ਲਫਜ਼ 'ਮਹਲਾ' ਦਾ ਉੱਚਾਰਨ ਤਾਂ ਭਲਾ ਆਮ ਤੌਰ 'ਤੇ 'ਮਹੱਲਾ' ਹੀ ਸੁਣਨ ਵਿਚ ਆਉਂਦਾ ਸੀ, ਪਰ ਅਗਲੇ ਅੰਕ ੧, ੨, ੩, ੪, ੫, ੬ ਦਾ ਉੱਚਾਰਨ ਕਿਤੇ ਕੋਈ ਸੱਜਣ ਇਕ, ਦੋ, ਤਿੰਨ, ਚਾਰ, ਪੰਜ, ਨੌਂ ਕਰਦਾ ਸੀ, ਤੇ ਕਿਤੇ 'ਪਹਿਲਾ, ਦੂਜਾ, ਤੀਜਾ, ਚੌਥਾ, ਪੰਜਵਾਂ, ਨਾਵਾਂ' ਸੁਣੀਦਾ ਸੀ। ਅਰਦਾਸ ਕਰਨ ਵੇਲੇ ਕੋਈ ਸੱਜਣ ਸ਼ੁਰੂ ਵਿਚ ਲਫਜ਼ 'ਪਾਤਿਸ਼ਾਹੀ ਦਸ' ਆਖਦਾ ਸੀ ਤੇ ਕੋਈ 'ਪਾਤਿਸ਼ਾਹੀ ਦਸਵੀਂ'। ਅਜਬ ਗੜ-ਬੜ ਵੇਖੀ। ਉਸ ਆਰੀਆ-ਸਮਾਜੀ ਵੀਰ ਨੇ ਤਾਂ ਕਿਸੇ ਕਿਸੇ ਮੁਸ਼ਕਲ ਸ਼ਬਦ ਦੇ ਕਈ ਕਈ ਅਰਥ ਕਰਨ ਕਰਕੇ ਇਹ ਮਿਹਣਾ ਮਾਰਿਆ ਸੀ, ਪਰ ਗੁਰੂ ਗ੍ਰੰਥ ਸਾਹਿਬ ਨੂੰ ਨਿਰਾ ਪੜ੍ਹਨ ਸੁਣਨ ਬਾਰੇ ਭੀ ਸਾਡੀ ਲਾ-ਪਰਵਾਹੀ ਕਮਾਲ ਦਰਜੇ 'ਤੇ ਅੱਪੜੀ ਹੋਈ ਸੀ। ਜੋ ਹਿੰਦਸੇ ਸ਼ਬਦਾਂ ਦੇ ਸਿਰਲੇਖ ਵਿਚ, ਇਕ ਦੋ ਵਾਰੀ ਨਹੀਂ, ਹਜ਼ਾਰਾਂ ਵਾਰੀ ਆਏ ਹਨ; ਸਾਨੂੰ ਇਹਨਾਂ ਦੇ ਸਹੀ ਪੜ੍ਹਨ ਦੀ ਜਾਚ ਸਿੱਖਣ ਦਾ ਭੀ ਘੱਟ ਹੀ ਖ਼ਿਆਲ ਆ ਰਿਹਾ ਸੀ। ਇਕ ਹੋਰ ਭੀ ਅਜਬ ਗੱਲ ਵੇਖੀ। ਕਈ ਸੱਜਣ 'ਸੁਖਮਨੀ' ਦਾ ਪਾਠ ਕਰਨ ਵੇਲੇ ਅਸ਼ਟਪਦੀ ਦੇ ਮੁੱਕਣ 'ਤੇ 'ਅੱਠ ਇਕ', 'ਅੱਠ ਦੋ', 'ਅੱਠ ਤਿੰਨ', 'ਅੱਠ ਚਾਰ', 'ਅੱਠ ਪੰਜ' ਆਦਿਕ ਹਿੰਦਸੇ ਅਖ਼ੀਰ 'ਅੱਠ ਚੌਵੀ' ਤਕ ਪੜ੍ਹਦੇ ਹਨ। ਪਰ ਇਹ ਹਿੰਦਸੇ ਤਾਂ ਸਾਰੇ ਹੀ ਗੁਰੂ ਗ੍ਰੰਥ ਸਾਹਿਬ ਵਿਚ ਹਰੇਕ ਸ਼ਬਦ ਦੇ ਨਾਲ ਹਨ, ਹੋਰ ਥਾਈਂ ਕਿਤੇ ਨਹੀਂ ਪੜ੍ਹਦੇ।

ਇਸ ਵਿਚ ਕੋਈ ਸ਼ੱਕ ਨਹੀਂ ਕਿ ਸਿਰਲੇਖ ਦੇ ਲਫਜ਼ 'ਮਹਲਾ' ਅਤੇ ਇਸ ਨਾਲ ਵਰਤੇ ਹੋਏ ਅੰਕ '੧, ੨, ੩, ੪' ਆਦਿਕ ਦੇ ਸਹੀ ਜਾਂ ਗ਼ਲਤ ਪਾਠ ਨਾਲ 'ਸਿੱਖੀ ਆਚਰਨ' ਦਾ ਕੋਈ ਸੰਬੰਧ ਨਹੀਂ, ਪਰ ਇਸ ਵਿਚ ਭੀ ਕੋਈ ਸ਼ੱਕ ਨਹੀਂ ਕਿ ਇਸ ਪਾਸੇ ਵਲੋਂ ਸਾਡੀ ਅਨ-ਗਹਿਲੀ ਸਾਨੂੰ ਹੋਰ ਧਰਮਾਂ ਵਾਲਿਆਂ ਦੀਆਂ ਨਜ਼ਰਾਂ ਵਿਚ ਹਾਸੇ-ਹੀਣਾ ਬਣਾ ਰਹੀ ਹੈ। ਨਿਰਾ ਇਹੀ ਨਹੀਂ, ਇਹਨਾਂ ਅੰਕਾਂ ਦੇ ਗ਼ਲਤ ਪਾਠ ਨੇ ਸਾਡੇ ਅੰਦਰ 'ਸਿਖ-ਧਰਮ' ਬਾਰੇ ਭੀ ਐਸੇ ਭੁਲੇਖੇ ਪੈਦਾ ਕਰ ਦਿੱਤੇ ਹਨ ਕਿ ਕਈ ਥਾਈਂ ਸਤਸੰਗ ਦੀ ਸਮਾਪਤੀ ਤੇ ਬੇ-ਰਸੀ ਵੇਖਣ

ਵਿਚ ਆਈ ਹੈ। ੧੯੨੪ ਦਾ ਜ਼ਿਕਰ ਹੈ। ਉਸ ਸਾਲ 'ਨਾਮਧਾਰੀ' ਸੱਜਣਾਂ ਨੇ 'ਹੋਲਾ' ਅੰਮ੍ਰਿਤਸਰ ਵਿਚ ਮਨਾਇਆ। 'ਅਕਾਲੀ ਲਹਿਰ' ਜ਼ੋਰਾਂ 'ਤੇ ਸੀ। 'ਜੈਤੋ ਦਾ ਮੋਰਚਾ' ਲੱਗਾ ਹੋਇਆ ਸੀ। ਵਿਰੋਧੀਆਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਾਰ ਵਿਖਾਣ ਲਈ ਹਰ ਕਿਸਮ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। 'ਹੋਲਾ' ਮਨਾਣ ਲਈ ਨਾਮਧਾਰੀ ਦਲ ਸ਼ਹਿਰੋਂ ਬਾਹਰ ਪਹਾੜ ਪਾਸੇ ਸ਼ਰਾਬ ਦੇ ਕਾਰਖ਼ਾਨੇ ਪਾਸ ਆ ਇਕੱਠਾ ਹੋਇਆ। ਪਹਿਲੇ ਦਿਨ ਜਲੂਸ ਕੱਢ ਕੇ ਸ੍ਰੀ ਹਰਿਮੰਦਰ ਸਾਹਿਬ ਜਾਣ ਦਾ ਪ੍ਰੋਗਰਾਮ ਸੀ। ਸਾਰੇ ਸ਼ਹਿਰ ਵਿਚ ਇਹ ਦੰਦ-ਕਥਾ ਚੱਲ ਪਈ ਕਿ ਨਾਮਧਾਰੀਆਂ ਨੇ 'ਚੌਦ੍ਰਾਂ ਗੁਰੂਆਂ ਦੀ ਅਰਦਾਸ' ਕਰਨੀ ਹੈ। ਦੂਜੇ ਪਾਸੇ ਅਕਾਲੀ ਤੇ ਸ਼ਹਿਰ ਦੇ ਹੋਰ ਸਿਖ ਇਸ ਗੱਲ 'ਤੇ ਜ਼ੋਰ ਦੇ ਰਹੇ ਸਨ ਕਿ ਸ੍ਰੀ ਹਰਿਮੰਦਰ ਸਾਹਿਬ ਵਿਚ 'ਦਸਾਂ ਪਾਤਿਸ਼ਾਹੀਆਂ ਦੀ ਹੀ ਅਰਦਾਸ' ਹੋਵੇਗੀ। ਦੋਵੇਂ ਧੜੇ ਤਣ ਖਲੋਤੇ, ਫ਼ਸਾਦ ਦਾ ਖ਼ਤਰਾ ਬਣ ਗਿਆ; ਇਕੋ ਹੀ ਸਤਿਗੁਰੂ ਦੇ ਸਿਖ ਆਪਣੀ ਨਾ-ਵਾਕਫ਼ੀਅਤ ਦਾ ਨਿਰਣਾ ਡਾਂਗ-ਸੋਟੇ ਦੀ ਰਾਹੀਂ ਕਰਨ ਨੂੰ ਤਿਆਰ ਹੋ ਪਏ। ਉਹਨੀਂ ਦਿਨੀਂ ਮੈਂ ਭੀ ਅੰਮ੍ਰਿਤਸਰ ਹੀ ਸਾਂ, ਬੀਮਾਰ ਹੋ ਜਾਣ ਕਰਕੇ ਸ਼੍ਰੋਮਣੀ ਕਮੇਟੀ ਦੇ ਪਹਿਲੇ ਜਥੇ ਵਿਚੋਂ ਜ਼ਮਾਨਤ 'ਤੇ ਆਇਆ ਸਾਂ। ਨਾਮਧਾਰੀ ਜਥਿਆਂ ਪਾਸੋਂ 'ਹੱਲੇ' ਦੇ ਸ਼ਬਦ ਸੁਣਨ ਦਾ ਮੈਨੂੰ ਖ਼ਾਸ ਸ਼ੌਕ ਸੀ। ਮੈਂ ਭੀ ਜਲੂਸ ਵੇਖਣ ਗਿਆ। ਕੋਈ ਪੰਝੀ ਤ੍ਰੀਹ ਦੇ ਕਰੀਬ ਜਥੇ ਸਨ। ਪਰ ਵੇਖ-ਸੁਣ ਕੇ ਮੇਰਾ ਦਿਲ ਬਹਿ ਗਿਆ, ਬੜੀ ਸੱਟ ਵੱਜੀ। ਹਰੇਕ ਜਥੇ ਪਾਸ ਮੈਂ ਅਪੜਿਆ। ਹਰੇਕ ਥਾਂ ਇਕੋ ਹੀ ਧਾਰਨਾ 'ਤੇਰੀ ਬੰਸਰੀ ਤੇਰੀ ਬੰਸਰੀ'। ਗੁਰ-ਸ਼ਬਦ ਦਾ ਕਿਤੇ ਨਾਮ-ਨਿਸ਼ਾਨ ਨਾ। ਇਸ ਇਕ ਅੰਕ '੧੦' ਨੂੰ 'ਦਸਵੀਂ' ਨਾ ਪੜ੍ਹਨ ਕਰਕੇ ਇਤਨੀ ਵਿੱਥ ਪਈ ਕਿ ਉਸ ਦਿਨ ਉਹ ਵੀਰ ਗੁਰਬਾਣੀ ਤੋਂ ਹੀ ਰੁੱਸ ਬੈਠੇ।

ਸੋ, ਇਸ ਹਾਸੋ-ਹੀਣਤਾ ਤੋਂ ਬਚਣ ਲਈ 'ਤੇ ਕਈ ਪੈ ਸਕਦੇ ਭੁਲੇਖਿਆਂ ਤੋਂ ਬਚਣ ਲਈ ਇਹ ਨਿਰਣਾ ਕਰਨਾ ਜ਼ਰੂਰੀ ਹੈ ਕਿ ਲਫਜ਼ 'ਮਹਲਾ' ਅਤੇ ਉਸ ਦੇ ਨਾਲ ਵਰਤੇ ਅੰਕਾਂ ਦਾ ਉੱਚਾਰਨ ਤੇ ਭਾਵ ਕੀ ਹੈ।

ਸੰਨ ੧੯੪੧ ਵਿਚ ਰੋਜ਼ਾਨਾ ਅਖ਼ਬਾਰ 'ਅਕਾਲੀ' ਦੇ ਇਕ ਪਰਚੇ ਵਿਚ ਮੈਂ ਇਸ ਸੰਬੰਧੀ ਇਕ ਮਜ਼ਮੂਨ ਲਿਖ ਕੇ ਭੇਜਿਆ, ਤਾਂ ਇਕ ਅੱਜ-ਕੱਲ੍ਹ ਦੇ ਪੜ੍ਹੇ-ਲਿਖੇ ਉੱਘੇ ਵਿਦਵਾਨ ਮਿੱਤਰ ਨੇ ਮੈਨੂੰ ਚਿੱਠੀ ਲਿਖੀ ਕਿ ਲਫਜ਼ 'ਮਹਲਾ' ਦਾ ਉੱਚਾਰਨ 'ਮਹੱਲਾ' ਕਰਨਾ ਚਾਹੀਦਾ ਹੈ, ਕਿਉਂਕਿ ਗੁਰੂ ਗ੍ਰੰਥ ਸਾਹਿਬ

‘ਸੱਚ-ਖੰਡ’ ਹੈ, ਜਿਸ ਵਿਚ ‘ਮਹੱਲੇ, ਘਰ, ਪਉੜੀਆਂ’ ਹੋਣੇ ਕੁਦਰਤੀ ਗੱਲ ਹੈ।

ਸੋ ‘ਲਫਜ਼’ ‘ਮਹਲਾ’ ਦਾ ਜੋ ‘ਮਹੱਲਾ’ ਉੱਚਾਰਨ ਚੱਲ ਪਿਆ ਹੈ, ਇਸ ਦਾ ਅਸਲ ਕਾਰਨ ਇਹ ਜਾਪਦਾ ਹੈ ਕਿ ਸਿਰਲੇਖ ਦੇ ਲਫਜ਼ ‘ਮਹਲਾ’ ਦੇ ਨਾਲ ਹੀ ਆਮ ਤੌਰ ’ਤੇ ਲਫਜ਼ ‘ਘਰ’ ਭੀ ਲਿਖਿਆ ਮਿਲਦਾ ਹੈ ਤੇ ਘਰਾਂ, ਮਹੱਲਿਆਂ ਦੇ ਸੰਬੰਧ ਨੂੰ ਹਰ ਕੋਈ ਜਾਣਦਾ ਹੀ ਹੈ। ਤਾਂ ਤੇ, ਸਭ ਤੋਂ ਪਹਿਲਾਂ ਇਹ ਸਮਝਣ ਦੀ ਲੋੜ ਹੈ ਕਿ ਲਫਜ਼ ‘ਘਰ’ ਦੇ ਵਰਤਣ ਤੋਂ ਕੀ ਭਾਵ ਹੈ।

(੧) ਸਿਰੀ ਰਾਗ ਦੀ ਭਗਤ ਬਾਣੀ ਦੇ ਸ਼ੁਰੂ ਵਿਚ ਇਕ ਸਿਰਲੇਖ ਇਉਂ ਲਿਖਿਆ ਮਿਲਦਾ ਹੈ—‘ਸਿਰੀ ਰਾਗੁ। ਕਬੀਰ ਜੀਉ ਕਾ। ਏਕੁ ਸੁਆਨੁ ਕੈ ਘਰਿ ਗਾਵਣਾ।’

ਇੱਥੇ ਅਖੀਰਲੀ ਤੁਕ ‘ਏਕੁ ਸੁਆਨੁ ਕੈ ਘਰਿ ਗਾਵਣਾ’ ਨੂੰ ਧਿਆਨ ਨਾਲ ਪੜ੍ਹਨ ਤੇ ਸਮਝਣ ਦੀ ਲੋੜ ਹੈ। ਲਫਜ਼ ‘ਕੈ ਘਰਿ’ ਦਾ ਅਰਥ ਹੈ ‘ਦੇ ਘਰ ਵਿਚ’। ਲਫਜ਼ ‘ਕੈ’ ਵਿਆਕਰਣ ਅਨੁਸਾਰ ‘ਸੰਬੰਧਕ’ ਹੈ; ਇਸ ਤੋਂ ਪਹਿਲਾਂ ਕੋਈ ਐਸਾ ‘ਨਾਂਵ’ ਚਾਹੀਦਾ ਹੈ ਜਿਸ ਦੇ ਨਾਲ ਇਸ ਸੰਬੰਧਕ ‘ਕੈ’ ਦਾ ਸੰਬੰਧ ਹੈ। ਇਸ ਤੋਂ ਪਹਿਲਾਂ ਲਫਜ਼ ‘ਸੁਆਨੁ’ ਹੈ; ਪਰ ਜੇ ਲਫਜ਼ ‘ਸੁਆਨੁ’ ਨਾਲ ਲਫਜ਼ ‘ਕੈ’ ਦਾ ਸੰਬੰਧ ਹੁੰਦਾ ਹੈ, ਤਾਂ ਇਸ ਦੇ ਅਖੀਰ ’ਤੇ ( ) ਨਹੀਂ ਹੋ ਸਕਦਾ ਸੀ, ਜਿਵੇਂ :

‘ਦੀਵਾ ਮੇਰਾ ਏਕੁ ਨਾਮੁ, ਦੁਖੁ ਵਿਚਿ ਪਾਇਆ ਤੇਲੁ’—ਇਸ ਤੁਕ ਦੇ ਲਫਜ਼ ‘ਵਿਚਿ’ ਦਾ ਸੰਬੰਧ ਲਫਜ਼ ‘ਦੁਖੁ’ ਨਾਲ ਨਹੀਂ ਹੋ ਸਕਦਾ;

‘ਦਾਸੁ ਕਬੀਰ ਤੇਰੀ ਪਨਹ ਸਮਾਨਾ ॥ ਭਿਸਤੁ ਨਜੀਕਿ ਰਾਖੁ ਰਹਮਾਨਾ’— ਇੱਥੇ ਸੰਬੰਧਕ ‘ਨਜੀਕਿ’ ਦਾ ਸੰਬੰਧ ਲਫਜ਼ ‘ਭਿਸਤੁ’ ਨਾਲ ਨਹੀਂ ਹੋ ਸਕਦਾ, ਕਿਉਂਕਿ ਲਫਜ਼ ‘ਭਿਸਤੁ’ ਦੇ ਅਖੀਰ ਵਿਚ ( ) ਕਾਇਮ ਹੈ।

ਸੋ, ‘ਏਕੁ ਸੁਆਨੁ ਕੈ ਘਰਿ ਗਾਵਣਾ’ ਵਿਚ-ਦੇ ਲਫਜ਼ ‘ਕੈ’ ਨਾਲ ਸੰਬੰਧ ਰੱਖਣ ਵਾਲੇ ‘ਨਾਂਵ’ ਦੀ ਕਿਸੇ ਹੋਰ ਥਾਂ ਭਾਲ ਕਰਨੀ ਪਏਗੀ। ਇਸੇ ਹੀ ਰਾਗ ਵਿਚ ਗੁਰੂ ਨਾਨਕ ਸਾਹਿਬ ਦਾ ਸ਼ਬਦ ਨੰ: ੨੯ (ਪੰਨਾ ਨੰ: ੨੪ ਉੱਤੇ) ਇਉਂ ਦਰਜ ਹੈ :

ਸਿਰੀਰਾਗੁ ਮਹਲਾ ੧ ਘਰੁ ੪ ॥ ਏਕੁ ਸੁਆਨੁ ਦੁਇ ਸੁਆਨੀ ਨਾਲਿ ॥...

ਉਸ ਸਿਰਲੇਖ ਤੇ ਇਸ ਸ਼ਬਦ ਦੀ ਪਹਿਲੀ ਤੁਕ ਨੂੰ ਆਮੋ-ਸਾਹਮਣੇ ਰੱਖ ਕੇ ਪੜ੍ਹਿਆਂ ਅਸੀਂ ਸਹਿਜੇ ਹੀ ਸਿਰਲੇਖ ਦੇ ਇਹ ਅਰਥ ਕਰ ਸਕਦੇ ਹਾਂ—ਕਬੀਰ

ਜੀ ਦੇ ਸ਼ਬਦ ਨੂੰ ਉਸ ਸ਼ਬਦ ਦੇ 'ਘਰ' ਵਿਚ ਗਾਵਣਾ ਹੈ ਜਿਸ ਦੀ ਪਹਿਲੀ ਤੁਕ ਹੈ, 'ਏਕੁ ਸੁਆਨੁ ਦੁਇ ਸੁਆਨੀ ਨਾਲਿ'। ਇਸ ਸ਼ਬਦ ਦਾ 'ਘਰੁ ੪' ਹੈ, ਸੋ ਕਬੀਰ ਜੀ ਦਾ ਸ਼ਬਦ ਭੀ 'ਘਰੁ ੪' ਵਿਚ ਹੀ ਗਾਵਣਾ ਹੈ।

ਕਬੀਰ ਜੀ ਦੇ ਸ਼ਬਦ ਦੇ ਸਿਰਲੇਖ ਵਿਚ 'ਘਰੁ ੪' ਲਿਖਣ ਦੇ ਥਾਂ 'ਏਕੁ ਸੁਆਨੁ ਕੈ ਘਰਿ ਗਾਵਣਾ' ਕਿਉਂ ਲਿਖਿਆ ਹੈ—ਇਹ ਘੁੰਡੀ ਸਮਝਣ ਵਾਸਤੇ ਮੇਰੀ ਪੁਸਤਕ ਗੁਰਮਤਿ ਪ੍ਰਕਾਸ਼ ਵਿਚ ਪੜ੍ਹੋ ਪੰਨਾ ੩੫।

ਉਪਰ-ਲਿਖੇ ਪ੍ਰਮਾਣ ਤੋਂ ਅਸਾਂ ਇਹ ਸਮਝ ਲਿਆ ਹੈ ਕਿ ਲਫਜ਼ 'ਘਰ' ਦਾ ਸੰਬੰਧ 'ਗਾਉਣ' ਨਾਲ ਹੈ; ਲਫਜ਼ 'ਮਹਲਾ' ਨਾਲ ਨਹੀਂ।

ਇਸੇ ਤਰ੍ਹਾਂ :

ਸਿਰੀ ਰਾਗ ਵਿਚ ਦਰਜ ਭਗਤ ਬੇਣੀ ਜੀ ਦੇ ਸ਼ਬਦ ਦੇ ਸ਼ੁਰੂ ਵਿਚ ਭੀ ਸਿਰਲੇਖ ਵਜੋਂ ਇਉਂ ਲਿਖਿਆ ਹੈ :

ਸਿਰੀਰਾਗੁ ਬਾਣੀ ਭਗਤ ਬੇਣੀ ਜੀਉ ਕੀ ॥ ਪਹਰਿਆ ਕੈ ਘਰਿ ਗਾਵਣਾ ॥

ਕਿਸ 'ਘਰ' ਵਿਚ ਗਾਵਣਾ ਹੈ ? ਉਸ ਸ਼ਬਦ ਦੇ 'ਘਰ' ਵਿਚ ਜਿਸ ਦਾ ਸਿਰਲੇਖ 'ਪਹਰੇ' ਹੈ, ਤੇ ਉਹ ਸਿਰਲੇਖ ਇਉਂ ਹੈ :

ਸਿਰੀਰਾਗੁ ਪਹਰੇ ਮਹਲਾ ੧ ਘਰੁ ੧ ॥

ਇਹ ਦੋਵੇਂ ਪ੍ਰਮਾਣ ਇਹ ਗੱਲ ਸਾਬਤ ਕਰਨ ਵਾਸਤੇ ਕਾਫ਼ੀ ਹਨ ਕਿ ਲਫਜ਼ 'ਘਰ' ਦਾ ਸੰਬੰਧ ਸਿਰਫ਼ 'ਗਾਉਣ' ਨਾਲ ਹੈ, ਲਫਜ਼ 'ਮਹਲਾ' ਦੇ ਨਾਲ ਇਸ ਦਾ ਕੋਈ ਭੀ ਸੰਬੰਧ ਨਹੀਂ ਪੈਂਦਾ।

ਪਾਠਕਾਂ ਦੀ ਦਿਲਚਸਪੀ ਅਤੇ ਹੋਰ ਵਧੀਕ ਤਸੱਲੀ ਵਾਸਤੇ ਇਹ ਗੱਲ ਦੱਸਣੀ ਭੀ ਸੁਆਦਲੀ ਹੋਵੇਗੀ ਕਿ ਲਫਜ਼ 'ਘਰ' ਸਿਰਫ਼ ਲਫਜ਼ 'ਮਹਲਾ' ਦੇ ਨਾਲ ਹੀ ਨਹੀਂ ਆਉਂਦਾ, ਭਗਤਾਂ ਦੇ ਸ਼ਬਦਾਂ ਦੇ ਸਿਰਲੇਖਾਂ ਵਿਚ ਭੀ ਮਿਲਦਾ ਹੈ; ਜਿਵੇਂ :

ਭੈਰਉ ਕਬੀਰ ਜੀਉ ਘਰੁ ੧ ॥

ਭੈਰਉ ਕਬੀਰ ਜੀਉ ਅਸਟਪਦੀ ਘਰੁ ੨ ॥

ਭੈਰਉ ਨਾਮਦੇਉ ਜੀ ਘਰੁ ੧ ॥

ਭੈਰਉ ਨਾਮਦੇਉ ਜੀ ਘਰੁ ੨ ॥

ਤੇ, ਇਹ ਕਿਸੇ ਭੀ 'ਮਹੱਲੇ' ਦੀ ਵੰਡ ਵਿਚ ਨਹੀਂ ਆਉਂਦੇ। ਜੇ ਗੁਰੂ ਗ੍ਰੰਥ ਸਾਹਿਬ 'ਸੱਚ ਖੰਡ' ਹੈ, ਅਤੇ ਮਹੱਲਿਆਂ ਘਰਾਂ ਵਿਚ ਵੰਡਿਆ ਹੋਇਆ ਹੈ ਤਾਂ ਭਗਤਾਂ ਦੇ ਘਰ ਕਿਸ ਮਹੱਲੇ ਵਿਚ ਗਿਣੀਏ ? ਸੋ, ਇਹ ਲਫਜ਼ 'ਮਹੱਲਾ' ਮਹੱਲਾ ਨਹੀਂ ਹੈ। ਸਿਰੀਰਾਗ ਵਿਚ ਗੁਰੂ ਨਾਨਕ ਸਾਹਿਬ ਦੇ ਸ਼ਬਦ ਨੰ: ੬ ਅਤੇ ੧੨ ਦਾ ਸਿਰਲੇਖ ਇਉਂ ਹੈ—'ਸਿਰੀਰਾਗੁ ਮਹਲੁ ੧ [ਲਫਜ਼ 'ਮਹਲੁ' ਦੇ ਅਖੀਰ ਵਿਚ ( ) ਹੈ]।

ਜੇ ਲਫਜ਼ 'ਮਹੱਲਾ' ਨੂੰ 'ਮਹੱਲਾ' ਪੜ੍ਹਨਾ ਹੁੰਦਾ, ਤਾਂ ਲਫਜ਼ 'ਮਹਲੁ' ਨੂੰ 'ਮਹੱਲ' ਪੜ੍ਹਨਾ ਠੀਕ ਹੁੰਦਾ; ਪਰ ਇਸ ਤਰ੍ਹਾਂ 'ਮਹੱਲਾ' ਅਤੇ 'ਮਹੱਲ' ਦੋ ਵੱਖ ਵੱਖ ਚੀਜ਼ਾਂ ਬਣ ਜਾਂਦੀਆਂ ਹਨ। ਮਹੱਲ—ਇਕ ਵੱਡਾ ਮਕਾਨ। ਮਹੱਲਾ—ਉਹ ਥਾਂ, ਜਿੱਥੇ ਕਈ ਮਕਾਨ ਇਕੱਠੇ ਬਣੇ ਹੋਏ ਹਨ। ਸੋ 'ਮਹੱਲਾ' ਦਾ ਉੱਚਾਰਨ 'ਮਹੱਲਾ' ਨਹੀਂ ਹੈ, ਅਤੇ ਇਸ ਦਾ ਕੋਈ ਭੀ ਸੰਬੰਧ ਲਫਜ਼ 'ਘਰ' ਨਾਲ ਨਹੀਂ ਹੈ।

ਤਾਂ ਫਿਰ, ਇਸ ਲਫਜ਼ ਨੂੰ ਕਿਵੇਂ ਉਚਾਰਨਾ ਹੈ ?

ਲਫਜ਼ 'ਮਹੱਲਾ' ਸਿਰਫ਼ ਸਿਰਲੇਖ ਵਿਚ ਹੀ ਨਹੀਂ ਹੈ, ਬਾਣੀ ਵਿਚ ਵੀ ਕਈ ਵਾਰੀ ਆਉਂਦਾ ਹੈ; ਜਿਵੇਂ :

- (੧) ਫਰੀਦਾ 'ਮਹਲ' ਨਿਸਖਣ ਰਹਿ ਗਏ ਵਾਸਾ ਆਇਆ ਤਲਿ ॥
- (੨) 'ਮਹਲਾ' ਅੰਦਰਿ ਹੋਦੀਆ, ਹੁਣਿ ਬਗਣਿ ਨ ਮਿਲਨਿ ਹਦੂਰਿ ॥
- (੩) 'ਮਹਲ' ਕੁਚਜੀ ਮੜਵੜੀ ਕਾਲੀ ਮਨਹੁ ਕਸੁਧ ॥
- (੪) ਕਹਾ ਸੁ ਘਰ ਦਰ ਮੰਡਪ 'ਮਹਲਾ' ਕਹਾ ਸੁ ਬੰਕ ਸਰਾਈ ॥
- (੫) 'ਮਹਲਾ' ਮੰਝਿ ਨਿਵਾਸੁ ਸਬਦਿ ਸਵਾਰੀਆ ॥
- (੬) ਮਹਲੀ 'ਮਹਲਿ' ਬੁਲਾਈਐ, ਸੋ ਪਿਰੁ ਰਾਵੈ ਰੰਗਿ ॥
- (੭) ਮਹਰਮ 'ਮਹਲ' ਨ ਕੋ ਅਟਕਾਵੈ ॥

ਇਹਨੀਂ ਸਭਨੀਂ ਥਾਈਂ ਲਫਜ਼ 'ਮਹਲ' ਜਾਂ 'ਮਹਲਾ' ਨੂੰ ਉਸੇ ਤਰ੍ਹਾਂ ਪੜ੍ਹਦੇ ਹਾਂ, ਜਿਵੇਂ ਹੇਠ-ਲਿਖੀ ਤੁਕ ਵਿਚ ਲਫਜ਼ 'ਗਹਲਾ' ਨੂੰ :

ਗਹਲਾ ਕੁਹੁ ਨ ਜਾਣਈ, ਸਿਰੁ ਭੀ ਮਿਟੀ ਖਾਇ ॥

ਅੱਖਰ 'ਹ' ਅਤੇ 'ਲ' ਦੇ ਉੱਪਰ ( ~ ਅਧਿਕ) ਵਰਤਣ ਦੀ ਲੋੜ ਨਹੀਂ ਪੈਂਦੀ। ਤੇ, ਇਸੇ ਤਰ੍ਹਾਂ ਹੀ ਸਿਰਲੇਖ ਦੇ ਲਫਜ਼ 'ਮਹੱਲਾ' ਨੂੰ ਪੜ੍ਹਨਾ ਹੈ।

ਲਫਜ਼ 'ਮਹੱਲਾ' ਦੇ ਨਾਲ ਵਰਤੇ ਅੰਕ ੧, ੨, ੩, ੪, ੫, ੬ ਦਾ

ਉੱਚਾਰਨ ਹੈ:

ਇਸ ਅੰਕ ਨੂੰ 'ਇਕ, ਦੋ, ਤਿੰਨ, ਚਾਰ, ਪੰਜ ਅਤੇ ਨੌਂ ਪੜ੍ਹਨਾ ਗਲਤ ਹੈ। ਗੁਰੂ ਗ੍ਰੰਥ ਸਾਹਿਬ ਵਿਚ ਹੇਠ-ਲਿਖੇ ਥਾਈਂ ਇਸ਼ਾਰੇ ਵਜੋਂ ਹਦਾਇਤ ਮਿਲਦੀ ਹੈ:

(੧) ਰਾਗੁ ਸਿਰੀਰਾਗੁ ਮਹਲਾ ਪਹਿਲਾ ੧ (ਪੰਨਾ ੧੪)। ਅੰਕ ੧ ਨੂੰ ਪੜ੍ਹਨਾ ਹੈ 'ਪਹਿਲਾ'।

(੨) ਗਉੜੀ ਗੁਆਰੇਰੀ ਮਹਲਾ ੪ ਚਉਥਾ (ਪੰਨਾ ੧੬੩)। ਅੰਕ ੪ ਨੂੰ ਚਉਥਾ ਪੜ੍ਹਨਾ ਹੈ।

(੩) ਵਡਹੰਸੁ ਮਹਲਾ ੩ ਮਹਲਾ ਤੀਜਾ (ਪੰਨਾ ੫੮੨)।

(੪) ਸੋਰਠਿ ਮਹਲਾ ੪ ਚਉਥਾ (ਪੰਨਾ ੬੦੫)।

(੫) ਸੋਰਠਿ ਮਹਲਾ ੧ ਪਹਿਲਾ ਦੁਤੁਕੀ (ਪੰਨਾ ੬੩੬)।

(੬) ਧਨਾਸਰੀ ਮਹਲਾ ੩ ਤੀਜਾ (ਪੰਨਾ ੬੬੪)।

(੭) ਬਸੰਤੁ ਮਹਲਾ ੩ ਤੀਜਾ (ਪੰਨਾ ੧੧੬੯)।

ਬੱਸ, ਇਸ ਇਸ਼ਾਰੇ-ਮਾਤਰ ਹਦਾਇਤ ਨੂੰ ਅਸਾਂ ਹਰ ਥਾਂ ਵਰਤ ਕੇ ਇਹਨਾਂ ਅੰਕਾਂ ਨੂੰ ਪਹਿਲਾ, ਦੂਜਾ, ਤੀਜਾ, ਚਉਥਾ, ਪੰਜਵਾਂ ਅਤੇ ਨਾਵਾਂ ਪੜ੍ਹਨਾ ਹੈ।

ਨੋਟ: ਇਹ ਅੰਕ ਸਿਰਫ਼ ਲਫਜ਼ 'ਮਹਲਾ' ਨਾਲ ਹੀ ਨਹੀਂ ਮਿਲਦੇ, ਲਫਜ਼ 'ਘਰੁ' ਦੇ ਨਾਲ ਭੀ ਮਿਲਦੇ ਹਨ, ਉਹਨਾਂ ਨੂੰ ਭੀ ਇਸੇ ਹਦਾਇਤ ਅਨੁਸਾਰ ਹੀ ਪੜ੍ਹਨਾ ਹੈ। ਇਕ ਸੱਜਣ ਮੈਨੂੰ ਆ ਕੇ ਕਹਿਣ ਲਗੇ ਕਿ ਜੇ ਲਫਜ਼ 'ਮਹਲਾ' ਦੇ ਅੰਕਾਂ ਵਾਂਗਣ ਲਫਜ਼ 'ਘਰੁ' ਦੇ ਅੰਕਾਂ ਦਾ ਉੱਚਾਰਨ ਕੀਤਾ ਗਿਆ, ਤਾਂ 'ਗੁਰੂ' ਨਾਲ 'ਤੁਲਤਾ' ਹੋ ਕੇ ਗੁਰੂ ਦੀ ਨਿਰਾਦਰੀ ਹੋਵੇਗੀ। ਗੁਰੂ ਦੀ ਨਿਰਾਦਰੀ ਇਸ ਵਿਚ ਕਿਵੇਂ ਹੋ ਜਾਂਦੀ ਹੈ—ਇਹ ਭੇਤ ਤਾਂ ਇਤਰਾਜ਼ ਕਰਨ ਵਾਲੇ ਉਸ ਸੱਜਣ ਨੂੰ ਹੀ ਪਤਾ ਹੋਵੇ, ਪਰ ਆਦਰ ਸਮਝੋ ਚਾਹੇ ਨਿਰਾਦਰੀ, ਸਤਿਗੁਰੂ ਜੀ ਆਪ ਹੀ ਇਹ ਜਾਚ ਸਿਖਾ ਗਏ ਹਨ, ਵੇਖੋ:

(੧) (ਪੰਨਾ ੨੩) ਸਿਰੀਰਾਗੁ ਮਹਲਾ ੧ ਘਰੁ ਦੂਜਾ ੨ (ਅੰਕ '੨' ਨੂੰ ਦੂਜਾ ਪੜ੍ਹਨਾ ਹੈ)।

(੨) (ਪੰਨਾ ੫੨੪) ਗੁਜਰੀ ਭਗਤਾ ਕੀ ਬਾਣੀ। ਸ੍ਰੀ ਕਬੀਰ ਜੀਉ ਕਾ

ਚਉਪਦਾ ਘਰੁ ੨ ਦੂਜਾ।

(੩) (ਪੰਨਾ ੬੬੧) ਧਨਾਸਰੀ ਮਹਲਾ ੧ ਘਰੁ ਦੂਜਾ।

ਤੇ ਗੱਲ ਭੀ ਸਿੱਧੀ ਸਾਫ਼ ਹੈ। ਹਰ ਥਾਂ ਲਫਜ਼ 'ਘਰੁ' ਇਕ-ਵਚਨ ਹੈ, ਹਰ ਥਾਂ ਇਸ ਦੇ ਅੰਤ ਵਿਚ ( ) ਹੈ। ਇਸ ਵਾਸਤੇ ਇਸ ਦੇ ਅੰਕ ੧, ੨, ੩, ੪, ੫ ਆਦਿਕ ਨੂੰ ਪਹਿਲਾ, ਦੂਜਾ, ਤੀਜਾ, ਚਉਥਾ, ਪੰਜਵਾਂ ਆਦਿਕ ਹੀ ਪੜ੍ਹਨਾ ਪਏਗਾ। ਗੁਰੂ ਗ੍ਰੰਥ ਸਾਹਿਬ ਵਿਚ ਸਤਾਰ੍ਹਵੇਂ 'ਘਰ' ਤਕ ਜ਼ਿਕਰ ਆਉਂਦਾ ਹੈ। ਜਿਨ੍ਹਾਂ ਦੇ ਹੱਥ ਵਿਚ ਗੁਰਦੁਆਰਿਆਂ ਦੀ ਵਾਗ-ਡੋਰ ਹੈ, ਉਹਨਾਂ ਦਾ ਫ਼ਰਜ਼ ਹੈ ਕਿ ਸਿਖ ਰਾਗੀਆਂ ਵਿਚੋਂ ਰਾਗ ਦੀਆਂ ਇਹਨਾਂ ਡੂੰਘਾਈਆਂ ਨੂੰ ਗੁਆਚਣ ਨਾ ਦੇਣ।

ਸਿਰਲੇਖਾਂ ਵਿਚ ਲਫਜ਼ 'ਮਹਲਾ' ਅਨੇਕਾਂ ਵਾਰੀ ਵਰਤਿਆ ਹੋਇਆ ਹੈ, ਇਹ ਲਫਜ਼ ਨਿਰਾਰਥਕ ਨਹੀਂ ਹੋ ਸਕਦਾ, ਇਸ ਦਾ ਜ਼ਰੂਰ ਕੋਈ ਢੁਕਵਾਂ-ਫਬਵਾਂ ਅਰਥ ਭੀ ਹੋਣਾ ਚਾਹੀਦਾ ਹੈ। ਜੇ ਸੱਜਣ ਇਸ ਨੂੰ 'ਮਹੱਲਾ' ਪੜ੍ਹ ਰਹੇ ਹਨ, ਉਹ ਹੁਣ ਤਕ ਇਸ ਦਾ ਕੋਈ ਢੁਕਵਾਂ ਅਰਥ ਨਹੀਂ ਦੱਸ ਸਕੇ, ਤੇ ਇਹ ਅਸੀਂ ਵੇਖ ਚੁਕੇ ਹਾਂ ਕਿ ਲਫਜ਼ 'ਘਰ' ਨਾਲ ਇਸ ਦਾ ਕੋਈ ਜੋੜ ਨਹੀਂ ਬਣਦਾ।

ਕਈ ਪੁਰਾਣੇ ਸੰਪ੍ਰਦਾਈ ਵਿਦਵਾਨ ਸੱਜਣ ਇਸ ਨੂੰ ਸੰਸਕ੍ਰਿਤ ਦਾ ਲਫਜ਼ 'ਮਹਿਲਾ' ਸਮਝਦੇ ਹਨ, ਜਿਸ ਦਾ ਅਰਥ 'ਇਸਤ੍ਰੀ' ਹੈ। ਉਹ ਸੱਜਣ ਆਪਣੇ ਇਸ ਖ਼ਿਆਲ ਦੀ ਪੁਸ਼ਟੀ ਵਿਚ ਇਹ ਦਲੀਲ ਦੇਂਦੇ ਹਨ ਕਿ ਸਤਿਗੁਰੂ ਜੀ ਨੇ ਆਪਣੇ ਆਪ ਨੂੰ ਪ੍ਰਭੂ-ਪਤੀ ਦੀ 'ਇਸਤ੍ਰੀ' ਮਿਥ ਕੇ ਬਾਣੀ ਲਿਖੀ ਹੈ, ਇਸ ਵਾਸਤੇ ਸਿਰਲੇਖ ਵਿਚ ਆਪਣੇ ਆਪ ਨੂੰ 'ਮਹਿਲਾ' (ਇਸਤ੍ਰੀ) ਆਖਿਆ ਹੈ। ਪਰ ਇਹ ਅਰਥ ਵਿਆਕਰਣ ਦੀ ਕਸਵੱਟੀ ਉੱਤੇ ਪੂਰਾ ਨਹੀਂ ਉਤਰਦਾ। ਅਸੀਂ ਪਿਛੇ ਵੇਖ ਆਏ ਹਾਂ ਕਿ ਇਸ ਲਫਜ਼ 'ਮਹਲਾ' ਦੇ ਨਾਲ ਦਾ ਅੰਕ ਸਹੀ ਤਰੀਕੇ ਨਾਲ ਉਚਾਰਨ ਦੀ ਜ਼ਾਚ ਸਿਖਾਣ ਲਈ ਸਤਿਗੁਰੂ ਜੀ ਨੇ ਆਪ ਹੀ ਸੱਤ ਥਾਵਾਂ 'ਤੇ ਹਦਾਇਤ ਕਰ ਦਿੱਤੀ ਹੈ, ਅੰਕ ਇਕ ਵਾਸਤੇ 'ਪਹਿਲਾ', ਅੰਕ ੩ ਵਾਸਤੇ 'ਤੀਜਾ' ਅਤੇ ਅੰਕ ੪ ਵਾਸਤੇ ਲਫਜ਼ 'ਚਉਥਾ' ਵਰਤਿਆ ਹੈ। ਪਰ ਲਫਜ਼ 'ਪਹਿਲਾ, ਤੀਜਾ, ਚਉਥਾ' ਪੁਲਿੰਗ ਹਨ, ਅਤੇ ਲਫਜ਼ 'ਮਹਿਲਾ' (ਇਸਤ੍ਰੀ) ਇਸਤ੍ਰੀ-ਲਿੰਗ ਹੈ। ਜੇ ਸਿਰਲੇਖ ਵਾਲਾ ਲਫਜ਼ 'ਮਹਲਾ' ਇਸਤ੍ਰੀ-ਵਾਚਕ ਹੁੰਦਾ, ਤਾਂ ਅੰਕ ੧, ੩, ੪ ਵਾਸਤੇ ਲਫਜ਼ 'ਪਹਿਲੀ, ਤੀਜੀ, ਚਉਥੀ' ਵਰਤਦੇ। ਇਸੇ ਤਰ੍ਹਾਂ 'ਆਸਾ ਦੀ ਵਾਰ' ਦੇ ਸਿਰਲੇਖ, 'ਸਲੋਕ ਭੀ ਮਹਲੇ ਪਹਿਲੇ ਕੇ ਲਿਖੇ' ਦੇ

ਥਾਂ 'ਸਲੋਕ ਭੀ ਮਹਲਾ ਪਹਿਲੀ ਕੇ ਲਿਖੇ' ਹੁੰਦਾ। ਭੱਟਾਂ ਦੇ ਸਵਈਆਂ ਵਿਚ ਅਸੀਂ ਹੇਠ-ਲਿਖੇ ਸਿਰਲੇਖ ਪੜ੍ਹਦੇ ਹਾਂ :

ਸਵਈਏ ਮਹਲੇ ਪਹਿਲੇ ਕੇ ੧

ਸਵਈਏ ਮਹਲੇ ਦੂਜੇ ਕੇ ੨

ਸਵਈਏ ਮਹਲੇ ਤੀਜੇ ਕੇ ੩

ਸਵਈਏ ਮਹਲੇ ਚਉਥੇ ਕੇ ੪

ਸਵਈਏ ਮਹਲੇ ਪੰਜਵੇਂ ਕੇ ੫

ਜੇ ਲਫਜ਼ 'ਮਹਲਾ' ਸੰਸਕ੍ਰਿਤ ਦਾ ਲਫਜ਼ 'ਮਹਿਲਾ' ਹੁੰਦਾ ਤਾਂ ਇਹਨਾਂ ਸਿਰਲੇਖਾਂ ਦੇ ਥਾਂ ਭੀ ਅਸੀਂ ਹੇਠ-ਲਿਖੇ ਸਿਰਲੇਖ ਵੇਖਦੇ :

ਸਵਈਏ ਮਹਿਲਾ ਪਹਿਲੀ ਕੇ ੧

ਸਵਈਏ ਮਹਿਲਾ ਦੂਜੀ ਕੇ ੨

ਸਵਈਏ ਮਹਿਲਾ ਤੀਜੀ ਕੇ ੩

ਸਵਈਏ ਮਹਿਲਾ ਚਉਥੀ ਕੇ ੪

ਸਵਈਏ ਮਹਿਲਾ ਪੰਜਵੀਂ ਕੇ ੫

ਨੋਟ : 'ਗੰਡਾ, ਝੰਡਾ' ਆਦਿਕ ਲਫਜ਼ ਪੁਲਿੰਗ ਹਨ; ਇਹਨਾਂ ਨਾਲ ਕੋਈ 'ਸੰਬੰਧਕ' ਆਵੇ, ਤਾਂ ਅਖੀਰਲੇ (ਾ) ਦੇ ਥਾਂ (ੇ) ਬਣ ਜਾਂਦੀ ਹੈ, ਜਿਵੇਂ ਗੰਡੇ ਦੀ ਕਿਤਾਬ, ਝੰਡੇ ਦੀ ਦੁਕਾਨ। ਲਫਜ਼ ਕਮਲਾ, ਬਿਮਲਾ, ਇਸਤ੍ਰੀ ਲਿੰਗ ਹਨ; ਸੰਬੰਧਕ ਦੇ ਨਾਲ ਇਹਨਾਂ ਦੀ ਸ਼ਕਲ ਵਿਚ ਕੋਈ ਫ਼ਰਕ ਨਹੀਂ ਪੈਂਦਾ; ਜਿਵੇਂ ਕਮਲਾ ਦੀ ਕਲਮ, ਬਿਮਲਾ ਦਾ ਕੁੜਤਾ। ਇਸੇ ਤਰ੍ਹਾਂ ਜੇ ਲਫਜ਼ 'ਮਹਲਾ' ਇਸਤ੍ਰੀ-ਵਾਚਕ ਹੁੰਦਾ, ਤਾਂ 'ਮਹਲਾ' ਤੋਂ 'ਮਹਲੇ' ਨਾ ਬਣਦਾ, 'ਸਲੋਕ ਭੀ ਮਹਲੇ ਪਹਿਲੇ ਕੇ' ਨਾ ਹੁੰਦਾ।

ਸੋ, ਇਸ ਵਿਚ ਕੋਈ ਸ਼ੱਕ ਨਹੀਂ ਰਿਹਾ ਕਿ ਸਿਰਲੇਖ ਵਾਲਾ ਲਫਜ਼ 'ਮਹਲਾ' ਸੰਸਕ੍ਰਿਤ ਦਾ ਲਫਜ਼ 'ਮਹਿਲਾ' ਨਹੀਂ ਹੈ ਅਤੇ ਇਸ ਦਾ ਅਰਥ ਭੀ 'ਇਸਤ੍ਰੀ' ਨਹੀਂ।

ਲਫਜ਼ 'ਮਹਲਾ' ਦਾ ਅਰਥ ਲੱਭਣ ਵਾਸਤੇ ਅਸਾਨੂੰ 'ਗੁਰਬਾਣੀ' ਵਿਚੋਂ

ਹੀ ਸਹਾਇਤਾ ਲੈਣੀ ਪਏਗੀ। ਹੇਠ-ਲਿਖੇ ਚਾਰ ਅਰਥਾਂ ਵਿਚ ਇਹ ਲਫਜ਼ ਬਾਣੀ ਵਿਚ ਮਿਲਦਾ ਹੈ :

(੧) ਮਹਲ—ਇਸਤ੍ਰੀ।

‘ਮਹਲ’ ਕੁਚਜੀ ਮੜਵੜੀ, ਕਾਲੀ ਮਨਹੁ ਕਸੁਧ ॥

ਜੇ ਗੁਣ ਹੋਵਨਿ ਤਾ ਪਿਰੁ ਰਵੈ, ਨਾਨਕ ਅਵਗੁਣ ਮੁੰਧ ॥੧॥੫॥

(ਸਲੋਕ ਮਹਲਾ ੧, ਮਾਰੂ ਕੀ ਵਾਰ ਮਹਲਾ ੩)

(੨) ਮਹਲੁ—ਘਰ, ਟਿਕਾਣਾ, ਨਿਵਾਸ-ਅਸਥਾਨ, ਉਹ ਅਵਸਥਾ ਜਿੱਥੇ ਪਰਮਾਤਮਾ ਮਨੁੱਖ ਦੇ ਹਿਰਦੇ ਵਿਚ ਸਾਖਿਆਤ ਹੋ ਜਾਂਦਾ ਹੈ।

ਬੋਜਤ ਬੋਜਤ ਦੁਆਰੇ ਆਇਆ ॥

ਤਾ ਨਾਨਕ ਜੋਗੀ ‘ਮਹਲੁ’ ਘਰੁ ਪਾਇਆ ॥੪॥੧॥੧੨॥

(ਰਾਮਕਲੀ ਮ: ੫ ਘਰੁ ੨)

ਬੋਲਿ ਕਿਵਾਰਾ ‘ਮਹਲਿ’ ਬੁਲਾਇਆ ॥

ਜੈਸਾ ਸਾ ਤੈਸਾ ਦਿਖਲਾਇਆ ॥੪॥੩॥੧੪॥ (ਰਾਮਕਲੀ ਮ: ੫ ਘਰੁ ੨)

ਮਹਲਿ—ਮਹਲ ਵਿਚ।

ਡਿਗੀ ਨ ਡੋਲੈ ਕਤਹੂ ਨ ਧਾਵੈ ॥

ਗੁਰ ਪ੍ਰਸਾਦਿ ਕੋ ਇਹੁ ‘ਮਹਲੁ’ ਪਾਵੈ ॥੩॥੬॥੨੦॥

(ਰਾਮਕਲੀ ਮ: ੫ ਘਰੁ ੨)

ਇਕਿ ਪਾਧੇ ਪੰਡਿਤ ਮਿਸਰ ਕਹਾਵਹਿ ॥

ਦੁਬਿਧਾ ਰਾਤੇ ‘ਮਹਲੁ’ ਨ ਪਾਵਹਿ ॥੭॥੪॥

(ਰਾਮਕਲੀ ਮਹਲਾ ੧ ਅਸਟਪਦੀਆ)

ਏਕੋ ਏਕੁ ਕਹੈ ਸਭੁ ਕੋਈ ਹਉਮੈ ਗਰਬੁ ਵਿਆਪੈ ॥

ਅੰਤਰਿ ਬਾਹਰਿ ਏਕੁ ਪਛਾਣੈ, ਇਉ ਘਰੁ ‘ਮਹਲੁ’ ਸਿਵਾਪੈ ॥੫॥

(ਰਾਮਕਲੀ ਮ: ੧ ਦਖਣੀ ਓਅੰਕਾਰੁ)

(੩) ਮਹਲ, ਮਹਲਾ—ਵੱਡੀਆਂ ਵੱਡੀਆਂ ਇਮਾਰਤਾਂ, ਪੱਕੇ ਘਰ।

ਕਿਤੈ ਦੇਸ ਨ ਆਇਆ ਸੁਣੀਐ ਤੀਰਥ ਪਾਸਿ ਨ ਬੈਠਾ ॥

ਦਾਤਾ ਦਾਨੁ ਕਰੇ ਤਹ ਨਾਹੀ ‘ਮਹਲੁ’ ਉਸਾਰਿ ਨ ਬੈਠਾ ॥੨॥੧॥

(ਰਾਮਕਲੀ ਮਹਲਾ ੧ ਅਸਟਪਦੀਆ)

ਗੜ ਮੰਦਰ 'ਮਹਲਾ' ਕਹਾ ਜਿਉ ਬਾਜੀ ਦੀਬਾਣੁ ॥  
ਨਾਨਕ ਸਚੇ ਨਾਮ ਵਿਣੁ ਬੂਠਾ ਆਵਣ ਜਾਣੁ ॥੪੨॥

(ਰਾਮਕਲੀ ਮਹਲਾ ੧ ਦਖਣੀ ਓਅੰਕਾਰੁ)

ਆਪੇ ਕੁਦਰਤਿ ਸਾਜੀਅਨੁ ਕਰਿ 'ਮਹਲ' ਸਰਾਈ ॥  
ਚੰਦੁ ਸੂਰਜੁ ਦੁਇ ਚਾਨਣੇ ਪੂਰੀ ਬਣਤ ਬਣਾਈ ॥੧॥

(ਰਾਮਕਲੀ ਕੀ ਵਾਰ, ਮਹਲਾ ੩)

ਦਰ ਘਰ 'ਮਹਲਾ' ਸੇਜ ਸੁਖਾਲੀ ॥  
ਅਹਿਨਿਸਿ ਫੂਲ ਬਿਛਾਵੈ ਮਾਲੀ ॥  
ਬਿਨੁ ਹਰਿ ਨਾਮ ਸੁ ਦੇਹ ਦੁਖਾਲੀ ॥੪॥੧੦॥

(ਗਉੜੀ ਅਸਟਪਦੀਆ, ਮਹਲਾ ੧)

(੪) ਮਹਲਾ, ਮਹਲੁ—ਸਰੀਰ, ਕਾਇਆ ।

ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥  
ਸੇਵਕੁ ਸੇਵਾ ਤਾਂ ਕਰੇ, ਸਚ ਸਬਦਿ ਪਤੀਣਾ ॥  
ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ 'ਮਹਲਾ' ਅੰਤਰੇ ॥  
ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਵੰਤਰੇ ॥੮॥੨॥

ਮਹਲਾ ਅੰਤਰੇ—ਸਭ ਸਰੀਰਾਂ ਵਿਚ । (ਸੂਹੀ ਛੰਤੁ ਮ: ੧ ਘਰੁ ੪)

ਕੰਚਨ ਦੇਹੀ ਸਬਦੁ ਭਤਾਰੋ ॥  
ਅਨਦਿਨੁ ਭੋਗ ਭੋਗੇ ਹਰਿ ਸਿਉ ਪਿਆਰੋ ॥

'ਮਹਲਾ' ਅੰਦਰਿ ਗੈਰ ਮਹਲੁ ਪਾਏ ਭਾਣਾ ਬੁਝਿ ਸਮਾਹਾ ਹੇ ॥੧੪॥੫॥੧੪॥

ਮਹਲਾ ਅੰਦਰਿ—ਸਰੀਰਾਂ ਵਿਚ । (ਮਾਰੂ ਮ: ੩ ਸੋਲਹੇ)

ਗੈਰ ਮਹਲੁ—ਸਰੀਰ-ਰਹਿਤ ਪਰਮਾਤਮਾ ।

ਓਹੁ ਅਬਿਨਾਸੀ ਰਾਇਆ ॥

ਨਿਰਭਉ ਸੰਗਿ ਤੁਮਾਰੈ ਬਸਤੇ ਇਹੁ ਡਰਨੁ ਕਹਾ ਤੇ ਆਇਆ ॥੧॥੧੪੦ਉ॥

ਏਕ 'ਮਹਲਿ' ਤੂੰ ਹੋਹਿ ਅਫਾਰੋ ਏਕ 'ਮਹਲਿ' ਨਿਮਾਨੋ ॥

ਏਕ 'ਮਹਲਿ' ਤੂੰ ਆਪੇ ਆਪੇ ਏਕ 'ਮਹਲਿ' ਗਰੀਬਾਨੋ ॥੧॥

ਏਕ 'ਮਹਲਿ' ਤੂੰ ਪੰਡਿਤੁ ਬਕਤਾ ਏਕ 'ਮਹਲਿ' ਖਲੁ ਹੋਤਾ ॥

ਏਕ 'ਮਹਲਿ' ਤੂੰ ਸਭੁ ਕਿਛੁ ਗ੍ਰਾਹਜੁ ਏਕ 'ਮਹਲਿ' ਕਛੁ ਨ ਲੇਤਾ ॥੨॥੫॥੧੨੬॥

ਮਹਲਿ—ਸਰੀਰ ਵਿਚ ।

(ਗਉੜੀ ਮਹਲਾ ੫)

ਉੱਪਰ-ਦਿੱਤੇ ਗਏ ਸਾਰੇ ਪ੍ਰਮਾਣਾਂ ਨੂੰ ਗੁਰੂ ਨਾਨਕ ਵਿਚਾਰਿਆਂ ਸਿਰਲੇਖ ਵਿਚ ਵਰਤੇ ਲਫਜ਼ 'ਮਹਲਾ' ਦਾ ਅਰਥ ਸਾਫ਼ ਸਪੱਸ਼ਟ ਹੋ ਜਾਂਦਾ ਹੈ। ਸਤਿਗੁਰੂ ਜੀ ਦੀ ਉਚਾਰੀ ਹੋਈ ਬਾਣੀ ਵਿਚ ਨਾਮ ਕੇਵਲ 'ਨਾਨਕ' ਹੀ ਆਉਂਦਾ ਹੈ। ਇਹ ਨਿਰਣਾ ਕਰਨ ਲਈ ਕਿ ਕਿਹੜੀ ਬਾਣੀ ਕਿਸ ਗੁਰ-ਵਿਅਕਤੀ ਦੀ ਹੈ, ਸਿਰਲੇਖ ਵਿਚ ਲਫਜ਼ 'ਮਹਲਾ' ਤੇ ਅੰਕ ੧, ੨ ਆਦਿਕ ਵਰਤਿਆ ਗਿਆ ਹੈ। ਸਿਰਲੇਖ ਦੇ ਲਫਜ਼ 'ਮਹਲਾ' ਦਾ ਅਰਥ ਹੈ, 'ਸਰੀਰ, ਕਾਇਆਂ, 'ਵਿਅਕਤੀ'; ਜਿਵੇਂ ਉੱਪਰ-ਦਿੱਤੇ ਪ੍ਰਮਾਣਾਂ ਦੇ ਅੰਕ ਨੰ: ੪ ਵਿਚ ਲਫਜ਼ 'ਮਹਲਾ' ਦਾ ਅਰਥ ਹੈ 'ਸਰੀਰ'।

ਸੱਤੇ ਬਲਵੰਡ ਨੇ ਆਪਣੀ 'ਵਾਰ' ਵਿਚ ਇਸ ਖ਼ਿਆਲ ਨੂੰ ਬੜੇ ਸਾਫ਼ ਤਰੀਕੇ ਨਾਲ ਖੋਲ੍ਹ ਕੇ ਆਖਿਆ ਹੈ ਕਿ 'ਜੋਤਿ' ਤਾਂ ਸਭ ਗੁਰ-ਮਹਲਾਂ ਵਿਚ ਗੁਰੂ ਨਾਨਕ ਸਾਹਿਬ ਵਾਲੀ ਹੈ, ਸਿਰਫ਼ 'ਕਾਇਆ' ਹੀ ਪਲਟੀ ਹੈ:

ਲਹਣੇ ਦੀ ਫੇਰਾਈਐ, ਨਾਨਕਾ ਦੋਹੀ ਖਟੀਐ ॥

ਜੋਤਿ ਓਹਾ ਜੁਗਤਿ ਸਾਇ,

ਸਹਿ 'ਕਾਇਆ' ਫੇਰਿ ਪਲਟੀਐ ॥੨॥

ਭਾਈ ਗੁਰਦਾਸ ਜੀ ਨੇ ਭੀ ਇਹੀ ਖ਼ਿਆਲ ਦਿੱਤਾ ਹੈ:

ਅਰਜਨੁ 'ਕਾਇਆ' ਪਲਟਿ ਕੈ, ਮੂਰਤਿ ਹਰਿਗੋਬਿੰਦ ਸਵਾਰੀ ॥

ਸੋ,

ਮਹਲਾ ੧ (ਪਹਿਲਾ) ਦਾ ਅਰਥ ਹੈ ਗੁਰੂ ਨਾਨਕ ਪਹਿਲਾ ਸਰੀਰ।

ਮਹਲਾ ੨ (ਦੂਜਾ) ਦਾ ਅਰਥ ਹੈ ਗੁਰੂ ਨਾਨਕ ਦੂਜਾ ਸਰੀਰ (ਭਾਵ, ਗੁਰੂ ਅੰਗਦ)।

ਮਹਲਾ ੩ (ਤੀਜਾ) ਦਾ ਅਰਥ ਹੈ ਗੁਰੂ ਨਾਨਕ ਤੀਜਾ ਸਰੀਰ (ਭਾਵ, ਗੁਰੂ ਅਮਰਦਾਸ)।

ਮਹਲਾ ੪ (ਚਉਥਾ) ਦਾ ਅਰਥ ਹੈ ਗੁਰੂ ਨਾਨਕ ਚਉਥਾ ਸਰੀਰ (ਭਾਵ, ਗੁਰੂ ਰਾਮਦਾਸ)।

ਮਹਲਾ ੫ (ਪੰਜਵਾਂ) ਦਾ ਅਰਥ ਹੈ ਗੁਰੂ ਨਾਨਕ ਪੰਜਵਾਂ ਸਰੀਰ (ਭਾਵ, ਗੁਰੂ ਅਰਜਨ)।

ਮਹਲਾ ੬ (ਨਾਵਾਂ) ਦਾ ਅਰਥ ਹੈ ਗੁਰੂ ਨਾਨਕ ਨਾਵਾਂ ਸਰੀਰ (ਭਾਵ, ਗੁਰੂ ਤੇਗ ਬਹਾਦਰ)।

ਇਸੇ ਤਰ੍ਹਾਂ—

ਪਾਤਿਸ਼ਾਹ ੧੦ (ਦਸਵੀਂ) ਦਾ ਅਰਥ ਹੈ ਗੁਰੂ ਨਾਨਕ ਦਸਵਾਂ ਪਾਤਿਸ਼ਾਹ (ਭਾਵ, ਗੁਰੂ ਗੋਬਿੰਦ ਸਿੰਘ)।

ਸ਼ਬਦ ਤੋਂ ਪਹਿਲਾ ਲਫਜ਼ 'ਮਹਲਾ' ਦੇ ਨਾਲ ਅੰਕ ੧, ੨, ੩, ੪, ੫ ਅਤੇ ੬ ਦੱਸਦਾ ਹੈ ਕਿ ਇਹ ਸ਼ਬਦ ਗੁਰੂ ਨਾਨਕ, ਗੁਰੂ ਅੰਗਦ, ਗੁਰੂ ਅਮਰਦਾਸ, ਗੁਰੂ ਰਾਮਦਾਸ, ਗੁਰੂ ਅਰਜਨ ਜਾਂ ਗੁਰੂ ਤੇਗ ਬਹਾਦਰ ਸਾਹਿਬ ਨੇ ਉਚਾਰਿਆ ਹੈ। ਲਫਜ਼ 'ਪਾਤਿਸ਼ਾਹੀ ੧੦' (ਦਸਵੀਂ) ਦੱਸਦਾ ਹੈ ਕਿ ਇਹ ਸ਼ਬਦ ਗੁਰੂ ਗੋਬਿੰਦ ਸਿੰਘ ਜੀ ਦਾ ਹੈ।

# ਪੜ੍ਹੇ-ਲਿਖੇ ਸਿਖ ਨੌਜੁਆਨਾਂ

ਦੀ

## ਗੁਰਬਾਣੀ ਵਲੋਂ ਬੇ-ਰੁਖੀ

ਕਈ ਸਾਲਾਂ ਤੋਂ ਚਾਰ-ਚੁਫੇਰਿਓਂ ਸਿਖ ਕੌਮ ਵਿਚ ਕਈ ਪੰਥ-ਸਨੇਹੀਆਂ ਵਲੋਂ ਇਹ ਅਵਾਜ਼ ਉਠਾਈ ਜਾ ਰਹੀ ਹੈ ਕਿ ਅੱਜ-ਕੱਲ੍ਹ ਦੇ ਪੜ੍ਹੇ-ਲਿਖੇ ਸਿਖ ਨੌਜਵਾਨਾਂ ਦੇ ਦਿਲਾਂ ਵਿਚੋਂ ਸਤਿਗੁਰੂ ਜੀ ਦੀ ਬਾਣੀ ਦਾ ਪ੍ਰੇਮ ਘਟਦਾ ਜਾ ਰਿਹਾ ਹੈ।

ਇਸ ਘਾਟੇ ਨੂੰ ਪੂਰਾ ਕਰਨ ਲਈ ਖ਼ਾਲਸਾ ਸਕੂਲ ਤੇ ਕਾਲਜ ਖੋਲ੍ਹੇ ਗਏ ਸਨ ਤੇ ਖੋਲ੍ਹੇ ਜਾ ਰਹੇ ਹਨ, ਪਰ ਸ਼ਿਕਾਇਤ ਫਿਰ ਭੀ ਉਸੇ ਤਰ੍ਹਾਂ ਸੁਣੀ ਜਾ ਰਹੀ ਹੈ। ਮੈਂ ਕਦੇ ਕਦੇ ਜਮਾਤਾਂ ਵਿਚ ਵਿਦਿਆਰਥੀਆਂ ਨਾਲ ਇਹ ਚਰਚਾ ਛੇੜ ਦਿਆ ਕਰਦਾ ਸਾਂ, ਤਾਕਿ ਮੈਨੂੰ ਉਹਨਾਂ ਦੇ ਆਪਣੇ ਮੂੰਹੋਂ ਪਤਾ ਲਗ ਸਕੇ ਕਿ ਗੁਰਬਾਣੀ ਵਲੋਂ ਉਹਨਾਂ ਦੀ ਬੇ-ਰੁਖੀ ਕਿਉਂ ਹੈ। ਅਜਿਹੇ ਮੌਕੇ 'ਤੇ ਲੜਕੇ ਆਮ ਤੌਰ 'ਤੇ ਆਪਣਾ ਦਿਲ ਖੋਲ੍ਹ ਕੇ ਅਸਲ ਘੁੰਡੀ ਦੱਸ ਹੀ ਦਿਆ ਕਰਦੇ ਹਨ। ਸੋ ਇਸ ਤਰ੍ਹਾਂ ਦੇ ਜ਼ਾਤੀ ਤਜਰਬੇ ਤੋਂ ਮੈਂ ਕਈ ਕਾਰਨ ਲੱਭੇ ਕਿ ਸਿਖ ਨੌਜੁਆਨਾਂ ਦੀ ਗੁਰਬਾਣੀ ਵਲੋਂ ਬੇ-ਰੁਖੀ ਕਿਉਂ ਹੈ।

ਸਭ ਤੋਂ ਪਹਿਲਾਂ ਮੈਨੂੰ ੧੯੧੫ ਵਿਚ ਇਕ ਅਨੋਖਾ ਤਜਰਬਾ ਹੋਇਆ। ਬੀ.ਏ. ਪਾਸ ਕਰਨ ਪਿਛੋਂ ਸਤੰਬਰ ੧੯੧੫ ਵਿਚ ਮੈਂ ਖ਼ਾਲਸਾ ਹਾਈ ਸਕੂਲ ਫ਼ਿਰੂਕਾ (ਜ਼ਿਲਾ ਸ਼ਾਹਪੁਰ) ਵਿਚ ਥਰਡ ਮਾਸਟਰ ਜਾ ਲੱਗਾ। ਸਕੂਲ ਦੇ ਵਿਦਿਆਰਥੀਆਂ ਨੇ ਇਕ ਭੁਜੰਗੀ ਸਭਾ ਬਣਾਈ ਹੋਈ ਸੀ, ਹਰ ਵੀਰਵਾਰ ਰਾਤ ਨੂੰ ਉਸ ਦਾ ਸਮਾਗਮ ਕਰਦੇ ਸਨ। ਪਹਿਲੇ ਹੀ ਵੀਰਵਾਰ ਜਦੋਂ ਮੈਂ ਉਹਨਾਂ ਦੀ ਸਭਾ ਦੇ ਸਤਸੰਗ ਵਿਚ ਗਿਆ, ਤਾਂ ਵਿਦਿਆਰਥੀਆਂ ਨੇ ਮੈਨੂੰ ਕੁਝ ਸੁਣਾਣ ਲਈ ਆਖਿਆ। ਮੈਨੂੰ ਢੋਲਕੀ ਛੈਣਿਆਂ ਨਾਲ ਜੋਟੀਆਂ ਦੇ ਤੇ ਹੱਲੇ ਦੇ ਸ਼ਬਦ ਪੜ੍ਹਨ ਦਾ ਬੜਾ ਸ਼ੌਕ ਤੇ ਅਭਿਆਸ ਸੀ। ਮੈਂ ਉਹਨਾਂ ਨਾਲ ਰਲ ਕੇ ਸ਼ਬਦ ਪੜ੍ਹੇ ਤੇ ਸ਼ਬਦਾਂ ਦੀ ਵਿਆਖਿਆ ਭੀ ਕੀਤੀ। ਇਕ ਅਜਬ ਖੇਡ ਬਣੀ। ਉੱਥੇ ਗਿਆਂ

ਇਹ ਮੇਰਾ ਦੂਜਾ ਦਿਨ ਸੀ, ਕਿਸੇ ਨਾਲ ਜਾਣ-ਪਛਾਣ ਨਹੀਂ ਸੀ। ਪਰ ਸ਼ਬਦ ਸੁਣਦਿਆਂ ਹੀ ਉਹ ਵਿਦਿਆਰਥੀ ਇਉਂ ਹੋ ਗਏ, ਜਿਵੇਂ ਮੇਰੀ ਉਹਨਾਂ ਦੀ ਕਈ ਸਾਲਾਂ ਤੋਂ ਸਾਂਝ ਹੈ। ਸਕੂਲ ਵਿਚ ਗੁਰਬਾਣੀ ਪੜ੍ਹਾਣ ਲਈ ਇਕ ਅਧਿਆਪਕ ਰੱਖਿਆ ਹੋਇਆ ਸੀ, ਜੋ ਸਿਰਫ ਗਿਆਨੀ ਪਾਸ ਸੀ ਤੇ ਜਿਸ ਦੀ ਪੰਦਰਾਂ-ਵੀਹ ਰੁਪਏ ਤਨਖਾਹ ਸੀ। ਜਿਹੜੇ ਵਿਦਿਆਰਥੀ ਉਸ ਧਾਰਮਿਕ ਮਾਸਟਰ ਜੀ ਦੀ ਘੰਟੀ ਸਿਰਫ ਮਖੌਲਾਂ ਤੇ ਗੱਪਾਂ ਵਿਚ ਲੰਘਾਣ ਦੇ ਜਤਨ ਕਰਿਆ ਕਰਦੇ ਸਨ, ਉਹ ਮੇਰੇ ਨਾਲ ਸਰਗੋਧੇ, ਸਿੱਲਾਂ-ਵਾਲੀ ਤੇ ਸਾਂਹੀਵਾਲ ਦੇ ਦੀਵਾਨਾਂ 'ਤੇ ਜਾ ਕੇ ਢੋਲਕੀ ਛੈਣੇ ਆਪ ਵਜਾ ਕੇ ਬੜੇ ਸ਼ੌਕ ਨਾਲ ਸ਼ਬਦ ਪੜ੍ਹਿਆ ਕਰਦੇ ਸਨ। ਤੇ ਉਹਨਾਂ ਲੜਕਿਆਂ ਮੈਨੂੰ ਕਈ ਵਾਰੀ ਇਹ ਆਖਣਾ—'ਮਾਸਟਰ ਜੀ! ਅਸਾਨੂੰ ਅੱਜ ਤਕ ਕਦੇ ਹੈਂਡ-ਮਾਸਟਰ ਸਾਹਿਬ ਜਾਂ ਸੈਕੰਡ ਮਾਸਟਰ ਜੀ ਨੇ ਕੋਈ ਸ਼ਬਦ ਨਹੀਂ ਸੁਣਾਇਆ ਸੀ। ਛੈਣੇ ਹੱਥ ਵਿਚ ਫੜਨੇ ਤਾਂ ਕਿਤੇ ਰਹੇ, ਉਹਨਾਂ ਨੇ ਅੱਗੇ ਲੱਗ ਕੇ ਕਦੇ ਕੋਈ ਸ਼ਬਦ ਪੜ੍ਹਿਆ ਹੀ ਨਹੀਂ। ਅਸੀਂ ਸਮਝਦੇ ਰਹੇ ਕਿ ਸ਼ਬਦ ਪੜ੍ਹਨਾ ਸਿਰਫ ਗਿਆਨੀ ਜੀ ਦਾ ਹੀ ਕੰਮ ਹੈ, ਜਿਨ੍ਹਾਂ ਨੂੰ ਤਨਖਾਹ ਭੀ ਇਤਨੀ ਥੋੜ੍ਹੀ ਦੇਂਦੇ ਹਨ ਕਿ ਉਹ ਰੋਟੀ ਭੀ ਰੱਜ ਕੇ ਨਾ ਖਾ ਸਕਣ, ਸਿਰ ਉੱਤੇ ਲੀਰਾਂ-ਵਗਦੀ ਪੱਗ ਹੋਵੇ ਤੇ ਪੈਰੀਂ ਟੁੱਟੀ ਹੋਈ ਜੁੱਤੀ ਹੋਵੇ। ਅਸਾਨੂੰ ਇਹ ਕਦੇ ਚਿੱਤ-ਚੇਤੇ ਭੀ ਨਹੀਂ ਸੀ ਕਿ ਅੰਗਰੇਜ਼ੀ ਪੜ੍ਹੇ-ਲਿਖੇ ਗਰੈਜੂਏਟ ਭੀ ਹੱਥ ਵਿਚ ਛੈਣੇ ਲੈ ਕੇ ਉੱਚੀ ਉੱਚੀ ਸ਼ਬਦ ਗਾ ਸਕਦੇ ਹਨ।'

ਮੈਂ ਉਸ ਸਕੂਲ ਵਿਚ ਦੋ ਸਾਲ ਦੇ ਕਰੀਬ ਰਿਹਾ, ਤੇ ਸ਼ਬਦ ਦੀ ਬਰਕਤਿ ਕਰਕੇ ਵਿਦਿਆਰਥੀ ਮੇਰੇ ਨਾਲ ਪਿਆਰ ਕਰਦੇ ਰਹੇ। ਉੱਥੋਂ ੧੯੧੭ ਵਿਚ ਮੈਂ ਗੁਰੂ ਨਾਨਕ ਖ਼ਾਲਸਾ ਕਾਲਜ ਗੁਜਰਾਂਵਾਲੇ ਵਿਚ ਆ ਕੇ ਸੰਸਕ੍ਰਿਤ ਅਤੇ ਗੁਰਬਾਣੀ ਪੜ੍ਹਾਂਦਾ ਰਿਹਾ। ਖ਼ਾਲਸਾ ਕਾਲਜ ਅੰਮ੍ਰਿਤਸਰ ਵਿਚ ਆ ਕੇ ਮੇਰੇ ਕੰਨੀਂ ਇਹ ਵਾਜ਼ ਪੈਣੀ ਸ਼ੁਰੂ ਹੋਈ ਕਿ ਸਿਖ ਨੌਜੁਆਨ ਬਾਣੀ ਵਲੋਂ ਮੂੰਹ ਮੋੜਦੇ ਜਾ ਰਹੇ ਹਨ। ਮੈਨੂੰ ਖ਼ਾਲਸਾ ਹਾਈ ਸਕੂਲ ਫ਼ਿਰੂਕੇ ਵਾਲੀ ਆਪਣੀ ਹੱਡ-ਬੀਤੀ ਚੇਤੇ ਆਈ, ਤੇ ਪਹਿਲਾਂ ਪਹਿਲਾਂ ਨੌਜੁਆਨਾਂ ਦੀ ਬੇ-ਰੁਖੀ ਦਾ ਕਾਰਨ ਮੈਂ ਸਿਰਫ ਇਹੀ ਸਮਝਦਾ ਰਿਹਾ ਕਿ ਸਕੂਲਾਂ ਵਿਚ ਧਾਰਮਿਕ ਮਾਸਟਰਾਂ ਨੂੰ ਬਹੁਤ ਘੱਟ ਤਨਖਾਹ ਦਿੱਤੀ ਜਾ ਰਹੀ ਹੈ, ਜਿਸ ਕਰਕੇ ਵਿਦਿਆਰਥੀਆਂ ਉੱਤੇ ਉਹਨਾਂ ਦਾ ਅਸਰ ਨਹੀਂ ਪੈਂਦਾ। ਪੰਥ ਵਿਚ ਮੁੜ ਮੁੜ ਨਿੱਤ ਨੌਜੁਆਨਾਂ ਦੀ ਬੇ-ਰੁਖੀ ਵਾਲੀ ਸ਼ਿਕਾਇਤ ਸੁਣ-ਪੜ੍ਹ ਕੇ ਮੈਂ ਭੀ ਸੋਚਣ ਲੱਗਾ ਤੇ ਆਪਣੇ ਵਿਦਿਆਰਥੀਆਂ ਤੋਂ ਭੀ ਪੁੱਛਦਾ ਰਿਹਾ। ਉਸ ਸਾਰੀ ਸੋਚ-ਵਿਚਾਰ ਤੇ ਪੁੱਛ-ਗਿੱਛ ਵਿਚੋਂ ਇਸ

ਘਾਟ ਦੇ ਮੈਨੂੰ ਕਈ ਕਾਰਨ ਸੁੱਝਦੇ ਗਏ ਹਨ।

(੧) ਹੋਰ ਸਭ ਮਜ਼ਮੂਨਾਂ ਵਾਸਤੇ ਚੰਗੇ ਚੰਗੇ ਲਾਇਕ ਗਰੈਜੂਏਟ ਰੱਖਣੇ ਤੇ ਸਿਰਫ਼ ਗੁਰਬਾਣੀ ਪੜ੍ਹਾਣ ਲਈ ਨਿਰੇ ਗਿਆਨੀ-ਪਾਸ ਅਧਿਆਪਕ ਰਖਣੇ। ਇਹ ਗੱਲ ਵਿਦਿਆਰਥੀਆਂ ਉੱਤੇ ਇਹ ਅਸਰ ਪਾਣੋਂ ਨਹੀਂ ਰਹਿ ਸਕਦੀ ਕਿ ਇਹ ਮਜ਼ਮੂਨ ਘਟੀਆ ਮੇਲ ਦਾ ਮਿਥਿਆ ਜਾ ਰਿਹਾ ਹੈ। ਹਰ ਕੋਈ ਜਾਣਦਾ ਹੈ ਕਿ ਗਿਆਨੀ ਦਾ ਇਮਤਿਹਾਨ ਸਿਰਫ਼ ਪੰਜਾਬੀ ਬੋਲੀ ਦਾ ਇਮਤਿਹਾਨ ਹੈ ਤੇ ਇਸ ਇਮਤਿਹਾਨ ਦੀਆਂ ਕਿਤਾਬਾਂ ਹੀਰ ਵਾਰਸ ਸ਼ਾਹ, ਸ਼ਾਮੂ ਸ਼ਾਹ ਨਾਟਕ, ਨਾਵਲ ਚਿੱਟਾ ਲਹੂ ਆਦਿਕ ਪੜ੍ਹ ਕੇ ਗਿਆਨੀ-ਪਾਸ ਸੱਜਣ ਗੁਰਬਾਣੀ ਪੜ੍ਹਾਣ ਲਈ ਸਰਬ ਗੁਣ ਸੰਪੰਨ ਨਹੀਂ ਹੋ ਜਾਂਦਾ, ਇਹ ਇਮਤਿਹਾਨ ਤਾਂ ਹਿੰਦੂ ਮੁਸਲਮਾਨ ਮੁੰਡੇ ਭੀ ਪਾਸ ਕਰਦੇ ਆ ਰਹੇ ਹਨ। ਇਹ ਠੀਕ ਹੈ ਕਿ ਛੇ ਪਰਚਿਆਂ ਵਿਚੋਂ ਇਕ-ਅੱਧ ਕਿਤਾਬ ਗੁਰਬਾਣੀ ਦੀ ਭੀ ਹੈ, ਪਰ ਸਿਰਫ਼ ਇਤਨੇ ਨਾਲ ਗੁਰਬਾਣੀ ਪੜ੍ਹਾਣ ਲਈ ਯੋਗਤਾ ਨਹੀਂ ਬਣ ਸਕਦੀ।

ਬੀ.ਏ., ਐਮ.ਏ. ਆਦਿਕ ਜਮਾਤਾਂ ਦੀ ਪੜ੍ਹਾਈ ਕੀਤਿਆਂ ਨਿਰੀ ਉਹਨਾਂ ਜਮਾਤਾਂ ਦੇ ਮਜ਼ਮੂਨਾਂ ਦੀ ਵਾਕਫ਼ੀ ਨਹੀਂ ਹੋ ਜਾਂਦੀ, ਸਗੋਂ ਮਨੁੱਖ ਦਾ ਵਿਚਾਰ-ਮੰਡਲ ਭੀ ਚੌੜਾ ਹੋ ਜਾਂਦਾ ਹੈ, ਤੇ ਅਜਿਹਾ ਮਨੁੱਖ, ਜਿਸ ਮਜ਼ਮੂਨ ਨੂੰ ਹੱਥ ਪਾਂਦਾ ਹੈ, ਉਸ ਨੂੰ ਚੰਗੀ ਤਰ੍ਹਾਂ ਸਮਝ ਤੇ ਸਮਝਾ ਸਕਦਾ ਹੈ। ਪਰ ਜਿਸ ਮਨੁੱਖ ਦੀ ਵਿੱਦਿਆ ਦਾ ਘੇਰਾ ਸਿਰਫ਼ ਗਿਆਨੀ ਦੇ ਇਮਤਿਹਾਨ ਦੀਆਂ ਅੱਠ ਦਸ ਕਿਤਾਬਾਂ ਤੱਕ ਪਹੁੰਚਦਾ ਹੈ, ਉਸ ਦੀ ਸੋਚ-ਸ਼ਕਤੀ ਬਹੁਤ ਉਚੇਰੀ ਨਹੀਂ ਹੋ ਸਕਦੀ।

ਕਿਸੇ ਕਿਸੇ ਖ਼ਾਲਸਾ ਹਾਈ ਸਕੂਲ ਵਿਚ ਗਰੈਜੂਏਟ ਗਿਆਨੀ ਭੀ ਰੱਖੇ ਹੋਏ ਮਿਲਦੇ ਹਨ। ਪਰ ਇਕ ਬੜੀ ਹੋਰਾਨੀ ਵਾਲੀ ਗੱਲ ਇਹ ਹੈ ਕਿ ਆਮ ਤੌਰ 'ਤੇ ਉਹਨਾਂ ਦੀ ਤਨਖ਼ਾਹ ਦਾ ਗਰੇਡ ਹੋਰ ਮਜ਼ਮੂਨ ਪੜ੍ਹਾਣ ਵਾਲੇ ਗਰੈਜੂਏਟਾਂ ਨਾਲੋਂ ਕਾਫ਼ੀ ਘੱਟ ਰੱਖਿਆ ਹੁੰਦਾ ਹੈ। ਭਲਾ ਇਹ ਕਿਉਂ? ਵਿਦਿਆਰਥੀਆਂ ਨੂੰ ਇਸ ਤੋਂ ਵਧੀਕ ਹੋਰ ਕੀ ਸਬੂਤ ਮਿਲੇ ਕਿ ਪ੍ਰਬੰਧਕਾਂ ਨੇ ਗੁਰਬਾਣੀ ਨੂੰ ਬਾਕੀ ਮਜ਼ਮੂਨਾਂ ਨਾਲੋਂ ਘਟੀਆ ਦਰਜਾ ਦਿੱਤਾ ਹੋਇਆ ਹੈ? ਤੇ ਇਸ ਦਾ ਅਸਰ ਇਹੀ ਪੈਣਾ ਹੋਇਆ ਕਿ ਵਿਦਿਆਰਥੀ ਇਸ ਮਜ਼ਮੂਨ ਨੂੰ ਬੇ-ਲੋੜਵਾਂ ਸਮਝਣ।

ਜਦੋਂ ਮਈ ੧੯੧੭ ਵਿਚ ਮੈਂ ਗੁਰੂ ਨਾਨਕ ਖ਼ਾਲਸਾ ਕਾਲਜ ਗੁਜਰਾਂਵਾਲੇ ਵਿਚ ਆਇਆ, ਤਾਂ ਕਾਲਜ ਨਵਾਂ ਨਵਾਂ ਖੁਲ੍ਹਣ ਕਰਕੇ ਤੇ ਆਪਣੀ ਵੱਖਰੀ

ਇਮਾਰਤ ਨਾ ਹੋਣ ਕਰਕੇ, ਕਾਲਜ ਦੀਆਂ ਜਮਾਤਾਂ ਪਹਿਲਾਂ-ਪਹਿਲ ਖ਼ਾਲਸਾ ਹਾਈ ਸਕੂਲ ਦੀ ਇਮਾਰਤ ਵਿਚ ਹੀ ਲਗਦੀਆਂ ਸਨ। ਸਕੂਲ ਦੇ ਕਈ ਵਿਦਿਆਰਥੀਆਂ ਨੂੰ ਬਾਕੀ ਦੇ ਲੜਕੇ ਗਿਆਨੀ ਗਿਆਨੀ ਕਰ ਕੇ ਸੱਦਿਆ ਕਰਦੇ ਸਨ। ਮੈਂ ਇਹ ਖ਼ਿਆਲ ਕਰ ਕੇ ਬੜਾ ਹੈਰਾਨ ਹੋਇਆ ਕਿ ਇਸ ਸ਼ਹਿਰ ਵਿਚ ਮੁੰਡੇ ਛੋਟੀ ਉਮਰ ਵਿਚ ਹੀ ਗਿਆਨੀ ਦਾ ਇਮਤਿਹਾਨ ਪਾਸ ਕਰ ਲੈਂਦੇ ਸਨ। ਪਰ ਜਦੋਂ ਮੈਂ ਸਕੂਲ ਦੇ ਇਕ ਮਾਸਟਰ ਨਾਲ ਇਹ ਗੱਲ ਕੀਤੀ, ਤਾਂ ਉਸ ਨੇ ਹੱਸ ਕੇ ਆਖਿਆ ਕਿ ਇੱਥੇ ਸਿਰਫ਼ ਬਦ-ਚਲਨ ਮੁੰਡਿਆਂ ਨੂੰ ਗਿਆਨੀ ਆਖਿਆ ਜਾਂਦਾ ਹੈ। ਇਹ ਸੁਣ ਕੇ ਮੇਰੇ ਦਿਲ ਨੂੰ ਬੜੀ ਸੱਟ ਵੱਜੀ। ਜਿਸ ਸਿਖ-ਆਸ਼ਰਮ ਵਿਚ ਬਦ-ਚਲਨ ਮੁੰਡੇ ਵਾਸਤੇ ਲਫ਼ਜ਼ ਗਿਆਨੀ ਵਰਤਿਆ ਜਾ ਰਿਹਾ ਹੈ, ਉੱਥੇ ਉਸ ਅਧਿਆਪਕ ਪਾਸੋਂ ਲੜਕੇ ਕਿਤਨਾ ਕੁ ਸਿਖ-ਧਰਮ ਸਿਖ ਸਕਦੇ ਹਨ ਜਿਸ ਨੂੰ ਉਹ ਹਰ ਰੋਜ਼ 'ਗਿਆਨੀ ਜੀ, ਗਿਆਨੀ ਜੀ' ਆਖ ਕੇ ਸੱਦਦੇ ਹਨ। ਇਥੋਂ ਇਹ ਅੰਦਾਜ਼ਾ ਲਾਉਣਾ ਔਖਾ ਨਹੀਂ ਕਿ ਜਿਹੜੇ ਸਿਖ-ਸਕੂਲ ਸਿਖ-ਬੱਚਿਆਂ ਵਿਚ ਗੁਰਬਾਣੀ ਦਾ ਪਿਆਰ ਪੈਦਾ ਕਰਨ ਵਾਸਤੇ ਸਿਖ ਕੌਮ ਨੇ ਲੱਖਾਂ ਨਹੀਂ, ਕ੍ਰੋੜਾਂ ਰੁਪਏ ਖ਼ਰਚ ਕੇ ਬਣਾਏ ਹਨ, ਉਹਨਾਂ ਵਿਚ ਸਿਖ ਬੱਚੇ ਗੁਰਬਾਣੀ ਪੜ੍ਹਾਣ ਵਾਲੇ ਮਾਸਟਰ ਦੀ ਕਿਤਨੀ ਕੁ ਇੱਜ਼ਤ ਸਮਝਦੇ ਹਨ ਤੇ ਕਿਤਨਾ ਕੁ ਧਰਮ ਉਸ ਪਾਸੋਂ ਸਿਖ ਰਹੇ ਹਨ।

ਆਪਣੀ ਵਿੱਦਿਆ ਦਾ ਘੇਰਾ ਬਹੁਤ ਹੀ ਚੌੜਾ ਹੋਣ ਕਰਕੇ ਨਿਰੇ ਪੰਜਾਬੀ ਦਾ ਗਿਆਨੀ ਇਮਤਿਹਾਨ ਪਾਸ ਕੀਤੇ ਕਈ ਸੱਜਣ ਕਈ 'ਸਾਖੀਆਂ' ਤੇ ਅਰਥ ਭੀ ਕੁਝ ਅਜਿਹੇ ਸੁਣਾਂਦੇ ਹਨ ਜੋ ਮਨੁੱਖਾ ਜੀਵਨ ਵਿਚ ਐਸ ਵੇਲੇ ਢੁਕਦੇ-ਫੱਬਦੇ ਨਹੀਂ ਹਨ। ਇਸ ਦਾ ਨਤੀਜਾ ਇਹ ਨਿਕਲ ਰਿਹਾ ਹੈ ਕਿ ਜਿਉਂ ਜਿਉਂ ਵਿਦਿਆਰਥੀ ਦੀ ਵਾਕਫ਼ੀਅਤ ਦਾ ਚੌ-ਗਿਰਦਾ ਖੁਲ੍ਹਾ ਹੁੰਦਾ ਜਾਂਦਾ ਹੈ, ਤਿਉਂ ਤਿਉਂ ਉਹਨਾਂ ਸੁਣੀਆਂ ਸਾਖੀਆਂ ਤੋਂ ਸਿਰ ਫੇਰਦਾ ਜਾਂਦਾ ਹੈ, ਤੇ ਜਿਵੇਂ ਅੰਗਰੇਜ਼ ਕਵੀ ਟੈਨੀਸਨ ਨੇ ਆਖਿਆ ਹੈ ਕਿ ਸ਼ਰਧਾ ਵਿਚ ਬੋੜ੍ਹਾ ਜਿਤਨਾ ਭੀ ਪਿਆ ਹੋਇਆ ਛੇਕ ਵਧਦਾ ਵਧਦਾ ਆਖ਼ਰ ਸਾਰੀ ਸ਼ਰਧਾ ਮੁਕਾ ਦੇਂਦਾ ਹੈ, ਇਸੇ ਤਰ੍ਹਾਂ ਉਹਨਾਂ ਸਾਖੀਆਂ ਤੋਂ ਮੂੰਹ ਮੁੜਨ ਕਰਕੇ ਸਹਿਜੇ ਸਹਿਜੇ ਗੁਰਬਾਣੀ ਵਲੋਂ ਹੀ ਇਨਕਾਰ ਹੋਣ ਲੱਗ ਪੈਂਦਾ ਹੈ।

ਗੁਰ-ਰਜ਼ਾ ਵਿਚਿ ਸ਼ੱਕੁ ਰਤਾ ਭਰਿ, ਸ਼ਰਧਾ ਸੱਭ ਗਵਾਏ।

ਸਹਜੇ ਸਹਜੇ ਤੋੜਿ ਗੁਰੂ ਤੋਂ, ਮਨਮੁਖੁ ਚਾਇ ਕਰਾਏ।

ਵੇਖੋ ! ਸੋਹਣਾ ਸਾਜ਼, ਜਿਵੇਂ, ਜਦਿ ਹੱਥਿ ਗਵੱਯੇ ਆਵੇ।

ਕਢਿ ਕਢਿ ਸੁਰਾਂ ਮਿੱਠੀਆਂ ਉਸ 'ਚੋਂ, (ਦਿਲ-) ਤਰਬਾਂ ਪਿਆ ਹਿਲਾਵੇ।

ਬੇ-ਪਰਵਾਹਯੋਂ ਸਾਜ਼ ਓਸ ਵਿਚਿ, ਚੀਰੁ ਜਿਹਾ ਜਦਿ ਪੈਂਦਾ।  
 ਨਿੱਕਾ ਹੀ ਇਹ ਰੋਗੁ, ਸਾਜ਼ ਦਾ ਘੁੱਟਿ ਗਲਾ ਤਦਿ ਲੈਂਦਾ।  
 ਵੇਲੇ-ਸਿਰ ਜੇ ਮੁਤਾਰਿਬੁ, ਉਸ ਦਾ ਚੀਰੁ ਨ ਬੰਦ ਕਰਾਏ।  
 ਵਧਦਾ ਵਧਦਾ ਚੌੜਾ ਹੁਇ ਹੁਇ, ਸਾਰਾ ਰਾਗੁ ਮੁਕਾਏ।

(ਕਵੀ ਟੈਂਨੀਸਨ ਤੋਂ)

(੨) ਮੈਂ ਸੰਨ ੧੯੨੧ ਤੋਂ ੧੯੨੭ ਤਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਿਚ ਮੀਤ ਸਕੱਤਰ ਰਿਹਾ, ਤੇ ਫਿਰ ਦੂਜੀ ਵਾਰੀ ਮੈਂ ਗੁਰੂ ਨਾਨਕ ਖ਼ਾਲਸਾ ਕਾਲਜ ਗੁਜਰਾਂਵਾਲੇ ਚਲਾ ਗਿਆ। ੧੯੨੮ ਦੀਆਂ ਗਰਮੀ ਦੀਆਂ ਛੁੱਟੀਆਂ ਵਿਚ ਕੁਝ ਦਿਨਾਂ ਲਈ ਮੈਂ ਫਿਰ ਅੰਮ੍ਰਿਤਸਰ ਆਪਣੇ ਦੋਸਤਾਂ ਮਿੱਤਰਾਂ ਪਾਸ ਆ ਟਿਕਿਆ। ਸ਼੍ਰੋਮਣੀ ਕਮੇਟੀ ਦੇ ਇਕ ਕਲਰਕ ਸੱਜਣ ਮੇਰੇ ਨਾਲ ਬੜਾ ਹਿਤ ਕਰਿਆ ਕਰਦੇ ਸਨ। ਇਕ ਦਿਨ ਮੈਨੂੰ ਆਖਣ ਲਗੇ—ਪ੍ਰੋਫੈਸਰ ਜੀ, ਮੈਂ ਹਰ ਰੋਜ਼ ਗੁਰੂ ਗ੍ਰੰਥ ਸਾਹਿਬ ਦੀ ਸੰਥਾ ਸੁਣਨ ਇਕ ਡੇਰੇ ਜਾਂਦਾ ਹਾਂ। ਜਿਤਨੇ ਦਿਨ ਤੁਸਾਂ ਇੱਥੇ ਰਹਿਣਾ ਹੈ, ਤੁਸੀ ਭੀ ਮੇਰੇ ਨਾਲ ਚਲਿਆ ਕਰੋ। ਅਸੀਂ ਦੋਵੇਂ ਗਏ। ਉਸ ਦਿਨ ਦੀ ਸੰਥਾ ਤੁਖਾਰੀ ਛੰਤ ਮਹਲਾ ੧ ਦੀ ਪਉੜੀ ‘ਸਾਵਣਿ ਸਰਸੁ ਮਨਾ’ ਤੋਂ ਸ਼ੁਰੂ ਹੋਣੀ ਸੀ। ਪੰਦਰ੍ਹਾਂ ਦੇ ਕਰੀਬ ਵਿਦਿਆਰਥੀ ਸਨ, ਹਰੇਕ ਦੇ ਪਾਸ ਆਪਣੀ ਸੰਚੀ ਸੀ। ਇਕ ਵਿਦਿਆਰਥੀ ਪਾਠ ਕਰਦਾ ਸੀ ਤੇ ਡੇਰੇ ਦੇ ਇਕ ਵਿਦਵਾਨ ਸੱਜਣ ਜੀ ਅਰਥ ਸੁਣਾਂਦੇ ਸਨ। ਜਦੋਂ ਉਹਨਾਂ ਪਹਿਲੀ ਹੀ ਤੁਕ ਦਾ ਅਰਥ ਕੀਤਾ, ਤਾਂ ਮੈਨੂੰ ਉਹ ਬੜਾ ਹੀ ਓਪਰਾ ਤੇ ਅਢੁਕਵਾਂ ਜਿਹਾ ਜਾਪਿਆ। ਮੈਂ ਬੜੇ ਸਤਿਕਾਰ ਤੇ ਅਧੀਨਗੀ ਨਾਲ ਆਪਣਾ ਇਹ ਸੰਸਾ ਪੇਸ਼ ਕੀਤਾ, ਤਾਂ ਵਿਦਿਆਰਥੀਆਂ ਵਿਚੋਂ ਇਕ ਸੱਜਣ ਨੇ ਤੁਰਤ ਜਵਾਬ ਦਿੱਤਾ— ‘ਭਾਈ! ਰਤਾ ਧੀਰਜ ਕਰ, ਕਾਹਲਾ ਕਿਉਂ ਪੈਂਦਾ ਏਂ? ਸੰਤ ਜੀ ਨੇ ਇਸ ਸ਼ਬਦ ਦੇ ਕਈ ਅਰਥ ਕਰਨੇ ਹਨ, ਤੈਨੂੰ ਜਿਹੜਾ ਪਸੰਦ ਆਵੇਗਾ, ਰਖ ਲਈਂ।’

ਸੰਥਾ ਦਾ ਬਾਕੀ ਸਮਾ ਉੱਥੇ ਮੈਂ ਸੱਭਿਅਤਾ ਦੇ ਨਿਯਮਾਂ ਦੀ ਪਾਲਨਾ ਖ਼ਾਤਰ ਗੁਜ਼ਾਰਿਆ। ਤੋਤੇ ਵਾਂਗ ਰਟਣ ਦੀ ਮੈਨੂੰ ਬਾਣ ਨਹੀਂ ਸੀ।

ਸਿੱਖ ਕੌਮ ਦੇ ਅਜਿਹੇ ਕਈ ਆਸ਼ਰਮ ਸੁਣੀਦੇ ਹਨ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਥਾ ਹੁੰਦੀ ਹੈ ਤੇ ਇਕ ਇਕ ਸ਼ਬਦ ਦੇ ਕਈ ਕਈ ਅਰਥ ਕੀਤੇ ਜਾਣ ਦਾ ਰਿਵਾਜ ਹੈ। ਇਹ ਤਾਂ ਉਹਨਾਂ ਆਸ਼ਰਮਾਂ ਦੇ ਵਿਦਿਆਰਥੀ ਨੂੰ ਹੀ

੧. ਮੁਤਾਰਿਬੁ—ਗਵੱਈਆ।

ਪਤਾ ਹੋਵੇਗਾ ਕਿ ਉਹ ਸਾਰੇ ਅਰਥ ਜ਼ਬਾਨੀ ਯਾਦ ਕਰ ਲੈਂਦੇ ਹਨ; ਜਾਂ, ਕੋਈ ਖ਼ਾਸ ਅਰਥ ਚੁਣ ਲੈਂਦੇ ਹਨ, ਤੇ ਜੇ ਕੋਈ ਇਕ ਅਰਥ ਚੁਣ ਲੈਂਦੇ ਹਨ ਤਾਂ ਉਹ ਫਬਵੇਂ ਅਰਥ ਦੀ ਪਛਾਣ ਲਈ ਕਿਹੜੀ ਕਸਵੱਟੀ ਵਰਤਦੇ ਹਨ।

ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਗੁਰਦੁਆਰੇ ਵਿਚ ਇਕ ਵਾਰੀ ਇਕ ਵਿਦਵਾਨ ਸੱਜਣ ਜੀ ਨੇ ਆ ਕੇ ਸ਼ਬਦ ਦੀ ਕਥਾ ਕੀਤੀ। ਉਸ ਸ਼ਬਦ ਵਿਚ ਲਫਜ਼ 'ਹਰਿ' ਆ ਗਿਆ। ਉਹਨਾਂ ਨੇ ਇਸ ਲਫਜ਼ ਦੇ ਅਰਥ ਕਰਨੇ ਸ਼ੁਰੂ ਕਰ ਦਿਤੇ—ਵਿਸ਼ਨੂੰ, ਇੰਦਰ, ਸੂਰਜ, ਘੋੜਾ, ਸ਼ੇਰ, ਬਾਂਦਰ, ਸੱਪ, ਸ਼ਿਵ, ਹਰੇਕ ਤੇ 'ਹਰਿ' ਦਾ ਅਰਥ ਪਰਮਾਤਮਾ। ਬੜੀ 'ਪ੍ਰਭਾਵ-ਸ਼ਾਲੀ' ਕਥਾ ਹੋਈ। ਪਰ ਦੀਵਾਨ ਦੀ ਸਮਾਪਤੀ ਪਿੱਛੋਂ ਕਿਤੇ ਕਿਤੇ ਕੋਈ ਵਿਦਿਆਰਥੀ ਇਹ ਭੀ ਆਖਦਾ ਸੁਣਿਆ ਗਿਆ ਕਿ ਚੰਗਾ ਹੋਇਆ, ਅੱਜ ਲਫਜ਼ 'ਹਰਿ' ਦਾ ਅਰਥ ਭੀ ਪਤਾ ਲਗ ਗਿਆ, ਨਹੀਂ ਤਾਂ ਸ਼ਾਇਦ ਕਿਤੇ ਭੁਲੇਖੇ ਵਿਚ ਅਸੀਂ ਗੁੱਗੇ ਦੀ ਪੂਜਾ ਹੀ ਕਰਨ ਲਗ ਪੈਂਦੇ।

(੩) ਸਿਖ ਕੌਮ ਵਿਚ ਆਮ ਕਰਕੇ ਤੇ ਸਿਖ ਨੌ-ਜੁਆਨਾਂ ਵਿਚ ਖ਼ਾਸ ਤੌਰ 'ਤੇ ਸਿਖ ਧਰਮ ਦਾ ਪਰਚਾਰ ਕਰਨ ਲਈ ਇਕ ਹੋਰ ਨਵਾਂ ਤਰੀਕਾ ਰਿਵਾਜ ਫੜਦਾ ਜਾ ਰਿਹਾ ਹੈ। ਜਨਵਰੀ ੧੯੨੮ ਦਾ ਜ਼ਿਕਰ ਹੈ, ਮੈਂ ਤਦੋਂ ਗੁਰੂ ਨਾਨਕ ਖ਼ਾਲਸਾ ਕਾਲਜ ਗੁਜਰਾਂਵਾਲੇ ਵਿਚ ਸਾਂ। ਮੇਰਾ ਘਰ ਕਾਲਜ ਤੇ ਯਤੀਮਖ਼ਾਨੇ ਦੇ ਨੇੜੇ ਹੀ ਸੀ, ਤੇ ਮੈਂ ਯਤੀਮਖ਼ਾਨੇ ਦੇ ਰੋਜ਼ਾਨਾ ਸਤਸੰਗ ਵਿਚ ਜਾਇਆ ਕਰਦਾ ਸਾਂ। ਗੁਰੂ ਹਰਿ ਰਾਇ ਸਾਹਿਬ ਜੀ ਦੇ ਜਨਮ-ਪੁਰਬ ਤੋਂ ਅਗਲਾ ਦਿਨ ਸੀ। ਅਜੇ ਦੀਵਾਨ ਦੀ ਸਮਾਪਤੀ ਨਹੀਂ ਸੀ ਹੋਈ ਕਿ ਆਸ਼ਰਮ ਦੇ ਹੈੱਡ ਮਾਸਟਰ ਸਾਹਿਬ ਨੇ ਉੱਠ ਕੇ ਆਖਿਆ—“ਸਾਡੇ ਆਸ਼ਰਮ ਦੇ ਇਕ ਪੁਰਾਣੇ ਵਿਦਿਆਰਥੀ ਸਬੱਬ ਨਾਲ ਅੱਜ ਆ ਗਏ ਹਨ, ਹੁਣ ਉਹ ਦਸ ਮਿੰਟਾਂ ਵਾਸਤੇ ਗੁਰਮਤਿ ਬਾਰੇ ਸੰਗਤਿ ਨੂੰ ਕੁਝ ਸੁਣਾਵਣਗੇ।” ਨੌਜੁਆਨ ਪ੍ਰਚਾਰਕ ਜੀ ਨੇ ਵਖਿਆਨ ਸ਼ੁਰੂ ਕੀਤਾ। ਜ਼ਬਾਨ ਬੜੀ ਸੁੰਦਰ ਚਲਦੀ ਸੀ, ਫਿਰ ਇਤਨੀ ਤੇਜ਼ ਕਿ ਮਾਨੋ, ਹਵਾ ਨਾਲ ਗੱਲਾਂ ਕਰਦੀ ਹੈ, ਫਰਨ-ਫਰਨ ਮੂੰਹੋਂ ਲਫਜ਼ ਨਿਕਲਦੇ ਆ ਰਹੇ ਸਨ। ਵਖਿਆਨ ਵਿਚ ਉਹਨਾਂ ਨੇ ਪ੍ਰਮਾਣ ਵਜੋਂ ਫ਼ਾਰਸੀ ਦੇ ਸ਼ੇਅਰ ਬਹੁਤ ਸੁਣਾਏ। ਮੈਂ ਮਿਡਲ ਤਕ ਪੰਜ ਸਾਲ ਤਕ ਫ਼ਾਰਸੀ ਪੜ੍ਹੀ ਹੋਈ ਸੀ, ਤੇ ਭਾਈ ਨੰਦ ਲਾਲ ਜੀ ਦੀਆਂ ਗ਼ਜ਼ਲਾਂ ਦਾ ਭੀ ਮੈਨੂੰ ਕਾਫ਼ੀ ਅਭਿਆਸ ਸੀ। ਪਰ ਮੈਂ ਆਪਣੇ ਦਿਲ ਵਿਚ ਬੜਾ ਸ਼ਰਮਿੰਦਾ ਤੇ ਹੌਲਾ ਪਿਆ, ਜਦੋਂ ਮੈਂ ਆਪਣੀ ਸੋਚ-ਸ਼ਕਤੀ ਨੂੰ ਉਹਨਾਂ ਦੀ ਤੇਜ਼ ਰਫਤਾਰ ਤੇ ਫ਼ਾਰਸੀ ਦੇ ਸ਼ੇਅਰਾਂ ਦੇ ਨਾਲ ਨਾਲ ਚਲਾ ਨਾ ਸਕਿਆ। ਮੇਰੇ ਸ਼ਾਹਮਣੇ ਪਾਸੇ ਮਾਈਆਂ ਬੀਬੀਆਂ ਬੈਠੀਆਂ ਹੋਈਆਂ ਸਨ ਤੇ ਉਹਨਾਂ ਵਿਚੋਂ ਕਈ ਝੂਮ

ਰਹੀਆਂ ਸਨ। ਮੈਂ ਹੋਰ ਭੀ ਵਧੀਕ ਸ਼ਰਮਿੰਦਾ ਹੋਇਆ। ਵਖਿਆਨ ਖਤਮ ਹੋਣ 'ਤੇ ਆਸ਼ਰਮ ਦੇ ਹੈੱਡ-ਮਾਸਟਰ ਜੀ ਨੇ ਉੱਠ ਕੇ ਪ੍ਰਚਾਰਕ ਨੌਜਵਾਨਾਂ ਦੀ ਬੜੇ ਫਬਕੇ ਲਫਜ਼ਾਂ ਵਿਚ ਵਡਿਆਈ ਕੀਤੀ, ਧੰਨਵਾਦ ਕੀਤਾ, ਤੇ ਤਜਵੀਜ਼ ਪੇਸ਼ ਕੀਤੀ ਕਿ ਜੇ ਸੰਗਤਿ ਪਸੰਦ ਕਰੇ ਤਾਂ ਆਪਣੇ ਆਸ਼ਰਮ ਦੇ ਪੁਰਾਣੇ ਵਿਦਿਆਰਥੀ ਜੀ ਨੂੰ ਅੱਜ ਦਾ ਦਿਨ ਅਟਕਾ ਲਿਆ ਜਾਏ, ਤੇ ਸ਼ਾਮ ਵੇਲੇ ਸ਼ਹਿਰ ਵਿਚ ਮੁਨਾਦੀ ਕਰਾ ਕੇ ਘੰਟਾ ਡੇਢ ਘੰਟਾ ਲੈਕਚਰ ਆਸ਼ਰਮ ਵਿਚ ਕਰਾਇਆ ਜਾਏ। ਹੈੱਡ-ਮਾਸਟਰ ਸਾਹਿਬ ਨੇ ਹੁੰਗਾਰੇ ਦੀ ਖ਼ਾਤਰ ਅਚਨਚੇਤ ਇਹ ਭੀ ਆਖ ਦਿੱਤਾ—‘ਕਿਉਂ, ਭਾਈ ਸਾਹਿਬ ਸਿੰਘ ਜੀ, ਠੀਕ ਹੈ ਨਾ?’ ਮੈਂ ਤਾਂ ਅਗੇ ਹੀ ਘਬਰਾਇਆ ਬੈਠਾ ਸਾਂ, ਆਪਣੇ ਨਕਾਰੇ-ਪਨ 'ਤੇ। ਇਹ ਸੁਣ ਕੇ ਮੇਰੇ ਤਾਂ ਦੰਦ ਜੁੜ ਗਏ। ਨਾ ਹੇਠਲੀ ਦੰਦੀ, ਨਾ ਉੱਤਲੀ ਦੰਦੀ, ਮੈਂ ਕੋਈ ਹੂੰ ਹਾਂ ਕਰ ਹੀ ਨਾ ਸਕਿਆ। ਦੀਵਾਨ ਸਮਾਪਤ ਹੋ ਗਿਆ। ਗੁਰਦੁਆਰਾ ਖ਼ਾਲੀ ਹੋਣ ਲੱਗ ਪਿਆ। ਮੈਂ ਹੈੱਡ-ਮਾਸਟਰ ਸਾਹਿਬ ਨੂੰ ਬਾਹਰੋਂ ਫੜ ਕੇ ਸਹਿਜ ਨਾਲ ਆਖਿਆ—‘ਤੁਸਾਂ ਮੈਥੋਂ ਕਾਹਦੇ ਲਈ ਪੁਛਣਾ ਸੀ? ਪਰ ਸੱਚ ਦੱਸੋ, ਤੁਹਾਨੂੰ ਵਖਿਆਨ ਦੀ ਕਿਤਨੀ ਕੁ ਸਮਝ ਆਈ ਸੀ? ਉਹਨਾਂ ਦੇ ਮੂੰਹੋਂ ਸਾਫ਼ ਹੀ ਨਿਕਲ ਗਿਆ ਕਿ ਸਮਝ ਤਾਂ ਰਤਾ ਭੀ ਨਹੀਂ ਸੀ ਆਈ। ਮੈਂ ਹੱਸ ਕੇ ਕਿਹਾ ਤਾਂ ਫਿਰ ਜੋ ਸਾਡੀਆਂ ਭੈਣਾਂ ਝੂਮ ਰਹੀਆਂ ਸਨ, ਉਹ ਭੀ ਵਕਤ ਟਪਾਣ ਦੀ ਖ਼ਾਤਰ ਹੀ ਹੋਵੇਗਾ। ਤੇ ਸਮਝ ਕਿਸੇ ਨੂੰ ਆਉਂਦੀ ਭੀ ਕਿਵੇਂ? ਉਹ ਸ਼ੇਅਰ ਸਾਰੇ ਦੇ ਸਾਰੇ ਹਾਫ਼ਜ਼ ਤੇ ਸ਼ੇਖ਼ ਸਾਅਦੀ ਦੇ ਸਨ।

ਮੇਰਾ ਇਕ ਮਿੱਤਰ ਇਕ ਖ਼ਾਲਸਾ ਸਕੂਲ ਵਿਚ ਮੁੰਡਿਆਂ ਨੂੰ ਗੁਰਬਾਣੀ ਪੜ੍ਹਾਇਆ ਕਰਦਾ ਸੀ ਤੇ ਕਈ ਵਾਰੀ ਗਿਲਾ ਕਰਦਾ ਸੀ ਕਿ ਕਿਸੇ ਨੂੰ ਖਾਣੀ ਦਾ ਸ਼ੌਕ ਨਹੀਂ ਦਿੱਸਦਾ। ਸਮਾ ਪਾ ਕੇ ਉਸ ਨੂੰ ਇਕ ਐਸੇ ਆਸ਼ਰਮ ਵਿਚ ਗੁਰਬਾਣੀ ਪੜ੍ਹਾਣ ਦਾ ਅਵਸਰ ਮਿਲ ਗਿਆ, ਜਿਥੋਂ ਦੇ ਵਿਦਿਆਰਥੀ ਸਿਰਫ਼ ਗੁਰਮਤਿ ਪੜ੍ਹਨ ਦੀ ਖ਼ਾਤਰ ਹੀ ਦਾਖ਼ਲ ਸਨ। ਦੋ ਕੁ ਮਹੀਨੇ ਗੁਜ਼ਰਨ 'ਤੇ ਉਹ ਮਾਸਟਰ ਜੀ ਇਕ ਦਿਨ ਸਬੱਬ ਨਾਲ ਮਿਲ ਪਏ ਤੇ ਆਖਣ ਲੱਗੇ—‘ਪ੍ਰੋਫੈਸਰ ਜੀ! ਸਵਾਦ ਆ ਗਿਆ ਏ, ਹੁਣ ਮੈਂ ਬੜੀ ਮਿਹਨਤ ਕਰ ਰਿਹਾ ਹਾਂ ਤੇ ਬਹੁਤ ਕੁਝ ਜ਼ਬਾਨੀ ਯਾਦ ਕਰ ਲਿਆ ਹੈ।’ ਮੈਂ ਅੱਗੋਂ ਖੁਸ਼ ਹੋ ਕੇ ਉੱਤਰ ਦਿੱਤਾ ਕਿ ਜਿਉਂ ਜਿਉਂ ਗੁਰਬਾਣੀ ਜ਼ਬਾਨੀ ਯਾਦ ਕਰੋਗੇ ਤੇ ਨਿੱਤ ਦੇ ਪਾਠ ਦਾ ਅਭਿਆਸ ਬਣੇਗਾ, ਸਵਾਦ ਜ਼ਰੂਰ ਬਣੇਗਾ। ਮੇਰੇ ਮਿੱਤਰ ਜੀ ਨੇ ਕਿਹਾ ਕਿ ਮੈਂ ਪੰਜਾਹ ਗਜ਼ਲਾਂ ਯਾਦ ਕੀਤੀਆਂ ਹਨ। ਇਹ ਸੁਣ ਕੇ ਮੈਂ ਬੋਲਿਆ—ਭਾਈ ਨੰਦ ਲਾਲ ਜੀ ਦੀਆਂ

ਗਜ਼ਲਾਂ ਭੀ ਬਹੁਤ ਹੀ ਰਸੀਲੀਆਂ ਹਨ, ਮੈਂ ਭੀ ਇਕ ਵਾਰੀ ਦੀਵਾਨਿ ਗੋਇਆ ਵਿਚੋਂ ਤੇਤੀ ਜ਼ਬਾਨੀ ਯਾਦ ਕੀਤੀਆਂ ਸਨ। ਪਰ ਹੈਰਾਨੀ ਦੀ ਕੋਈ ਹੱਦ ਨਾ ਰਹੀ ਜਦੋਂ ਮੇਰੇ-ਮਿੱਤਰ ਨੇ ਜਵਾਬ ਦਿੱਤਾ ਕਿ ਮੈਂ ਹਾਫ਼ਜ਼ ਤੇ ਸ਼ੇਖ਼ ਸਾਅਦੀ ਦੀਆਂ ਗਜ਼ਲਾਂ ਕੰਠ ਕੀਤੀਆਂ ਹਨ। ਸਿਖ ਵਿਦਿਆਰਥੀਆਂ ਦੇ ਦਿਲ ਵਿਚ ਸਤਿਗੁਰੂ ਪਾਤਿਸ਼ਾਹ ਦੀ ਬਾਣੀ ਦਾ ਪਿਆਰ-ਸਤਿਕਾਰ ਪੈਦਾ ਕਰਨ ਦੀ ਜ਼ਿੰਮੇਵਾਰੀ ਵਾਲਾ ਸੱਜਣ ਪਹਿਲ ਕਰਦਾ ਹੈ ਸ਼ੇਖ਼ ਸਾਅਦੀ ਤੇ ਹਾਫ਼ਜ਼ ਤੋਂ! ਰੰਗ ਕਰਤਾਰ ਦੇ!

ਕਾਲਜ ਦੇ ਗੁਰਦੁਆਰੇ ਵਿਚ ਗੁਰਪੁਰਬ ਮਨਾਣ ਦਾ ਪਰਬੰਧ ਮੇਰੇ ਜ਼ਿੰਮੇ ਸੀ। ਇਕ ਗੁਰਪੁਰਬ ਸਮੇਂ ਮੇਰੇ ਬੇਨਤੀ ਕਰਨ 'ਤੇ ਮੇਰੇ ਉਸ ਮਿੱਤਰ ਜੀ ਨੇ ਭੀ ਆ ਕੇ ਲੈਕਚਰ ਕੀਤਾ। ਉਹਨਾਂ ਦੀ ਜ਼ਬਾਨ ਅਗੇ ਨਾਲੋਂ ਬਹੁਤ ਤੇਜ਼ ਤੇ ਫੁਰਤੀਲੀ ਹੋ ਚੁਕੀ ਸੀ। ਇਉਂ ਜਾਪਦਾ ਸੀ ਜਿਵੇਂ ਹਿਪਨਾਟਿਜ਼ਮ ਵਾਲਾ ਅਸਰ ਹੋ ਰਿਹਾ ਹੈ। ਆਪਣੀ ਨਵੀਂ ਮਿਹਨਤ ਦੇ ਚਮਤਕਾਰੇ ਉਹਨਾਂ ਖ਼ੂਬ ਵਿਖਾਏ, ਡਾਕਟਰ ਇਕਬਾਲ ਦੇ ਦਰਸ਼ਨ ਕਰਾ ਦਿਤਿਓ ਨੇ। ਪਰ ਸਤਿਗੁਰੂ ਪਾਤਿਸ਼ਾਹ ਦੀ ਬਾਣੀ ਵਿਚੋਂ ਸਿਰਫ਼ ਇਕ ਤੁਕ ਦੀ ਕਿਰਪਾ ਕੀਤੀਓ ਨੇ।

ਆਪਣੀਆਂ ਕਈ ਹੱਡ-ਬੀਤੀਆਂ ਵਿਚੋਂ ਹੁਣ ਤਕ ਆਪਣੇ ਪਠਕਾਂ ਦੇ ਸਾਹਮਣੇ ਜੋ ਕੁਝ ਮੈਂ ਰਖਿਆ ਹੈ, ਉਸ ਦਾ ਸਾਰ-ਤੱਤ ਇਹ ਹੈ ਕਿ ਸਿਖ ਵਿਦਿਆਰਥੀਆਂ ਤੇ ਸਿਖ ਕੌਮ ਵਿਚ ਗੁਰਬਾਣੀ ਦੀ ਲਗਨ ਪੈਦਾ ਕਰਨ ਲਈ ਹੇਠ-ਲਿਖੇ ਤਰੀਕੇ ਵਰਤੇ ਜਾ ਰਹੇ ਹਨ :

(ੳ) ਸਕੂਲਾਂ ਵਿਚ ਸਿਰਫ਼ ਗਿਆਨੀ ਪਾਸ ਅਧਿਆਪਕ ਲਾਏ ਜਾਂਦੇ ਹਨ, ਕਿਉਂਕਿ ਪ੍ਰਬੰਧਕਾਂ ਨੂੰ ਉਹ ਸਸਤੇ-ਭਾਅ ਮਿਲ ਜਾਂਦੇ ਹਨ। ਗਿਆਨੀ ਦਾ ਇਮਤਿਹਾਨ ਪਾਸ ਕਰਨ ਨਾਲ ਅਧਿਆਪਕ ਪੰਜਾਬੀ ਪੜ੍ਹਾਣ ਦਾ ਅਧਿਕਾਰੀ ਤਾਂ ਬਣ ਸਕਦਾ ਹੈ, ਪਰ ਗੁਰਬਾਣੀ ਵਾਸਤੇ ਯੋਗਤਾ ਲਈ ਗਿਆਨੀ ਇਮਤਿਹਾਨ ਵਿਚ ਕੋਈ ਪਰਬੰਧ ਨਹੀਂ। ਉਹ ਇਮਤਿਹਾਨ ਸਿਰਫ਼ ਪੰਜਾਬੀ ਬੋਲੀ ਵਾਸਤੇ ਹੈ।

ਬੋੜੀ ਤਨਖ਼ਾਹ ਮਿਲਣ ਕਰਕੇ ਉਹ ਅਧਿਆਪਕ ਆਪਣੇ ਘਰ ਦੀ ਰੋਟੀ ਪੂਰੀ ਕਰਨ ਲਈ ਹੋਰ ਪਾਸੇ ਦੌੜ-ਭੱਜ ਕਰਨ 'ਤੇ ਮਜ਼ਬੂਰ ਹੋ ਜਾਂਦਾ ਹੈ ਤੇ ਗੁਰਬਾਣੀ ਵਿਚ ਦਿਲਚਸਪੀ ਲੈਣ ਵਾਸਤੇ ਉਸ ਨੂੰ ਵਿਹਲ ਨਹੀਂ ਮਿਲਦਾ।

(ਅ) ਜਿਥੇ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਰਥ ਕਰਾਣ ਦੀ ਪਰਪਾਟੀ ਹੈ, ਉੱਥੇ ਆਮ ਤੌਰ 'ਤੇ ਇਕ ਸ਼ਬਦ ਦੇ ਕਈ ਕਈ ਅਰਥ ਕਰਾਏ ਜਾਂਦੇ ਹਨ, ਤੇ ਇਸ ਤਰ੍ਹਾਂ ਕਿਸੇ ਅਰਥ ਉੱਤੇ ਇਤਬਾਰ ਨਹੀਂ ਬੱਝ ਸਕਦਾ, ਨਾ ਹੀ ਪਾਠਕ

ਦੇ ਅੰਦਰ ਕੋਈ ਦਿਲਚਸਪੀ ਬਣ ਸਕਦੀ ਹੈ।

(ੲ) ਲੈਕਚਰਾਂ ਵਿਚ ਸਾਰਾ ਜ਼ੋਰ, ਮੁਸਲਮਾਨੀ ਕਲਾਮ ਉੱਤੇ ਦੇ ਕੇ, ਜਾਂ ਹੋਰ ਹੋਰ ਕਵੀਆਂ ਦੀਆਂ ਕਵਿਤਾਵਾਂ ਸੁਣਾ ਸੁਣਾ ਕੇ ਸਿਖ ਜਨਤਾ ਨੂੰ ਗੁਰਬਾਣੀ ਦਾ ਮਤਵਾਲਾ ਬਣਾ ਸਕਣਾ—ਇਹ ਇਕ ਅਨੋਖੀ ਤੇ ਅਨਹੋਣੀ ਗੱਲ ਜਾਪਦੀ ਹੈ।

(ਨੋਟ: ਬਾਣੀ ਦੀ ਲਗਨ ਤੇ ਜੀਵਨ-ਹੁਲਾਰਾ ਪੈਦਾ ਕਰਨ ਲਈ ਕੀਰਤਨ ਇਕ ਵਧੀਆ ਤਰੀਕਾ ਹੈ, ਪਰ ਅੱਜ-ਕੱਲ੍ਹ ਕੀਰਤਨ ਦੀ ਥਾਂ ਕੀਰਤਨੀ ਵਿਆਖਿਆ ਉੱਤੇ ਡੁਲ੍ਹ ਡੁਲ੍ਹ ਪੈਣ ਬਾਰੇ ਮੈਂ ਕੋਈ ਵਧਰੀ ਵਿਚਾਰ ਪੇਸ਼ ਕਰਾਂਗਾ।)

ਇਹਨਾਂ ਉੱਪਰ-ਦੱਸੇ ਕਾਰਨਾਂ ਤੋਂ ਇਲਾਵਾ ਗੁਰਬਾਣੀ ਵਲੋਂ ਨੌਜੁਆਨਾਂ ਦੀ ਬੇ-ਰੁਖੀ ਦਾ ਮੂਲ ਕਾਰਨ ਮੇਰੇ ਖਿਆਲ ਅਨੁਸਾਰ ਅਜੇ ਹੋਰ ਹੀ ਹੈ। ਸਕੂਲਾਂ-ਕਾਲਜਾਂ ਵਿਚ ਪੜ੍ਹਨ-ਪੜ੍ਹਾਣ ਵਾਲੇ ਸੱਜਣ ਚੰਗੀ ਤਰ੍ਹਾਂ ਜਾਣਦੇ ਹਨ ਕਿ ਵਿਦਿਆਰਥੀ ਆਮ ਤੌਰ 'ਤੇ ਉਸੇ ਮਜ਼ਮੂਨ ਨੂੰ ਮੁੜ ਮੁੜ ਸ਼ੌਕ ਨਾਲ ਪੜ੍ਹਦਾ ਹੈ ਜਿਸ ਦੀ ਉਸ ਨੂੰ ਸਮਝ ਆ ਜਾਂਦੀ ਹੈ ਤੇ ਜੋ ਉਸ ਨੂੰ ਸੌਖਾ ਲਗਦਾ ਹੈ। ਜਿਉਂ ਜਿਉਂ ਵਧੀਕ ਉਸ ਨੂੰ ਪੜ੍ਹਦਾ ਹੈ ਤਿਉਂ ਤਿਉਂ ਉਹ ਮਜ਼ਮੂਨ ਉਸ ਨੂੰ ਵਧੀਕ ਪਿਆਰਾ ਲਗਦਾ ਹੈ ਤੇ ਅਗਾਂਹ ਵੱਡੀਆਂ ਜਮਾਤਾਂ ਵਿਚ ਅੱਪੜ ਕੇ ਆਪਣੇ ਉਸ ਪਿਆਰੇ ਮਜ਼ਮੂਨ ਦਾ ਸਦਕਾ ਨਾਮਣਾ ਖੱਟਦਾ ਹੈ। ਦੂਜੇ ਪਾਸੇ, ਜਿਹੜਾ ਮਜ਼ਮੂਨ ਵਿਦਿਆਰਥੀ ਨੂੰ ਰਤਾ ਔਖਾ ਜਾਪੇ, ਉਸ ਨੂੰ ਪੜ੍ਹਨ ਤੋਂ ਉਸ ਦਾ ਮਨ ਉਕਤਾਂਦਾ ਹੈ ਤੇ ਉਹ ਮਜ਼ਮੂਨ ਉਸ ਲਈ ਹੋਰ ਔਖਾ ਹੁੰਦਾ ਜਾਂਦਾ ਹੈ। ਇਮਤਿਹਾਨਾਂ ਦੀ ਖ਼ਾਤਰ ਉਗਲ-ਨੁਗਲ ਕਰਨ ਦੀ ਕੋਸ਼ਿਸ਼ ਕਰਦਾ ਹੈ, ਪਰ ਉਪਰਲੀਆਂ ਜਮਾਤਾਂ ਵਿਚ ਪਹੁੰਚ ਕੇ ਜਿਸ ਵੇਲੇ ਉਸ ਨੂੰ ਸੌਖਾ ਮਿਲਦਾ ਹੈ, ਉਸ ਮਜ਼ਮੂਨ ਨੂੰ ਛੱਡ ਦਿੰਦਾ ਹੈ। ਹੈ ਭੀ ਇਹ ਕੁਦਰਤੀ ਗੱਲ, ਜਿਸ ਮਜ਼ਮੂਨ ਦੀ ਵਿਦਿਆਰਥੀ ਨੂੰ ਕੋਈ ਸਮਝ ਨਾ ਆਵੇ, ਉਸ ਦਾ ਉਸ ਨੂੰ ਸ਼ੌਕ ਕਿਵੇਂ ਪਵੇ? ਉਸ ਵਿਚ ਦਿਲਚਸਪੀ ਕਿਵੇਂ ਬਣੇ?

ਬੱਸ! ਬੇ-ਰੁਖੀ ਦਾ ਮੂਲ ਕਾਰਨ ਇਹ ਹੈ ਕਿ ਵਿਦਿਆਰਥੀ ਨੂੰ ਗੁਰਬਾਣੀ ਦੀ ਬੋਲੀ ਦੀ ਸਮਝ ਨਹੀਂ ਪੈਂਦੀ। ਤੇ ਅੱਜ ਤਕ ਕਿਸੇ ਭੀ ਸਿਖ ਆਸ਼ਰਮ ਵਿਚ ਗੁਰਬਾਣੀ ਨੂੰ ਮਜ਼ਮੂਨ ਦੇ ਤੌਰ 'ਤੇ ਪੜ੍ਹਾਣ ਦਾ ਜਤਨ ਨਹੀਂ ਕੀਤਾ ਗਿਆ। ਗੁਰਬਾਣੀ ਦੀ ਬੋਲੀ ਨੂੰ ਆਪਣੀ ਘਰ ਦੀ ਬੋਲੀ ਸਮਝ ਕੇ, ਅੱਜ-ਕੱਲ੍ਹ ਦੀ ਪੰਜਾਬੀ ਬੋਲੀ ਵਰਗੀ ਸਮਝ ਕੇ, ਉਸ ਬੋਲੀ ਦੀਆਂ ਵਿਆਕਰਣਿਕ ਗੁੰਝਲਾਂ

ਸਮਝਣ-ਸਮਝਾਣ ਦੀ ਕੋਸ਼ਿਸ਼ ਨਹੀਂ ਕੀਤੀ ਗਈ। ਖ਼ਾਲਸਾ ਕਾਲਜ ਦੇ ਗੁਰਦੁਆਰੇ ਵਿਚ ਇਕ ਦਿਨ ਸ਼ਾਮ ਦੇ ਦੀਵਾਨ ਵਿਚ ਰਾਗੀਆਂ ਨੇ ਭਗਤ ਕਬੀਰ ਜੀ ਦਾ ਆਸਾ ਰਾਗ ਦਾ ਸ਼ਬਦ 'ਇਕਤੁ ਪਤਰਿ ਭਰਿ ਉਰਕਟੁ' ਗਾਵਿਆਂ। ਇਸ ਸ਼ਬਦ ਦੀ 'ਰਹਾਉ' ਦੀ ਤੁਕ ਹੈ 'ਨਕਟੀ ਕੋ ਠਨਗਨ ਬਾਡਾ ਡੂੰ'। ਰਾਗੀਆਂ ਨੇ ਇਸ ਤੁਕ ਨੂੰ ਧਾਰਨਾ (ਅਸਥਾਈ) ਲਈ ਵਰਤਿਆ। ਭੋਗ ਪਿਆ, ਤਾਂ ਬਾਹਰ ਆ ਕੇ ਮੈਨੂੰ ਇਕ ਮਾਸਟਰ ਜੀ ਆਖਣ ਲੱਗੇ—ਮੈਨੂੰ ਤਾਂ ਸਿਰਫ਼ ਇਹ ਪਤਾ ਲਗਦਾ ਸੀ ਕਿ ਰਾਗੀ 'ਠਨਗਨ ਠਨਗਨ' ਕਰ ਰਹੇ ਹਨ, ਬਾਕੀ ਹੋਰ ਕਿਸੇ ਗੱਲ ਦੀ ਸਮਝ ਨਹੀਂ ਪਈ। ਗੁਰਬਾਣੀ ਦੀ ਬੋਲੀ ਅੱਜ-ਕੱਲ੍ਹ ਦੀ ਪੰਜਾਬੀ ਬੋਲੀ ਨਹੀਂ ਹੈ। ਨਵੀਨ ਪੰਜਾਬੀ ਤੇ ਪੁਰਾਣੀ ਪੰਜਾਬੀ ਵਿਚ ਬੜਾ ਫ਼ਰਕ ਹੈ। ਇਕ ਤਾਂ ਬਹੁਤ ਸਾਰੇ ਉਹ ਲਫ਼ਜ਼ ਵਰਤੇ ਹੋਏ ਹਨ, ਜੋ ਅੱਜ-ਕੱਲ੍ਹ ਦੀ ਪੰਜਾਬੀ ਵਿਚ ਨਹੀਂ ਵਰਤੇ ਜਾਂਦੇ। ਜਿਵੇਂ ਜਪੁ ਜੀ ਵਿਚ ਹੀ ਵੇਖੋ—ਸਹਸ, ਪਾਲਿ, ਵਿਖਮ, ਨਾਇ, ਭਾਉ, ਪਰਹਰਿ, ਬੁਝਾਈ, ਸਿਰਠਿ, ਆਰਜਾ, ਧਵਲ, ਲੋਅ ਆਦਿਕ। ਦੂਜੇ ਪੁਰਾਣੀ ਪੰਜਾਬੀ ਦੇ ਵਿਆਕਰਣਿਕ ਨਿਯਮ ਅੱਜ ਦੀ ਪੰਜਾਬੀ ਦੇ ਵਿਆਕਰਣ ਨਾਲੋਂ ਬਹੁਤ ਫ਼ਰਕ ਰੱਖਦੇ ਹਨ। ਪੁਰਾਣੇ ਪੰਜਾਬੀ ਲਫ਼ਜ਼ਾਂ ਦੇ ਜੋੜਾਂ ਨੂੰ ਅਸੀਂ ਕਦੇ ਧਿਆਨ ਨਾਲ ਪੜ੍ਹਦੇ-ਲਿਖਦੇ ਨਹੀਂ ਹਾਂ। ਉਹ ਜੋੜ ਹੀ ਪੁਰਾਣੀ ਪੰਜਾਬੀ ਦਾ ਵਿਆਕਰਣ ਹਨ ਤੇ ਉਹਨਾਂ ਤੋਂ ਖੁੰਝ ਕੇ ਅਸੀਂ ਅਰਥਾਂ ਤੋਂ ਭੀ ਬਹੁਤ ਦੁਰੇਡੇ ਚਲੇ ਜਾਂਦੇ ਹਾਂ, ਜਿਵੇਂ :

ੳ) ਕੋਟਿ, ਕੋਟ, ਕੋਟੁ

ਅ) ਅੰਤਰੁ, ਅੰਤਰ, ਅੰਤਰਿ

ੲ) ਨਿਕਟੀ, ਨਿਕੁਟੀ

ਸ) ਗਾਵਨਿ, ਗਾਵਣਿ

ਹ) ਵਿਚਿ, ਵਿਚੁ

ਕ) ਬਿਨੁ, ਬਿੰਨਿ

ਅਜਿਹੀ ਇਕ ਨਹੀਂ, ਅਨੇਕਾਂ ਮਿਸਾਲਾਂ ਦਿੱਤੀਆਂ ਜਾ ਸਕਦੀਆਂ ਹਨ, ਜਿਨ੍ਹਾਂ ਨੂੰ ਅੱਜ ਦਾ ਪੰਜਾਬੀ ਪੜ੍ਹਿਆ ਮਨੁੱਖ ਨਾ ਸਮਝ ਕੇ, ਇਹਨਾਂ ਜੋੜਾਂ ਨੂੰ ਵਾਧੂ ਭਾਰ ਜਾਣ ਕੇ, ਗੁਰਬਾਣੀ ਦੇ ਸਹੀ ਅਰਥ ਨਹੀਂ ਕਰ ਸਕਦਾ, ਤੇ ਇਸ ਨੂੰ ਇਕ ਬੜੀ ਮੁਸ਼ਕਲ ਚੀਜ਼ ਖ਼ਿਆਲ ਕਰ ਕੇ ਇਸ ਤੋਂ ਮੂੰਹ ਮੋੜ ਲੈਂਦਾ ਹੈ।

ਅੱਜ ਨੌਜੁਆਨ ਸਿੱਖਾਂ ਦਾ ਜਿਹੜਾ ਦਰਦੀ ਹਮਾਇਤੀ ਉੱਠਦਾ ਹੈ, ਉਹ ਸਕੂਲ ਕਾਲਜਾਂ ਦੇ ਅਧਿਆਪਕਾਂ ਨੂੰ ਕੋਸਦਾ ਹੈ ਕਿ ਉਹਨਾਂ ਦਾ ਜੀਵਨ ਉੱਚਾ ਨਹੀਂ ਹੈ, ਇਸ ਕਰਕੇ ਵਿਦਿਆਰਥੀਆਂ ਨੂੰ ਬਾਣੀ ਪੜ੍ਹਨ ਦਾ ਸ਼ੌਕ ਨਹੀਂ ਰਿਹਾ। ਕਈ ਵਾਰੀ ਕਈ ਆਸ਼ਰਮਾਂ ਦੇ ਪ੍ਰਬੰਧਕ ਅਧਿਆਪਕਾਂ ਨੂੰ ਇਕੱਠੇ ਕਰ ਕੇ ਉਹਨਾਂ ਨੂੰ ਬਾਣੀ ਪੜ੍ਹਨ ਲਈ ਮੱਤਾਂ ਦੇਂਦੇ ਹਨ ਤੇ ਰਾਹ ਰਾਹ ਨਾਲ ਘੁਰਦੇ ਭੀ ਹਨ, ਪਰ ਅਸਲ ਰੋਗਾਂ ਨੂੰ ਕੋਈ ਧਿਰ ਨਹੀਂ ਸਮਝਦਾ। ਇਸ ਵਾਸਤੇ ਇਸ ਤਾੜਨਾ ਤੇ ਖਿੱਝ ਦਾ ਸਿੱਟਾ ਕੁਝ ਨਹੀਂ ਨਿਕਲਦਾ।

ਪਰ ਅਸੀਂ ਤਾਂ ਦੂਰ ਚਲੇ ਗਏ। ਪਹਿਲਾਂ ਆਪਣੇ ਘਰ ਦੀ ਖੋਜ ਕਰ ਕੇ ਵੇਖੀਏ ਕਿ ਸਾਡੇ ਸਕੂਲਾਂ ਕਾਲਜਾਂ ਦੀ ਅੱਜ-ਕੱਲ੍ਹ ਦੀ ਪੰਜਾਬੀ ਪੜ੍ਹਾਈ ਕਿੰਨੇ ਕੁ ਪਾਣੀ ਵਿਚ ਹੈ। ਖ਼ਾਲਸਾ ਸਕੂਲਾਂ ਵਿਚ ਪਹਿਲੀ ਜਮਾਤ ਤੋਂ ਪੰਜਾਬੀ ਸ਼ੁਰੂ ਕੀਤੀ ਜਾਂਦੀ ਹੈ; ਦੂਜੀ ਜਮਾਤ ਵਿਚ ਉਰਦੂ ਭੀ ਸ਼ੁਰੂ ਕਰ ਦਿੱਤਾ ਜਾਂਦਾ ਹੈ। ਅੱਠਵੀਂ ਜਮਾਤ ਤਕ ਇਹ ਦੋਵੇਂ ਬੋਲੀਆਂ ਮੁੰਡਿਆਂ ਨੂੰ ਪੜ੍ਹਨੀਆਂ ਪੈਂਦੀਆਂ ਹਨ, ਪਰ ਇਹ ਜ਼ਰੂਰੀ ਨਹੀਂ ਕਿ ਵਿਦਿਆਰਥੀ ਇਮਤਿਹਾਨ ਵਿਚ ਇਹਨਾਂ ਦੋਹਾਂ ਵਿਚ ਹੀ ਪਾਸ ਹੋਵੇ। ਸਿਰਫ਼ ਇਕ ਵਿਚ ਪਾਸ ਹੋਣਾ ਕਾਫ਼ੀ ਹੈ। ਨਾਵੀਂ ਜਮਾਤ ਵਿਚ ਜਾ ਕੇ ਪੰਜਾਬੀ ਉਰਦੂ ਜ਼ਰੂਰੀ ਨਹੀਂ ਰਹਿ ਜਾਂਦੇ। ਬਹੁਤੇ ਲੜਕੇ ਸਾਇੰਸ ਲੈ ਲੈਂਦੇ ਹਨ, ਤੇ ਇਸ ਦੇ ਨਾਲ ਡਰਾਇੰਗ ਜਾਂ ਫਿਜ਼ੀਆਲੋਜੀ। ਜਿਹੜੇ ਲੜਕੇ ਸਾਇੰਸ ਵਿਚ ਕਮਜ਼ੋਰ ਹੁੰਦੇ ਹਨ, ਉਹ ਫ਼ਾਰਸੀ ਪੜ੍ਹਦੇ ਹਨ। ਸਿਖ ਲੜਕੇ ਤਾਂ ਜਾਂ ਫ਼ਾਰਸੀ ਪੜ੍ਹਨਗੇ ਜਾਂ ਸਾਇੰਸ, ਤੀਸਰਾ ਰਸਤਾ ਹੀ ਕੋਈ ਨਹੀਂ, ਕਿਉਂਕਿ ਖ਼ਾਲਸਾ ਸਕੂਲਾਂ ਵਿਚ ਆਮ ਤੌਰ 'ਤੇ ਸੰਸਕ੍ਰਿਤ ਪੜ੍ਹਾਣ ਦਾ ਕੋਈ ਪਰਬੰਧ ਨਹੀਂ ਹੁੰਦਾ। ਤੇ ਫ਼ਾਰਸੀ ਦੇ ਨਾਲ ਦੁਕਵਾਂ-ਫੱਖਵਾਂ ਮਜ਼ਮੂਨ ਉਰਦੂ ਹੈ। ਸੋ ਨਾਵੀਂ ਦਸਵੀਂ ਜਮਾਤ ਵਿਚ ਜ਼ਿਆਦਾ ਗਿਣਤੀ ਉਹਨਾਂ ਦੀ ਹੁੰਦੀ ਹੈ ਜੋ ਸਾਇੰਸ ਤੇ ਡਰਾਇੰਗ ਜਾਂ ਫਿਜ਼ੀਆਲੋਜੀ ਪੜ੍ਹਦੇ ਹਨ, ਦੂਜੀ ਸ਼ਰੇਣੀ ਉਹ ਹੁੰਦੀ ਹੈ ਜੋ ਫ਼ਾਰਸੀ ਤੇ ਫ਼ਾਰਸੀ ਦੇ ਨਾਲ ਰਲਵਾਂ ਉਰਦੂ ਪੜ੍ਹਦੇ ਹਨ। ਪੰਜਾਬੀ ਦਾ ਮੇਲ ਨਾ ਸਾਇੰਸ ਨਾਲ ਹੈ ਤੇ ਨਾ ਫ਼ਾਰਸੀ ਨਾਲ। ਇਸ ਵਾਸਤੇ ਨਾਵੀਂ ਦਸਵੀਂ ਜਮਾਤ ਵਿਚ ਪੰਜਾਬੀ ਪੜ੍ਹਨ ਵਾਲਿਆਂ ਦੀ ਗਿਣਤੀ ਬਹੁਤ ਘਟ ਜਾਂਦੀ ਹੈ। ਐਫ.ਏ, ਬੀ.ਏ. ਵਿਚ ਪੰਜਾਬੀ ਉਰਦੂ ਦੀ ਪਾਇਆਂ ਤਾਂ ਨਿਰੋਲ ਹਾਸੋ-ਹੀਣੀ ਹੈ, ਹੋਰ ਹਰੇਕ ਮਜ਼ਮੂਨ ਦੇ ਨੰਬਰ ੧੫੦, ਉਰਦੂ ਤੇ ਪੰਜਾਬੀ ਦੇ ਸਿਰਫ਼ ੫੦। ਜੇ ਕਿਸੇ ਹੋਰ ਮਜ਼ਮੂਨ ਵਿਚ ਮੁੰਡਾ ਫ਼ੇਲ੍ਹ ਹੋ ਜਾਏ ਤਾਂ ਸਾਰੇ ਇਮਤਿਹਾਨ ਵਿਚ ਹੀ ਫ਼ੇਲ੍ਹ, ਪਰ ਜੇ ਨਿਰਾ ਪੰਜਾਬੀ ਉਰਦੂ ਵਿਚ ਫ਼ੇਲ੍ਹ ਹੋਵੇ, ਤਾਂ ਇਸ ਦਾ ਅਸਰ ਦੂਜੇ ਮਜ਼ਮੂਨਾਂ ਉੱਤੇ ਨਹੀਂ ਪੈਂਦਾ।

ਸੋ, ਜਿਤਨੀ ਕਦਰ ਇਹਨਾਂ ਬੋਲੀਆਂ ਦੀ ਯੂਨੀਵਰਸਿਟੀ ਨੇ ਬਣਾਈ ਹੈ, ਉਤਨੀ ਹੀ ਵਿਦਿਆਰਥੀ ਕਰਦੇ ਹਨ। ਸਾਰੀ ਜਮਾਤ ਵਿਚ ਕੋਈ ਟਾਵੇਂ-ਟਾਵੇਂ ਲੜਕੇ ਕਿਤਾਬ ਖਰੀਦਦੇ ਹਨ। ਏਧਰ ਓਧਰ ਦੀਆਂ ਗੱਪਾਂ ਨਾਲ ਹੀ ਪਾਸ ਹੋਣ ਜੋਗੇ ਨੰਬਰ ਲੈ ਲੈਂਦੇ ਹਨ। ਇੱਥੇ ਇਹ ਗੱਲ ਭੀ ਚੇਤੇ ਰਹਿਣੀ ਚਾਹੀਦੀ ਹੈ ਕਿ ਪੰਜਾਬੀ ਤੇ ਉਰਦੂ ਵਿਚ ਸਿਖ ਵਿਦਿਆਰਥੀ ਤਕਰੀਬਨ ਅੱਧੇ ਅੱਧੇ ਵੰਡੇ ਹੋਏ ਮਿਲਦੇ ਹਨ। ਸੋ, ਕਾਲਜਾਂ ਵਿਚੋਂ ਐਸੇ ਕਈ ਸਿਖ ਲੜਕੇ ਹਰ ਸਾਲ ਇਮਤਿਹਾਨ ਪਾਸ ਕਰ ਕੇ ਲੰਘ ਜਾਂਦੇ ਹਨ, ਜਿਨ੍ਹਾਂ ਨੂੰ ਪੰਜਾਬੀ ਨਾਮ-ਮਾਤਰ ਹੀ ਆਉਂਦੀ ਹੈ ਤੇ ਕਈ ਤਾਂ ਪੰਜਾਬੀ ਵਲੋਂ ਬਿਲਕੁਲ ਕੋਰੇ ਹੀ ਰਹਿੰਦੇ ਹਨ।

ਪਾਠਕਾਂ ਨੇ ਵੇਖ ਲਿਆ ਹੈ ਕਿ ਬਿਦੇਸ਼ੀ ਰਾਜ ਨੇ ਮਜ਼ਹਬੀ ਵਖੇਵੇਂ ਖੜੇ ਕਰਾ ਕੇ ਪੰਜਾਬੀ ਬੋਲੀ ਨੂੰ ਕਿਵੇਂ ਪੈਰਾਂ ਹੇਠ ਨੱਪ ਕੇ ਰਖਿਆ ਹੋਇਆ ਸੀ। ਸਿਖ ਲੜਕਿਆਂ ਨੂੰ ਭੀ ਇਸ ਵਲੋਂ ਕੰਨੀ ਕਤਰਾਣੀ ਪੈਂਦੀ ਸੀ। ਤੇ ਅਜੇ ਇਹ ਜ਼ਿਕਰ ਸੋਰਫ਼ ਐਸ ਵੇਲੇ ਦੀ ਪੰਜਾਬੀ ਬੋਲੀ ਦਾ ਕੀਤਾ ਜਾ ਰਿਹਾ ਹੈ। ਗੁਰਬਾਣੀ ਦੀ ਪੰਜਾਬੀ ਬੋਲੀ ਨੂੰ ਪੜ੍ਹਾਣ ਦਾ ਤਾਂ ਅਜੇ ਤਕ ਕਿਸੇ ਭੀ ਸਿਖ-ਆਸ਼ਰਮ ਵਿਚ ਕੋਈ ਪਰਬੰਧ ਹੀ ਨਹੀਂ ਹੈ।

ਹੋ ਸਕਦਾ ਹੈ ਕਿ ਕਈ ਸੱਜਣ ਮੇਰੇ ਉੱਪਰ-ਲਿਖੇ ਖ਼ਿਆਲਾਂ ਨਾਲ ਪੂਰੇ ਤੌਰ 'ਤੇ ਸਹਿਮਤ ਨਾ ਹੋਣ, ਪਰ ਇਹ ਗੱਲ ਡੂੰਘੀ ਵਿਚਾਰ ਜੋਗ ਹੈ ਕਿ ਸਿਖ ਕੌਮ ਦੇ ਇਤਨਾ ਬਲ ਖਰਚ ਕਰਨ 'ਤੇ ਭੀ ਸਿਖ ਨੌਜੁਆਨਾਂ ਦੀ ਰੁਚੀ ਬਾਣੀ ਵਲ ਨਹੀਂ ਹੋ ਰਹੀ। ਇਹ ਕਹਿ ਦੇਣਾ ਹੀ ਕਾਫ਼ੀ ਨਹੀਂ ਹੈ ਕਿ ਲੋਕ ਅੱਜ-ਕੱਲ੍ਹ ਪਾਲਿਟਿਕਸ ਵਿਚ ਦਿਲਚਸਪੀ ਲੈ ਰਹੇ ਹਨ। ਪਾਲਿਟਿਕਸ ਧਰਮ ਨਾਲੋਂ ਵਖ ਨਹੀਂ ਹੋ ਸਕੇਗਾ। ਇਹ ਗਿਲਾ ਭੀ ਗਲਤ ਹੈ ਕਿ ਸਿਖ ਉਸਤਾਦ ਸਿੱਖੀ ਆਚਰਨ ਵਾਲੇ ਨਹੀਂ ਹਨ, ਘੱਟ ਤੋਂ ਘੱਟ ਇਹ ਜ਼ਰੂਰ ਕਿਹਾ ਜਾ ਸਕਦਾ ਹੈ ਕਿ ਬਾਕੀ ਬੰਗੇ ਸਿੱਖੀ ਆਚਰਨ ਵਾਲੇ ਭਲੇ ਪੁਰਸ਼ਾਂ ਨਾਲੋਂ ਸਿਖ ਉਸਤਾਦ ਮਾੜੇ ਨਹੀਂ ਹਨ। ਅੱਜ ਦੇ ਸਿਖ ਵਿਦਿਆਰਥੀ ਭੀ ਕੋਰੇ ਨਹੀਂ ਹਨ। ਰਾਜਸੀ ਜਾਗਰਤ ਨੂੰ ਭੀ 'ਜੀ-ਆਇਆਂ' ਆਖੀਏ, ਕੌਮ ਦੀ ਜ਼ਿੰਦਗੀ ਵਾਸਤੇ ਇਸ ਦੀ ਬੜੀ ਲੋੜ ਹੈ। ਰਾਜਸੀ ਜਾਗ ਆਇਆਂ ਇਹ ਜ਼ਰੂਰੀ ਨਹੀਂ ਕਿ ਗੁਰਬਾਣੀ ਵਲੋਂ ਬੇ-ਰੁਖੀ ਹੋ ਜਾਏ। ਅਸਲ ਘਾਟਾ ਇਹ ਹੈ ਕਿ ਗੁਰਬਾਣੀ ਦੀ ਬੋਲੀ ਵਿਚ ਦਿਲਚਸਪੀ ਪੈਦਾ ਕਰਨ ਲਈ ਹੁਣ ਤਕ ਕੋਈ ਪਰਬੰਧ ਨਹੀਂ ਹੈ, ਇਸ ਬੋਲੀ ਨੂੰ ਆਪਣੀ ਘਰ ਦੀ ਬੋਲੀ ਮਿਥ ਕੇ ਇਸ ਦੇ ਪੁਰਾਣੇ ਸਰੂਪ ਦੀਆਂ ਗੁੰਝਲਾਂ ਵਲੋਂ ਪੂਰੀ ਲਾ-ਪਰਵਾਹੀ ਸੀਤੀ ਜਾ ਰਹੀ ਹੈ। ਕੌਮ ਦੇ ਵੱਡੇ ਵੱਡੇ ਪਰਸਿੱਧ ਵਿਦਵਾਨ ਭੀ ਹੁਣ ਤਕ

ਇਸ ਵਲੋਂ ਬੇ-ਰੁਖ ਹਨ। ਨਤੀਜਾ ਇਹ ਨਿਕਲ ਰਿਹਾ ਹੈ ਕਿ ਬਾਣੀ ਦੇ ਸਰੂਪ ਵਲੋਂ ਕੀਤੀ ਹੋਈ ਲਾ-ਪਰਵਾਹੀ ਨੌਜੁਆਨਾਂ ਦੇ ਅੰਦਰ ਬਾਣੀ ਦੀ ਸਮਝ ਤੇ ਫਿਰ ਬਾਣੀ ਦਾ ਪਿਆਰ ਪੈਦਾ ਨਹੀਂ ਹੋਣ ਦੇਂਦੀ। ਇਹ ਪੁਰਾਣੀ ਪੰਜਾਬੀ ਹੈ, ਇਸ ਨੂੰ ਮਜ਼ਮੂਨ ਦੇ ਤੌਰ 'ਤੇ ਪੜ੍ਹਾਣ ਦਾ ਪਰਬੰਧ ਕਰੋ, ਅਧਿਆਪਕ ਤੇ ਹੋਰ ਵਿਦਵਾਨ ਪਹਿਲਾਂ ਆਪ ਇਸ ਬੋਲੀ ਨੂੰ ਇਸ ਦੇ ਵਿਆਕਰਣ ਅਨੁਸਾਰ ਸਮਝਣ ਦੇ ਜਤਨ ਕਰਨ। ਬੋਲੀ ਦੀ ਸਮਝ ਆਉਣ 'ਤੇ ਬੋਲੀ ਨੂੰ ਮੁੜ ਮੁੜ ਪੜ੍ਹਨ ਦਾ ਸ਼ੌਕ ਬਣੇਗਾ ਤੇ ਨਾਲ ਨਾਲ ਗੁਰਬਾਣੀ ਵਾਸਤੇ ਪ੍ਰੇਮ ਪੈਦਾ ਹੋਵੇਗਾ।

ਮੈਂ ਇਥੇ ਖ਼ਾਲਸਾ ਕਾਲਜ ਅੰਮ੍ਰਿਤਸਰ ਵਿਚ ੨੧ ਸਾਲਾਂ ਤੋਂ ਗੁਰਬਾਣੀ ਪੜ੍ਹਾ ਰਿਹਾ ਹਾਂ। ਐਫ. ਏ. ਦੀਆਂ ਜਮਾਤਾਂ ਨੂੰ ਅਸੀਂ ਸੁਖਮਨੀ ਸਾਹਿਬ ਪੜ੍ਹਾਂਦੇ ਹਾਂ। ਮੇਰੇ ਤਜਰਬੇ ਵਿਚ ਇਕ ਹੋਰ ਗੱਲ ਭੀ ਆਈ ਹੈ। ਕਈ ਵਾਰੀ ਮੈਂ ਲੜਕਿਆਂ ਨੂੰ ਆਖਦਾ ਹਾਂ ਕਿ ਗੁਟਕੇ ਤੋਂ ਪਾਠ ਸੁਣਾਓ। ਪਰ ਆਮ ਤੌਰ 'ਤੇ ਹੀ ਇਹ ਵੇਖ ਕੇ ਬੜੀ ਨਿਰਾਸਤਾ ਹੁੰਦੀ ਹੈ ਕਿ ਲੜਕੇ ਪਾਠ ਨਹੀਂ ਕਰ ਸਕਦੇ। ਜਦੋਂ ਮੈਂ ਉਹਨਾਂ ਪਾਸੋਂ ਇਸ ਦਾ ਕਾਰਨ ਪੁਛਦਾ ਹਾਂ, ਤਾਂ ਸਦਾ ਇਹੀ ਉੱਤਰ ਮਿਲਦਾ ਹੈ ਕਿ ਸਾਰੇ ਲਫਜ਼ ਜੁੜੇ ਹੋਏ ਹਨ, ਸਾਨੂੰ ਨਿਖੇੜਨ ਦੀ ਜਾਚ ਨਹੀਂ ਆਉਂਦੀ। ਜਦੋਂ ਕਦੇ ਮੈਂ ਕਦੇ ਕੋਈ ਅਜਿਹਾ ਗੁਟਕਾ ਉਹਨਾਂ ਦੇ ਹੱਥ ਵਿਚ ਫੜਾਂਦਾ ਹਾਂ, ਜਿਸ ਵਿਚ ਸਭ ਲਫਜ਼ ਨਿਖੇੜ ਕੇ ਛਾਪੇ ਹੋਏ ਹੁੰਦੇ ਹਨ, ਤਾਂ ਉੱਥੋਂ ਉਹ ਪਾਠ ਕਰ ਸਕਦੇ ਸਨ। ਖ਼ਾਲਸਾ ਪੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਨੂੰ ਪਦ-ਛੇਦ ਕਰ ਕੇ ਛਾਪਣ ਦਾ ਫ਼ੈਸਲਾ ਕਰੇ ਜਾਂ ਨਾ—ਇਹ ਇਕ ਵਖਰੀ ਗੱਲ ਹੈ। ਪਰ ਇਹ ਸੱਚ ਹੈ ਕਿ ਅੱਜ ਦੇ ਨੌਜੁਆਨਾਂ ਦੀ ਗੁਰਬਾਣੀ ਵਲੋਂ ਬੇ-ਰੁਖੀ ਦਾ ਇਕ ਕਾਰਨ ਇਹ ਭੀ ਹੈ। ਉਹ ਮੌਜੂਦਾ ਹਾਲਤ ਵਿਚ ਗੁਰੂ ਗ੍ਰੰਥ ਸਾਹਿਬ ਤੋਂ ਲਫਜ਼ ਨਿਖੇੜ ਕੇ ਪਾਠ ਕਰ ਨਹੀਂ ਸਕਦੇ, ਤੇ ਇਸ ਦਾ ਕੁਦਰਤੀ ਸਿੱਟਾ ਇਹੀ ਨਿਕਲਣਾ ਹੋਇਆ ਕਿ ਇਧਰੋਂ ਉਹ ਲਾ-ਪਰਵਾਹੀ ਕਰਨ।

